

ੴ ਸਤਿਗੁਰਪ੍ਰਸਾਦਿ ॥

ਗੁਰਮਤਿ ਵਿਆਖਿਆਨ

ਪਲਾਟ ਪ੍ਰਕਟਿਸ਼ ਹਾਊਸ ਵਿਚ
Food ਵਿਆਖਿਆਨ ਕੇਂਦਰ

ਪ੍ਰੰ: ਹਰਿਭਜਨ ਸਿੰਘ
(ਭਾਈ ਸਾਹਿਬ)



ਸਿੰਘ ਬੁਦਲ ਖਾਲਸਾ
ਅੰਮ੍ਰਿਤਸਰ

© ਲੇਖਕ

ਨਾਭੀ ਮੁਫ਼ਤੀ ਛੀਮਚਾਨ੍ਹ

ISBN 81-7205-125-5

ਚੌਥੀ ਵਾਰ ਸਤੰਬਰ ੧੯੯੪
ਪੰਜਾਬੀ ਵਾਰ ਜਨਵਰੀ ੨੦੦੧

ਪੰਜਾਬੀ ਨਸ਼ਰਿਕ ਟ੍ਰਿਬੂਨ
(ਅਡੀਸ਼ਨ ਕਿਤਾਬ)

ਮੁੱਲ : ੧੦੦-੦੦ ਰੁਪਏ

ਪ੍ਰਕਾਸ਼ਕ :

ਸਿੰਘ ਬੁਦਰਜ਼, ਬਜ਼ਾਰ ਮਾਈ ਸੇਵਾਂ, ਅੰਮ੍ਰਿਤਸਰ

ਪ੍ਰਿੰਟਰ :

ਪ੍ਰਿੰਟਵੈਲ, 146, ਇੰਡਸਟ੍ਰੀਅਲ ਫੋਕਲ ਪ੍ਰਾਂਟਿੰਗ, ਅੰਮ੍ਰਿਤਸਰ

੦	ਨਿ ਪ੍ਰਸੀ ਨਾਭਾਤੀ	੩-	ਇਓ-ਮਾਲ
੧	ਗੁਰੂ	-	ਭਾਵ ਦੇ
੨	ਗੁਰੂ	-	ਗੁਰੂਹਾਈ ਸਿੰਘ
੩	ਗੁਰੂ	-	
੪	ਗੁਰੂ	-	
੫	ਗੁਰੂ	-	

ਸਹਰਪਣ

ਧੁਰੋਂ ਪਠਾਏ ਅਰਸੀ ਬਾਬੇ

ਦੀ

ਧੁਰ ਕੀ ਬਾਣੀ ਨੂੰ

ਜਿਸ ਦੀ ਲਗਨ ਦਾ ਸਦਕਾ ਹੀ ਅੱਜ ਤੋਂ 40 ਸਾਲ ਪਹਿਲਾਂ
ਮੈਂ ਸ਼ਹੀਦ ਸਿਖ ਮਿਸ਼ਨਰੀ ਕਾਲਜ ਵਿਚ ਬਤੌਰ ਅਧਿਆਪਕ ਸੇਵਾ ਆਰੰਭੀ
ਤੇ

ਜੋ ਮੈਨੂੰ ਮੁੜ ਸ੍ਰੇਂ ਗੁ: ਪ੍ਰ: ਕਮੇਟੀ ਦੀ ਐਡੀਸ਼ਨਲ ਸਕੱਤਰੀ ਦੀ ਸੇਵਾ ਤੋਂ ਪ੍ਰੇਰ ਕੇ
ਵਰਤਮਾਨ

ਅਤਿ ਉੱਤਮ ਕਾਰੇ ਲਾਉਣ ਦਾ ਕਾਰਨ ਬਣੀ।

ਹਿਆਂ ਹੀ ਨਾਲ । ਉਦੀਪਿਤ ਰਾਹਕਾਂਘ ਮਹ-ਗਾਂਧੀ ਜੀ ਨਾਲਾਂ ਉਦੀਪ-ਹੁਕਮ ਦੀ ਸ਼ਹੀਦੀ
ਵਿਖੇ ਵੀ ਆਸਥ ਛੜੀ (ਜੋ ਗੁਰੂ ਹੁਕਮੈਂ, ਸਿਲਾਕ, ਚਿੱਠੀਓਂ) ਪ੍ਰਵਾਸੀ ਭਾਈ ਦੇ ਜੀਂ ਬਾਬੇ
ਗੁਰੂ ਹੁਕਮੈਂ ਭਾਰਤੀ ਭਾਰਤੀ ਹੈ ਅਤੇ ਹੁਕਮੈਂ ਹੈ ਹੁਕਮੈਂ ਹੁਕਮੈਂ ਹੈ ਹੁਕਮੈਂ ਹੁਕਮੈਂ ਹੁਕਮੈਂ

ਕਲਾਨੁਕਾਲੀ ਦੀ ਭਾਵਹੁਕਮ ਸਿੱਖੀ ਦੀਆਂ ਨਾਲਾਂ ਦੀਆਂ ਹੈ ਭਾਖੇ 'ਦੋਸ਼ੇ' ਪਣ
ਕੇਂਦਰੀ ਭਾਵਹੁਕਮ ਦੀ ਸਿੱਖੀ ਹੈ ਕਿ ਭਾਵਸ ਹੈ ਯਹਾਂ ਜਾਪੇ ਸਿੱਖ
ਸਾਹਿਬੀ-ਕੰਸ ਦੀ ਇਤਿਹਾਸ ਨੂੰ ਜਾਣਾ ਹੈ ਕਿ ਉਨ੍ਹਾਂ ਦੀ ਸਾਡੀ ਮਹ-ਗਾਂਧੀ ਮਾਨਦਾਨ

ਪ੍ਰੰਤ ਦੀਆਂ ਸਿੱਖ ਐਮ.ਏ. (ਅੰਗਰੇਜ਼ੀ, ਫਾਰਸੀ, ਪੰਜਾਬੀ), ਪੀ-ਐਚ.ਡੀ.
ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ

ਇਹ ਪੁਸਤਕ ਗੁਰਮਤਿ ਵਿਆਖਿਆਨ ਪ੍ਰਿ: ਹਰਿਭਜਨ ਸਿੱਖ ਦੇ ਧਾਰਮਕ ਲੇਖਾਂ
ਦਾ ਸੰਗ੍ਰਹਿ ਹੈ। ਇਸ ਵਿਚ ਗੁਰਮਤਿ ਅਤੇ ਸਿੱਖ ਧਰਮ ਦੇ ਕਈ ਮਹੱਤਵਪੂਰਨ ਸਿਧਾਂਤਾਂ
ਅਤੇ ਉਦੇਸ਼ਾਂ ਦੀ ਬੜੀ ਖੁੱਲ੍ਹੀ ਚਰਚਾ ਅਤੇ ਭਰਪੂਰ ਵਿਆਖਿਆ ਕੀਤੀ ਗਈ ਹੈ। ਪ੍ਰਿਸੀਪਲ
ਸਾਹਿਬ ਦੇ ਬੜੇ ਲੇਮੇ ਅਤੇ ਦੀਰਘ ਧਾਰਮਕ ਤਜਰਬੇ ਤੇ ਅਧਿਐਨ ਦਾ ਨਿਰੋਤ ਇਨ੍ਹਾਂ
ਲੇਖਾਂ ਵਿਚ ਵਿਦਮਾਨ ਹੈ। ਇਸ ਤਰ੍ਹਾਂ ਇਹ ਪੁਸਤਕ ਸਿੱਖ ਧਰਮ ਬਾਰੇ ਲੋੜੀਂਦੀ ਜਾਣਕਾਰੀ
ਪ੍ਰਾਪਤ ਕਰਨ ਦੇ ਚਾਹਵਾਨ ਪ੍ਰਾਣੀਆਂ ਲਈ ਇਕ ਅਤਿ ਲਾਭਕਾਰੀ ਸੋਮਾ ਤੇ ਸਾਧਨ
ਬਣ ਗਈ ਹੈ।

ਪ੍ਰਿਸੀਪਲ ਸਾਹਿਬ, ਨਾ-ਕੇਵਲ ਸਿੱਖਾਂ ਦੇ ਸ਼੍ਰਮਿਕੀ ਧਰਮ-ਪ੍ਰਚਾਰ-ਕੇਂਦਰ 'ਸ਼ਹੀਦ ਸਿੱਖ
ਮਿਸ਼ਨਰੀ ਕਾਲਜ, ਸ੍ਰੀ ਅੰਮ੍ਰਿਤਸਰ' ਦੇ ਕਾਫੀ ਸਮੇਂ ਤੋਂ ਅਧਿਆਪਕ ਅਤੇ ਪ੍ਰਿਸੀਪਲ ਦੀ
ਊੱਚੀ ਪਦਵੀ ਦੇ ਸਵਾਹੀ ਚਲੇ ਆ ਰਹੇ ਹਨ; ਸਗੋਂ, ਸਿੱਖਾਂ ਦੇ ਸਭ ਤੋਂ ਸੁ-ਪ੍ਰਸਿੱਧ ਤੇ
ਸੁਵਕਤਾ (Eloquent) ਪ੍ਰਚਾਰਕ (Missionary) ਤੇ ਵਿਆਖਿਆਕਾਰ ਮੰਨੇ ਗਏ ਹਨ। ਇਨ੍ਹਾਂ
ਲੇਖਾਂ ਵਿਚ ਵੀ ਉਨ੍ਹਾਂ ਦੇ ਅਦੁੱਤੀ ਵਿਆਖਿਆ-ਕਾਰੀ ਗੁਣਾਂ ਅਤੇ ਉੱਤਮ
ਭਾਸ਼ਨਕਾਰੀ-ਢੰਗਾਂ ਦੀ ਝਲਕ ਮਿਲ ਜਾਂਦੀ ਹੈ। ਉਨ੍ਹਾਂ ਦੇ ਲਿਖਣ-ਢੰਗ ਦੀ ਵਿਲੱਖਣ
ਵਿਸ਼ੇਸ਼ਤਾ ਵੀ ਇਸੇ ਕਾਰਨ ਭਾਸ਼ਨਕਾਰੀ (Declamatory) ਕਲਾ-ਜੁਗਤੀਆਂ ਨਾਲ
ਸੰਬੰਧਤ ਕੀਤੀ ਜਾ ਸਕਦੀ ਹੈ। ਇਕ ਅਸਲੋਂ ਮੌਲਿਕ ਤੇ ਉਪਯੋਗੀ ਲੇਖ 'ਅਨੰਦ-ਵਿਵਾਹ'
ਦਾ ਪਹਿਲਾ ਵਾਕ ਲੇਖਕ ਦੀ ਸੁੰਦਰ ਸੈਲੀ ਦਾ ਸੂਚਕ ਹੈ:

“ਜਿਵੇਂ ਮਾਲਣ ਹੁੱਲਾਂ ਦਾ ਹਾਰ ਗੁੰਦਣ ਸਮੇਂ ਅਖੀਰ ਉਤੇ ਇਕ ਵੱਡਾ ਸਾਰਾ ਹੁੱਲ
ਗੁੰਦਦੀ ਅਤੇ ਉਸ ਨੂੰ ਮੇਰ (ਸ਼੍ਰਮਿਕੀ) ਹੁੱਲ ਆਖਦੀ ਹੈ, ਤਿਵੇਂ ਹੀ ਮਨੁੱਖ ਦੀ
ਜੀਵਨ-ਤੌਰ ਵਿਚ ਜਿੱਨੀਆਂ ਵੀ ਧਾਰਮਕ ਜਾਂ ਸਮਾਜਕ ਗਸਮਾਂ ਆਉਂਦੀਆਂ ਹਨ,
ਵਿਆਹ ਦੀ ਗੀਤ ਉਹਨਾਂ ਸਭਨਾਂ ਚੋਂ ਉੱਤਮ, ਸੁਭਾਵਕ ਅਤੇ ਸ਼੍ਰਮਿਕੀ ਮੰਨੀ
ਗਈ ਹੈ।”

ਲੇਖਕ ਨੇ ਗੁਰਮਤਿ ਦੀ ਵਿਆਖਿਆ ਕਰਦੇ ਹੋਏ ਹੋਰ ਧਰਮ (ਹਿੰਦੂ ਧਰਮ, ਬੁੱਧ
ਧਰਮ, ਇਸਲਾਮ, ਈਸਾਈ ਧਰਮ ਆਦਿ) ਸੰਸਾਰ ਦੇ ਪਰਮੁੱਖ ਧਰਮਾਂ ਦੇ ਤੁਲਨਾਤਮਕ

ਮੁਖ-ਬੰਧ

ਪ੍ਰੰ: ਦੀਵਾਨ ਸਿੰਘ ਐਮ.ਏ. (ਅੰਗਰੇਜ਼ੀ, ਫਾਰਸੀ, ਪੰਜਾਬੀ), ਪੀ-ਐਚ.ਡੀ.
ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ

ਇਹ ਪੁਸਤਕ ਗੁਰਮਤਿ ਵਿਆਖਿਆਨ ਪ੍ਰਿੰਟ ਹਰਿਭਜਨ ਸਿੱਖ ਦੇ ਧਾਰਮਕ ਲੋਖਾਂ ਦਾ ਸੰਗ੍ਰਹੀ ਹੈ। ਇਸ ਵਿਚ ਗੁਰਮਤਿ ਅਤੇ ਸਿੱਖ ਧਰਮ ਦੇ ਕਈ ਮਹੱਤਵਪੂਰਨ ਸਿਧਾਂਤਾਂ ਅਤੇ ਉਦੇਸ਼ਾਂ ਦੀ ਬੜੀ ਖੁੱਲ੍ਹੀ ਚਰਚਾ ਅਤੇ ਭਰਪੂਰ ਵਿਆਖਿਆ ਕੀਤੀ ਗਈ ਹੈ। ਪ੍ਰਿੰਸਿਪਲ ਸਾਹਿਬ ਦੇ ਬੜੇ ਲੰਮੇ ਅਤੇ ਦੀਰਘ ਧਾਰਮਕ ਤਜਰਬੇ ਤੇ ਅਧਿਐਨ ਦਾ ਨਿਚੋੜ ਇਨ੍ਹਾਂ ਲੋਖਾਂ ਵਿਚ ਵਿਦਮਾਨ ਹੈ। ਇਸ ਤਰ੍ਹਾਂ ਇਹ ਪੁਸਤਕ ਸਿੱਖ ਧਰਮ ਬਾਰੇ ਲੋੜੀਂਦੀ ਜਾਣਕਾਰੀ ਪ੍ਰਾਪਤ ਕਰਨ ਦੇ ਚਾਹੀਵਾਨ ਪ੍ਰਾਣੀਆਂ ਲਈ ਇਕ ਅਤਿ ਲਾਭਕਾਰੀ ਸੌਮਾ ਤੇ ਸਾਧਨ ਬਣ ਗਈ ਹੈ।

ਪਿੰਸੀਪਲ ਸਾਹਿਬ, ਨਾ-ਕੇਵਲ ਸਿੱਖਾਂ ਦੇ ਸ਼ੈਮਣੀ ਪਰਮ-ਪ੍ਰਚਾਰ-ਕੇਂਦਰ 'ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅੰਮ੍ਰਿਤਸਰ' ਦੇ ਕਾਫ਼ੀ ਸਮੇਂ ਤੋਂ ਅਧਿਆਪਕ ਅਤੇ ਪਿੰਸੀਪਲ ਦੀ ਉੱਚੀ ਪਦਵੀ ਦੇ ਸਵਾਮੀ ਚਲੇ ਆ ਰਹੇ ਹਨ; ਸਗੋਂ, ਸਿੱਖਾਂ ਦੇ ਸਭ ਤੋਂ ਸੁ-ਪ੍ਰਸਿੱਧ ਤੇ ਸੁਵਕਤਾ (Eloquent) ਪ੍ਰਚਾਰਕ (ਮਿਸ਼ਨਰੀ) ਤੇ ਵਿਆਖਿਆਕਾਰ ਮੰਨੇ ਗਏ ਹਨ। ਇਨ੍ਹਾਂ ਲੇਖਾਂ ਵਿਚ ਵੀ ਉਨ੍ਹਾਂ ਦੇ ਅਦੁੱਤੀ ਵਿਆਖਿਆ-ਕਾਰੀ ਗੁਣਾਂ ਅਤੇ ਉੱਤਮ ਭਾਸ਼ਨਕਾਰੀ-ਢੰਗਾਂ ਦੀ ਝਲਕ ਮਿਲ ਜਾਂਦੀ ਹੈ। ਉਨ੍ਹਾਂ ਦੇ ਲਿਖਣ-ਢੰਗ ਦੀ ਵਿਲੱਖਣ ਵਿਸ਼ੇਸ਼ਤਾ ਵੀ ਇਸੇ ਕਾਰਨ ਭਾਸ਼ਨਕਾਰੀ (Declamatory) ਕਲਾ-ਜੁਗਤੀਆਂ ਨਾਲ ਸੰਬੰਧਤ ਕੀਤੀ ਜਾ ਸਕਦੀ ਹੈ। ਇਕ ਅਸਲੋਂ ਮੌਲਿਕ ਤੇ ਉਪਯੋਗੀ ਲੇਖ 'ਅਨੰਦ-ਵਿਵਾਹ' ਦਾ ਪਹਿਲਾ ਵਾਕ ਲੇਖਕ ਦੀ ਸੁੰਦਰ ਸ਼ੈਲੀ ਦਾ ਸੁਚਕ ਹੈ:

“ਜਿਵੇਂ ਮਾਲਣ ਛੁੱਲਾਂ ਦਾ ਹਾਰ ਗੁੰਦਣ ਸਮੇਂ ਅਖੀਰ ਉਤੇ ਇਕ ਵੱਡਾ ਸਾਰਾ ਛੁੱਲ ਗੁੰਦਦੀ ਅਤੇ ਉਸ ਨੂੰ ਮੇਰ (ਸ਼੍ਰੋਮਣੀ) ਛੁੱਲ ਆਖਦੀ ਹੈ, ਤਿਵੇਂ ਹੀ ਮਨੁੱਖ ਦੀ ਜੀਵਨ-ਤੌਰ ਵਿਚ ਜਿੰਨੀਆਂ ਵੀ ਧਾਰਮਕ ਜਾਂ ਸਮਾਜਕ ਰਸਮਾਂ ਆਉਂਦੀਆਂ ਹਨ, ਵਿਆਹ ਦੀ ਗੀਤ ਉਹਨਾਂ ਸਭਨਾਂ ਚੋਂ ਉੱਤਮ, ਸੁਭਾਵਕ ਅਤੇ ਸ਼੍ਰੋਮਣੀ ਮੰਨੀ ਗਈ ਹੈ।”

ਲੇਖਕ ਨੇ ਗੁਰਮਤਿ ਦੀ ਵਿਆਖਿਆ ਕਰਦੇ ਹੋਏ ਹੋਰ ਧਰਮ (ਹਿੰਦੂ ਧਰਮ, ਬੁੱਧ ਧਰਮ, ਇਸਲਾਮ, ਈਸਾਈ ਧਰਮ ਆਦਿ) ਸੰਸਾਰ ਦੇ ਪ੍ਰਮਾਣੇ ਧਰਮਾਂ ਦੇ ਤਲਨਾਤਮਕ

ਅਧਿਐਨ ਤੇ ਬਹੁ-ਪੱਖੀ ਗਿਆਨ ਦੀ ਬਾਂ-ਪਰ-ਬਾਂ ਸਹਾਇਤਾ ਲਈ ਹੈ। ਨਾਲ ਹੀ ਕਾਫ਼ੀ ਮਾਤਰਾ ਵਿਚ ਹੋਰ ਬੋਲੀਆਂ (ਅੰਗਰੇਜ਼ੀ, ਫਾਰਸੀ, ਉਰਦੂ ਆਦਿ) ਵਿਚੋਂ ਪ੍ਰਮਾਣ ਤੇ ਪੁਸ਼ਟੀ ਵਜੋਂ ਸੰਕੇਤ ਤੇ ਟੂਕ੍ਰਾਂ ਸ਼ਾਮਲ ਕਰ ਕੇ ਇਨ੍ਹਾਂ ਲੇਖਾਂ ਦੀ ਵਿਸ਼ੇਗਤ ਕੀਮਤ ਬਹੁਤ ਵਧਾ ਦਿਤੀ ਹੈ।

ਲੇਖ 'ਨਾਨਿਸਤ' ਲੇਖਕ ਦੇ ਮੌਲਿਕ ਚਿੰਤਨ ਅਤੇ ਨਿੱਜੀ ਅਨੁਭਵ ਦੀ ਉਦਾਹਰਣ ਵਜੋਂ ਪੇਸ਼ ਕੀਤਾ ਜਾ ਸਕਦਾ ਹੈ। ਭਾਵੇਂ ਸੰਪਰਦਾਈ ਤੇ ਪਰੰਪਰਾਗਤ ਵਿਚਾਰ 'ਨਾਨਿਸਤਨਾਮ' ਪਾਠ-ਕ੍ਰਮ ਦੇ ਹੱਕ ਵਿਚ ਹੈ, ਫਿਰ ਵੀ ਲੇਖਕ ਨੇ ਦਲੇਰੀ ਤੇ ਸਵੈ-ਵਿਸ਼ਵਾਸ ਨਾਲ ਆਪਣਾ ਨਵਾਂ ਮੱਤ ਇਸ ਵਿਸ਼ੇ ਸੰਬੰਧੀ ਪੇਸ਼ ਕੀਤਾ ਹੈ।

ਕੁਝ ਲੇਖ 'ਮਿੱਤਰ', 'ਸੁਆਰਬ' ਆਦਿ ਪੁਸਤਕ ਵਿਚ (ਪਿੰਸੀਪਲ ਸਾਹਿਬ ਸਿੰਘ ਦੇ ਕੁੱਝ ਧਾਰਮਕ ਲੇਖਾਂ ਤੋਂ ਇਲਾਵਾ ਸਰਵ-ਸਧਾਰਨ ਲੇਖਾਂ ਵਾਂਗ) ਅਜਿਹੇ ਹਨ ਜੋ ਧਾਰਮਕ ਪ੍ਰਸੰਗ ਤੋਂ ਵਖਰੇ ਕਰ ਕੇ ਵੀ ਪੜ੍ਹੇ ਤੇ ਵਿਚਾਰੇ ਜਾ ਸਕਦੇ ਹਨ। ਅਜਿਹੇ ਲੇਖਾਂ ਦੀ ਅੱਜ-ਕੱਲ੍ਹ ਦੇ ਲੋਕਿਕ (Secular) ਰੁਚੀ ਵਾਲੇ ਸਮੇਂ ਵਿਚ ਬੜੀ ਭਾਰੀ ਅਵਸ਼ੇਸ਼ਕਤਾ ਹੈ। ਇਨ੍ਹਾਂ ਲੇਖਾਂ ਤੋਂ ਇਹ ਵੀ ਸਿੱਧ ਹੋ ਜਾਂਦਾ ਹੈ ਕਿ ਲੇਖਕ ਕੇਵਲ ਇਕ ਧਾਰਮਕ ਵਿਦਵਾਨ ਤੇ ਪ੍ਰਚਾਰਕ ਹੀ ਨਹੀਂ ਸਗੋਂ ਨਿਰੋਲ ਸਾਹਿਤਕ ਯੋਗਤਾ ਅਤੇ ਰੁਚੀ ਦਾ ਵੀ ਧਾਰਨੀ ਹੈ।

ਮੈਂ ਪ੍ਰਸੀਪਲ ਸਾਹਿਬ ਨੂੰ ਇਸ ਪੁਸਤਕ ਦੇ ਪ੍ਰਕਾਸ਼ਿਤ ਕਰਨ 'ਤੇ ਧੰਨਤਾ ਦਾ ਪਾਤਰ ਸਮਝਦਾ ਹਾਂ, ਕਿਉਂਕਿ ਉਨ੍ਹਾਂ ਨੇ ਪੰਜਾਬੀ ਪਾਠਕਾਂ ਲਈ ਬੜੀ ਨਿੱਗਰ ਤੇ ਸੁੱਚੱਜੀ ਧਾਰਮਕ-ਸਦਾਚਾਰਕ ਅਗਵਾਈ ਦਾ ਇਕ ਅਹੱਲਾ ਭੇਡਾਗਾ ਤੇ ਸੁੰਦਰ ਲੇਖਣੀ ਦਾ ਇਕ ਮਹਿਕਦਾ ਗਲਦਸਤਾ ਪਸਤੁਤ ਕਰ ਦਿੱਤਾ ਹੈ।

(ਜਨਵਰੀ, 1974) ਦੀਵਾਨ ਸਿੰਘ

ਪਾਲਕੇਸ ਦੇ ਭਾਗ ਨੂੰ ਸ਼ਹਿਰ ਦੀ ਸੱਜ੍ਹ ਵਿੱਚ ਪੜ੍ਹੇ ਕਿ ਤੁਹਾਡੇ ਪੜ੍ਹੇ ਦੀ ਸੱਜ੍ਹ ਨੂੰ ਉਹ ਤੁਹਾਡੇ ਸ਼ਹਿਰ ਦੀ ਸੱਜ੍ਹ ਹੈ। ਉਹ ਤੁਹਾਡੇ ਸ਼ਹਿਰ ਦੀ ਸੱਜ੍ਹ ਹੈ।

ਪੜ੍ਹੇ ਦੀ ਸੱਜ੍ਹ ਦੀ ਸੱਜ੍ਹ ਹੈ। ਉਹ ਤੁਹਾਡੇ ਸ਼ਹਿਰ ਦੀ ਸੱਜ੍ਹ ਹੈ।

ਦੋ ਸ਼ਬਦ

(ਪਹਿਲੀ ਅੰਡੀਸ਼ਨ)

ਪੜ੍ਹੇ ਦੀ ਸੱਜ੍ਹ ਦੀ ਸੱਜ੍ਹ ਹੈ। ਉਹ ਤੁਹਾਡੇ ਸ਼ਹਿਰ ਦੀ ਸੱਜ੍ਹ ਹੈ। ਉਹ ਤੁਹਾਡੇ ਸ਼ਹਿਰ ਦੀ ਸੱਜ੍ਹ ਹੈ।

ਗੁਰਸਿੱਖੀ ਅਥਵਾ ਗੁਰਮਤਿ ਮਾਰਗ ਨੂੰ, ਬ-ਜਾ ਤੌਰ ਉੱਤੇ, ਸੁਵੈਦ ਸਤਿਗੁਰੂ ਨਾਨਕ ਦੇਵ ਜੀ ਦਾ ਗਾਡੀ-ਰਾਹ ਕਰਕੇ ਵੀ ਦਰਸਾਇਆ ਗਿਆ ਹੈ ਅਤੇ ਖੰਨਿਓਂ ਤਿੱਖਾ ਤੇ ਵਾਲੋਂ ਨਿੱਕਾ, ਬਿਖਮ ਮਾਰਗ ਕਰਕੇ ਵੀ। 'ਪੰਥ', ਪਿਆਰਿਆਂ ਤੇ ਸਤਿਵਾਦੀ ਮਰਜ਼ੀਵਾਦੀਆਂ ਦਾ ਹੋਣ ਕਰਕੇ, ਇਹ ਬਿਖਮ ਵੀ ਹੈ; ਪਰੰਤੂ ਸਰਲ, ਸਾਦਾ, ਗੈਰ-ਰਸਮੀ ਤੇ ਕਰਮ-ਕਾਂਡ-ਰਹਿਤ ਪ੍ਰੇਮ-ਪੰਧ ਹੋਣ ਕਰਕੇ, ਜੀਵਨ-ਮੰਜ਼ਲ ਉੱਤੇ ਪਹੁੰਚਣ ਦਾ ਸ਼ਾਹ-ਰਾਹ ਵੀ। ਇਸ ਭਾਇ-ਭਗਤੀ ਮਾਰਗ ਦੀ ਸਭ ਤੋਂ ਵੱਡੀ ਝੂਬੀ ਇਸ ਦੇ 'ਇੱਕ-ਓਅੰਕਾਰੀ' ਲੋਕ-ਧਰਮ ਹੋਣ ਵਿਚ ਹੈ।

ਐਸੇ ਸੰਗਤਿ-ਧਰਮ ਦੀ ਵਿਆਖਿਆ ਸਤਿਗੁਰਾਂ ਤੋਂ ਛੁੱਟ, ਉਹਨਾਂ ਦੇ ਨਿਕਟ-ਵਰਤੀਆਂ, ਗੁਰਮੁਖਾਂ ਤੇ ਅੱਨ-ਵਿਦਵਾਨ ਵਿਅਕਤੀਆਂ ਵਲੋਂ “ਆਪੁ ਆਪਨੀ ਬੁਧਿ ਹੈ ਜੇਤੀ ॥ ਬਰਨਤ ਭਿੰਨ ਭਿੰਨ ਤੁਹਿ ਤੇਤੀ ॥” ਦੇ ਕਥਨ ਅਨੁਸਾਰ ਹੁੰਦੀ ਆਈ ਹੈ ਅਤੇ ਅੱਗੇ ਨੂੰ ਹੁੰਦੀ ਰਹੇਗੀ।

ਗੁਰਮਤਿ ਵਿਆਖਿਆਨ ਲੇਖ-ਸੰਗ੍ਰਹਿ ਪਾਠਕਾਂ ਦੀ ਸੇਵਾ ਵਿੱਚ ਭੇਟ ਕਰਨ ਸਮੇਂ ਲੇਖਕ, ਆਪਣੇ ਆਪ ਨੂੰ ਉਪਰੋਕਤ ਸ਼ਰੇਣੀਆਂ ਵਿਚੋਂ ਕੋਈ ਇੱਕ ਹੋਣ ਦਾ ਦਾਅਵੇਦਾਰ ਨਹੀਂ ਸਮਝਦਾ। ਅਜਿਹਾ ਸੋਚਣਾ ਹੀ ਮੇਰੇ ਲਈ ‘ਹਉਮੈ-ਭਰਪੂਰ ਢੀਠਤਾ’ ਤੁਲ ਹੋਵੇਗਾ।

ਹਾਂ, ਇਹਨਾਂ ਲੇਖਾਂ ਬਾਰੇ ਮੈਂ ਸੁਜਾਨ ਪਾਠਕਾਂ ਤੋਂ ਕੇਵਲ ਇਤਨੀ ਹੀ ਬਿਨੈ ਕਰਨ ਦੀ ਆਗਿਆ ਮੰਗਦਾ ਹਾਂ ਕਿ ਉਹਨਾਂ ਨੂੰ ਮੇਰੇ ਇਹ ਤੁੱਢ ਵਿਚਾਰ, ਆਮ ਕਰਕੇ, ਮੰਤਕੀ ਹੋਣ ਦੀ ਬਾਂ, ਵਧੇਰੇ ਕਰਕੇ, ਸੋਜ਼-ਭਰਪੂਰ ਤੇ ਦਿਲੀ-ਵੇਦਨਾ ਨਾਲ ਗੁੱਧੇ ਭਾਸਣਗੇ। ਇਹ ਮੇਰੇ ਦਿਲ ਦੀਆਂ ਗਹਿਰਾਈਆਂ ਵਿੱਚੋਂ, ਗੁਰੂ-ਬਾਣੀ ਦੇ ਓਟ ਆਸਰੇ, ਪੂਰਨ ਸ਼ਰਧਾ, ਸਿਦਕ ਤੇ ਵਿਸ਼ਵਾਸ ਨਾਲ ਭਿੱਜ ਕੇ ਬਾਹਰ ਆਏ ਹਨ, ਅਤੇ ਮੈਨੂੰ ਆਸ ਹੈ ਕਿ ਸੁਹਿਰਦ ਪਾਠਕ ਜੀ ਦੀ ਆਤਮਾ ਨੂੰ ਵੀ ਅਵਸ਼ੇ਷ ਟ੍ਰੈਬਣਗੇ ਤੇ ‘ਆਪੇ ਦੀ ਥੋੜੀ’, ਸਵੈ-ਪੜ੍ਹਚੋਲ ਤੇ ‘ਗੁਰਮੁਖਿ ਗਾਡੀ-ਰਾਹ’ ਦੇ ਪੰਧਾਊ ਬਣਨ ਲਈ ਭਰਪੂਰ ਪ੍ਰੇਰਨਾ ਦੇਣਗੇ।

ਗੁਰਮਤਿ ਵਿਆਖਿਆਨ ਦੀ ਲੇਖ-ਮਾਲਾ ਵਿਚ ਆਏ ਲੇਖ ਉਹਨਾਂ ਬਹੁਤ ਸਾਰੇ ਲੇਖਾਂ ਦਾ ਇੱਕ ਭਾਗ ਹੈ, ਜੋ ਸਮੇਂ ਸਮੇਂ ਗੁਰਮਤਿ ਪ੍ਰਕਾਸ਼ ਅਥਵਾ ਹੋਰ ਮਾਸਕ ਪੱਤਰਾਂ ਤੇ ਪੱਤ੍ਰਕਾਵਾਂ ਵਿਚ ਫੱਪਦੇ ਰਹੇ। ਹਕੀਕਤ ਇਹ ਹੈ ਕਿ ਇਹਨਾਂ ਦਾ ਪੁਸਤਕ ਰੂਪ ਵਿਚ

ਛਪਣਾ ਵੀ ਸੁਹਿਰਦ ਪਾਠਕਾਂ ਦੀ ਪ੍ਰੇਰਨਾ ਤੇ ਪ੍ਰਸਿੱਸਾ ਦਾ ਸਦਕਾ ਹੀ ਸੰਭਵ ਹੋ ਸਕਿਆ ਹੈ। ਇਉਂ ਪ੍ਰਾਪਤ ਹੋਏ ਉਤਸ਼ਾਹ ਲਈ ਮੈਂ ਉਨ੍ਹਾਂ ਦਾ ਰਿਣੀ ਹਾਂ ਅਤੇ ਵਿਸ਼ਵਾਸ ਦਿਵਾਉਂਦਾ ਹਾਂ ਕਿ ਗੁਰਮਤਿ-ਲੇਖਾਂ ਦਾ ਦੂਜਾ ਸੰਗਹਿ ਵੀ ਸੀਘਰ ਹੀ ਉਨ੍ਹਾਂ ਦੀ ਸੇਵਾ ਵਿੱਚ ਪੁੱਜ ਜਾਵੇਗਾ।

ਅੰਤ ਵਿਚ ਮੈਂ ਪ੍ਰਕਾਸ਼ਕ 'ਸਿੰਘ ਬ੍ਰਦਰਜ਼' ਦਾ ਵੀ ਦਿਲੀ ਧੰਨਵਾਦੀ ਹਾਂ, ਜਿਨ੍ਹਾਂ ਦੇ ਪੁਰਸ਼ਾਰਥ, ਪ੍ਰੇਰਨਾ ਤੇ ਸਹਿਯੋਗ ਦਾ ਸਦਕਾ ਇਹ ਕਾਰਜ ਨੇਪਰੇ ਚੜ੍ਹਨ ਦੀ ਖੁਸ਼ੀ ਮਾਨਣ ਤੇ ਅਕਾਲ ਪੁਰਖ ਦਾ ਧੰਨਵਾਦ ਕਰਨ, ਦਾ ਅਵਸਰ ਇਸ ਕੀਟ ਨੂੰ ਪ੍ਰਾਪਤ ਹੋ ਸਕਿਆ।

ਸ੍ਰੀ ਅੰਮ੍ਰਿਤਸਰ

੧ ਜਨਵਰੀ, ੧੯੭੪

(ਧੋ ਸੁਦੀ ਸਪਤਮੀ)

ਹਰਿਭਜਨ ਸਿੰਘ

ਦੂਜੀ ਐਡੀਸ਼ਨ

ਪੁਸਤਕ ਨੂੰ ਆਦਿ ਤੋਂ ਅੰਤ ਤਕ ਗਹੁ ਨਾਲ ਪੜ੍ਹਿਆ ਤੇ ਸੋਧਿਆ ਗਿਆ ਹੈ। ਕੁਝ ਲੇਖਾਂ ਵਿਚ ਵਾਧਾ ਵੀ ਹੋਇਆ ਹੈ। ਆਸ ਹੈ ਕਿ ਪਾਠਕ ਜੀ ਲਾਭ ਪ੍ਰਾਪਤ ਕਰਨਗੇ।

੧੬ ਜੁਲਾਈ, ੧੯੭੬

ਹਰਿਭਜਨ ਸਿੰਘ

ਤੀਜੀ ਐਡੀਸ਼ਨ

ਐਤਕੀਂ, ਫੇਰ, ਪੁਸਤਕ ਨੂੰ ਡਾਢੇ ਗਹੁ ਤੇ ਪ੍ਰੀਸ਼ਟਮ ਨਾਲ ਵਾਚ-ਵੀਚਾਰ ਕੇ ਕਈ ਬਾਣੀਂ ਲਾਭਦਾਇਕ ਵਾਧੇ ਕੀਤੇ ਗਏ ਹਨ। 'ਰੱਬ ਦੀ ਹੋਂਦ' ਲੇਖ ਸ਼ਾਮਲ ਹੋ ਜਾਣ ਨਾਲ ਹੁਣ ਲੇਖਾਂ ਦੀ ਗਿਣਤੀ ੨੪ ਹੋ ਗਈ ਹੈ। ਲੇਖ ਵਾਚਦਿਆਂ, ਮੈਂ ਕਈ ਵੇਰ, 'ਰੱਬੀ ਸੁਕਰਾਨੇ' ਤੇ ਗੁਰੂ-ਕ੍ਰਿਤੱਗਯਤਾ ਦੇ ਸਫੁੱਟ ਜਜਬੇ ਹੇਠ, ਨੇਤਰ ਸੱਜਲ ਹੋਇਆ ਤੇ 'ਆਲਮ-ਬੇਖੁਦੀ' ਵਿੱਚ ਗਵਾਚਾ। ਬਾਰ ਬਾਰ ਇਹੀ ਸੱਧਰ, ਅੰਦਰੋਂ ਪ੍ਰਬਲ ਹੋ ਉਠਦੀ ਸੀ ਕਿ ਕਿਵੇਂ ਪਿਆਰੇ ਗੁਰੂ ਨਾਨਕ ਦੀ ਅਜ਼ਮਤ-ਪ੍ਰਗਟਾਉਂ ਤੇ ਗੁਰਮਤਿ-ਗਿਆਨ-ਬਖਸ਼ੂ ਮੇਰੀਆਂ ਵੀਚਾਰ ਤੇ ਸਿਦਕ-ਭਿੰਨੀਆਂ ਇਹ ਰਚਨਾਵਾਂ ਦੇਸ਼ ਪ੍ਰਦੇਸ਼ ਦੀਆਂ ਵੱਧ ਤੋਂ ਵੱਧ ਬੋਲੀਆਂ ਵਿਚ ਛਪਣ ਅਤੇ ਧਰਮ-ਭੁਖੀਆਂ ਅਸ਼ਾਂਤ ਰੂਹਾਂ ਨੂੰ 'ਸਹਜ' ਭਿੱਜੇ ਜੀਵਨ ਦੀ ਰਮਜ਼ ਸਮਝਾਉਣ।

ਮੈਂ ਜੀਵਨ ਦੇ ੨੬ ਉਨ੍ਹਾਲ ਸਿਆਲ ਹੇਢਾ ਚੁੱਕਾ ਹਾਂ। ਪਤਾ ਨਹੀਂ ਪੌਣ ਦਾ ਬੁੱਲਾ ਕਦ ਏਧਰੋਂ ਆਵੇ ਤੇ 'ਹਯਾਤਿ ਜਾਵਦਾਂ ਦੀ ਤਜਦੀਦ' ਲਈ, ਓਪਰ ਉਡਾ ਕੇ ਲੈ ਜਾਵੇ; ਪਰ, ਮੈਨੂੰ ਪਰਨ ਵਿਸ਼ਵਾਸ ਹੈ ਕਿ ਇੱਕ ਦਿਨ ਐਸਾ ਅਵੱਸਾ ਆਵੇਗਾ, ਜਦ ਇਹਨਾਂ ਲਿਖਤਾਂ ਵਿੱਚ ਸਮੇਣੇ ਸੱਚ ਨੂੰ, ਜੋ ਕਦੀ ਵੀ ਪੁਰਾਣਾ ਤੇ ਮੈਲਾ ਨਹੀਂ ਹੁੰਦਾ, ਵਿਸ਼ਵ-ਭਰ ਦੇ ਹੱਕ-ਪ੍ਰਸਤ ਲੋਕ ਸ਼ੋਕ ਤੇ ਸਰਧਾ ਨਾਲ ਪੜ੍ਹਨਗੇ ਅਤੇ ਨਿਰੋਕਾਰੀ ਬਾਬੇ ਦੇ ਅਬਦੀ ਗਿਆਨ ਤੋਂ ਫੈਜ਼ਯਾਬ ਹੋਣਗੇ। ਸੋ, ਇਹ ਫਰਜ਼ ਤੇ ਪੁੰਨ ਕਰਮ, ਮੈਂ ਵਸੀਅਤ ਦੇ ਰੂਪ ਵਿੱਚ ਆਪਣੇ ਸਪੁੱਤਰ ਸਤਿਨਾਮ ਸਿੰਘ ਅਤੇ ਮਹਿੰਗੇ ਮੁਲ ਵਿਹਾਝੇ, ਪਿਆਰੇ ਸ਼ਿੱਸ਼ਾਂ (ਵਿਦਿਆਰਥੀਆਂ) ਉੱਤੇ ਆਇਦ ਕਰਦਾ ਹਾਂ ਕਿ ਉਹ, ਇਸ 'ਗਿਆਨ-ਭੇਂਡਾਰ' ਨੂੰ ਜੇ ਸੂਰਜ ਨਾ ਬਣਾ ਸਕਣ ਤਾਂ 'ਸਮਾ ਰਾਹ-ਗੁਜ਼ਰ' ਬਣਾਉਣ ਲਈ ਹੀ ਹੰਭਲਾ ਮਾਰਦੇ ਰਹਿਣ।

ਅੰਤ ਵਿੱਚ ਮੈਂ ਆਪਣੇ ਸੁਹਿਰਦ ਤੇ ਕਦਰ-ਦਾਨ ਪਾਠਕਾਂ ਦਾ ਦਿਲੋਂ ਵਜੋਂ ਰਿਣੀ ਹਾਂ, ਜਿਨ੍ਹਾਂ ਦੇ ਸਨੇਹ-ਭਰਪੂਰ ਸਹਿਯੋਗ ਤੇ ਅਰਦਾਸ ਦਾ ਸਦਕਾ, ਮੈਂ ਸਦਾ, 'ਗੁਰੂ ਦੀ ਗੱਲ', ਬੇ-ਬੈਡ ਹੋ ਕਹਿਣ ਤੇ ਅੰਕਿਤ ਕਰਨ ਲਈ ਉਤਸ਼ਾਹਤ ਰਿਹਾ ਹਾਂ।

ਗੁਰੂ-ਚਰਨਨ-ਰੱਜ
ਹਰਿਭਜਨ ਸਿੰਘ

੧੯੬੬/੧੬-ਸੀ,
ਚੰਡੀਗੜ੍ਹ-੧੬੦੦੧੬
ਮਿਤੀ ੧੬-੮-੬੫

ਗੁਰੂ-ਨਾਨਕ ਦੇਵ ਮਿਸ਼ਨ
(E.G) ਪ੍ਰਾਤਿਸ਼ਾ ਲਿਖਦਾ

ਚੁਗਾਂ ਕੌਪਾਂ ਸੀਵ ਚੁਡਾ ਚੁਪ

ਗੁਰਿ ਪੂਰੈ ਹਰਿਨਾਮ ਸਿਧਿ ਪਾਈ

ਕੋ

ਵਿਰਲਾ

ਗੁਰਮਤਿ

ਚਲੈ

ਜੀਉ ॥

(ਸ੍ਰੀ ਗੁਰੂ ਅਰਜਨ ਦੇਵ ਜੀ)

ਰਾਮਕਲੀ ਮਹਲਾ ੫ (੨੨੩)

ਪਵਹੁ ਚਰਣਾ ਤਲਿ ਉਪਰਿ ਆਵਹੁ
ਐਸੀ ਸੇਵ ਕਮਾਵਹੁ ॥
ਆਪਸ ਤੇ ਉਪਰਿ ਸਭ ਜਾਣਹੁ
ਤਉ ਦਰਗਾਹ ਸੁਖੁ ਪਾਵਹੁ ॥੧॥

ਸਤਹੁ ! ਐਸੀ ਕਬਹੁ ਕਹਾਣੀ ॥
ਸੁਰ ਪਵਿਤ੍ਰ ਨਰ ਦੇਵ ਪਵਿਤ੍ਰਾ
ਖਿਨੁ ਬੈਲਹੁ ਗੁਰਮੁਖਿ ਬਾਣੀ ॥੧॥ ਰਹਾਉ ॥

ਪਰਪੰਚੁ ਛੋਡਿ ਸਹਜ ਘਰਿ ਬੈਸਹੁ
ਝੂਠਾ ਕਹਹੁ ਨ ਕੌਈ ॥
ਸਤਿਗੁਰ ਮਿਲਹੁ ਨਵੈ ਨਿਧਿ ਪਾਵਹੁ
ਇਨ ਬਿਧਿ ਤਤੁ ਬਿਲੋਈ ॥੨॥

ਭਰਮੁ ਚੁਕਾਵਹੁ ਗੁਰਮੁਖਿ ਲਿਵ ਲਾਵਹੁ
ਆਤਮੁ ਚੀਨਹੁ ਭਾਈ ॥
ਨਿਕਟਿ ਕਰਿ ਜਾਣਹੁ ਸਦਾ ਪ੍ਰਭੁ ਹਾਜਰ
ਕਿਸੁ ਸਿਉ ਕਰਹੁ ਬੁਰਾਈ ॥੩॥

ਸਤਿਗੁਰਿ ਮਿਲਿਐ ਮਾਰਗੁ ਮੁਕਤਾ
ਸਹਜੇ ਮਿਲੇ ਸੁਆਮੀ ॥
ਧਨੁ ਧਨੁ ਸੇ ਜਨ
ਜਿਨਿ ਕਲਿ ਮਹਿ ਹਰਿ ਪਾਇਆ
ਜਨ ਨਾਨਕ ਸਦ ਕੁਰਬਾਨੀ ॥੪॥੨॥

ਭਾਵੇਂ ਹੋਏ ਹਨ ਜੇ ਪਿਛੇ ਦੀ ਵਿਡੀ ਵਿਡੀ ਤਰ੍ਹਾਂ ਕਿ ਜੇ ਲੋਕ ਜਾਂ ਜੀਵੀ ਜੀਵੀ
ਭਾਵੇਂ ਹੋ ਉਂਦੇ ਹਨ ਜੇ ਲੋਕ ਜਾਂ ਜੀਵੀ ਦੀਆਂ ਗੁਣੀਆਂ ਰੱਖੀਆਂ ਰੱਖੀਆਂ ਹੋਣੇ ਵਿਚ
ਜੇ ਲੋਕ ਜੇ ਅਨੇਕ ਵਿਡੀ ਵਿਡੀ ਹੋ ਉਂਦੇ ਹਨ ਜੇ ਲੋਕ ਜਾਂ ਜੀਵੀ ਦੀਆਂ ਗੁਣੀਆਂ ਰੱਖੀਆਂ
ਜੇ ਲੋਕ ਜੇ ਅਨੇਕ ਵਿਡੀ ਵਿਡੀ ਹੋ ਉਂਦੇ ਹਨ ਜੇ ਲੋਕ ਜਾਂ ਜੀਵੀ ਦੀਆਂ ਗੁਣੀਆਂ ਰੱਖੀਆਂ ਹੋਣੇ ਵਿਚ
ਜੇ ਲੋਕ ਜੇ ਅਨੇਕ ਵਿਡੀ ਵਿਡੀ ਹੋ ਉਂਦੇ ਹਨ ਜੇ ਲੋਕ ਜਾਂ ਜੀਵੀ ਦੀਆਂ ਗੁਣੀਆਂ ਰੱਖੀਆਂ ਹੋਣੇ ਵਿਚ
ਵਿਸ਼ਵ-ਵਿਆਪੀ ਧਰਮ ਸੰਕਟ

ਤੇ

ਗੁਰੂ ਨਾਨਕ-ਨਿਰਮਲ ਪੰਥ

ਸੰਸਾਰਕ ਮਨੁੱਖ, ਆਮ ਕਰਕੇ, ਤਿੰਨਾਂ ਹਾਲਤਾਂ—ਰਜੂ ਗੁਣ, ਤਮੁ ਗੁਣ ਤੇ ਸਤਿ
ਗੁਣ—ਵਿਚ ਵਰਤਦਾ ਹੈ। ਗੁੱਸੇ ਤੇ ਹੋਕਾਰ ਆਦਿ ਕਾਰਨ ਮਨੁੱਖ ਜਦ ਅਗਿਆਨੀ ਹੈ,
ਹਨੇਰੇ (ਅਗਿਆਨਤਾ) ਵਿਚ ਵਿਚਰਦਾ ਹੈ ਤਾਂ ਉਸ ਵਿਚ ਤਾਮਸ ਗੁਣ ਪ੍ਰਧਾਨ ਹੁੰਦਾ
ਹੈ; ਜਦ ਖਾਹਸ਼ਾਂ ਤੇ ਭੋਗਾਂ ਦੀ ਪ੍ਰਭਲਤਾ ਹੁੰਦੀ ਹੈ ਤਾਂ ਮਨੁੱਖ ਰਜੂ ਗੁਣੀ ਅਖਵਾਉਂਦਾ
ਹੈ; ਪਰੰਤੂ, ਜਦ ਉਪਰੋਕਤ ਦੋਹਾਂ ਹਾਲਤਾਂ ਤੋਂ ਉਚੇਰਾ, ਵੈਰਾਗਵਾਨ ਹੈ, ਨੇਕੀ ਤੇ ਉਪਕਾਰ
ਲਈ ਸਾਹਸ ਧਾਰਦਾ ਅਖਵਾਵ ਕਮਰਬਸਤਾ ਹੁੰਦਾ ਹੈ, ਤਾਂ ਉਸ ਵਿਚ ਸਤੋਂ ਗੁਣ ਦੀ
ਪਰਧਾਨਤਾ ਹੁੰਦੀ ਹੈ। ਇਹਨਾਂ ਤਿੰਨਾਂ ਅਵਸਥਾਂ ਤੋਂ ਉਪਰ ਸਹਿਜ (ਤੁਰੀਆ) ਅਵਸਥਾ
ਜਾਂ ਪਰਮ ਪਦ ਹੈ। ਇਸ ਅਵਸਥਾ ਨੂੰ ਪਹੁੰਚਿਆ ਮਨੁੱਖ ਬ੍ਰਹਮ ਗਿਆਨੀ ਹੁੰਦਾ ਹੋਇਆ,
ਇਕ-ਰਸ, ਅਡੋਲ, ਸ਼ਾਂਤ ਤੇ ਸੰਤੁਲਤ ਜੀਵਨ ਜੀਉਂਦਾ ਹੈ।

‘ਜਿੰਦਗੀ’ ਕਸ਼ਮਕਸ਼ ਅਖਵਾਵ ਸੰਘਰਸ਼ ਦਾ ਦੂਜਾ ਨਾਂ ਹੈ ਤੇ ਇਹ ਸੰਘਰਸ਼ ਹੈ ਮਾਇਆ
ਦੇ ਇਹਨਾਂ ਤਿੰਨਾਂ ਗੁਣਾਂ ਉੱਤੇ ਆਸਰਿਤ। ਭਗਤ ਕਬੀਰ ਜੀ ਨੇ ਰਜੂ, ਤਮੁ ਤੇ ਸਤੋਂ
ਗੁਣਾਂ ਨੂੰ ਵੀ ਕਰਤਾਰ ਦੀ ਹੀ ਮਾਇਆ ਕਰਕੇ ਬਿਆਨਿਆ ਹੈ :

ਰਜੂ ਗੁਣ, ਤਮੁ ਗੁਣ, ਸਤੋਂ ਗੁਣ ਕਹੀਐ, ਇਹ ਤੇਰੀ ਸਤ ਮਾਇਆ ॥

(ਕਬੀਰ ਕਬੀਰ ਜੀ, ਪੰਨਾ ੧੧੨੩)

ਵਾਸਤਵ ਵਿਚ ਸੰਸਾਰ ਦੇ ਇਸ ਵਚਿੱਤਰ ਨਾਟਕ ਦੀ ਇਹ ਸਾਰੀ ਖੇਡ, ਹੈ ਹੀ
ਇਹਨਾਂ ਗੁਣਾਂ ਨੂੰ ਪਾਤਰਾਂ, ਅਖਵਾਵ ਮਾਇਆ ਦੀ ਹੋਂਦ ਕਰਕੇ। ਕਿਸੇ ਇੱਕ ਗੁਣ ਦਾ
ਕਤੱਦੀ ਗਲਬਾ ਜਾਂ ਅਣਹੋਂਦ ਤਾਂ ਜੀਵਨ-ਖੇਡ ਨੂੰ ਖਤਮ ਕਰ ਦੇਵੇਗੀ, ਜਾਂ ਬੇ-ਜਾਨ
ਤੇ ਬੇ-ਰਸ ਬਣਾ ਦੇਵੇਗੀ। ਜਗਤ ਵਿਚ ਜਦ ਸਤੋਂ ਗੁਣ ਦਾ ਬੇਲਬਾਲਾ ਹੁੰਦਾ ਹੈ ਤਾਂ
ਇਸ ਨੂੰ ਸਤਿਜੁਗ ਦਾ ਨਾਂ ਦਿੱਤਾ ਜਾਂਦਾ ਹੈ ਅਤੇ ਜਦ ਲੋਕ ਵਧੇਰੇ ਤਮੇ ਜਾਂ ਰਜੂ ਗੁਣੀ
ਹੋ ਜਾਂਦੇ ਹਨ ਤਾਂ ਕਲਜੁਗ ਦਾ। ਇਤਿਹਾਸ ਸ਼ਾਹਿਦ ਹੈ ਕਿ ਨਾ ਤਾਂ ਸਤਿਜੁਗ ਵਿਚ
ਰਜੂ ਜਾਂ ਤਮੇ ਗੁਣ ਦਾ ਮਨੁੱਖੀ ਸੁਭਾਵ ਚੌਂ ਪੂਰਨ ਅਭਾਵ ਹੋ ਸਕਿਆ ਹੈ ਅਤੇ ਨਾ ਹੀ
ਕਲਜੁਗ ਵਿੱਚ ਸਤੋਂ ਗੁਣ ਦਾ ਅਭਾਵ ਸੰਭਵ ਹੈ।

ਇਥੇ ਇਕ ਗੱਲ ਹੋਰ ਵੀ ਸਪੱਸ਼ਟ ਕਰਨੀ ਉਚਿੱਤ ਰਹੇਗੀ ਕਿ ਪ੍ਰਚਲਿਤ ਪੋਰਾਣਿਕ ਮਨੌਤ ਦੇ ਐਨ ਵਿਰੁੱਧ, ਗੁਰਮਤਿ ਵਿਚ, ਕਿਸੇ ਜੁਗ ਦੀ ਆਮਦ ਨਾਲ ਜੀਵਾਵ ਸੁਤੇ ਸਿੱਧ ਉਸ ਜੁਗ ਦੇ ਅਨੁਕੂਲ ਹੋਣੇ ਨਹੀਂ ਮੰਨੇ ਗਏ। ਹਕੀਕਤ ਇਹ ਹੈ ਕਿ ਜਦੋਂ ਜੀਵ ਚੰਗੇ ਜਾਂ ਮੰਦੇ ਸੁਭਾਵ ਅਧੀਨ ਭਲੇ ਜਾਂ ਬੁਰੇ ਕੰਮ ਕਰਦੇ ਹਨ ਤਾਂ ਉਹਨਾਂ ਦੇ ਕਰਮਾਂ ਅਨੁਸਾਰ ਉਸ ਸਮੇਂ ਨੂੰ ਸਤਿਜੁਗ ਜਾਂ ਕਲਜੁਗ ਦੀ ਸੰਗਿਆ ਦਿੱਤੀ ਜਾਂਦੀ ਹੈ। ਇਸ ਅਤਿ ਅਹਿਮ ਨੁਕਤੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਇਉਂ ਸਪੱਸ਼ਟ ਕਰਨ ਦਾ ਉਪਕਾਰ ਕਰਦੇ ਹਨ :

ਸੋਈ ਚੰਦ੍ਰ, ਚੜਹਿ ਸੇ ਤਾਰੇ, ਸੋਈ ਦਿਨੀਅਰੁ ਤਪਤ ਰਹੈ॥
ਸਾ ਧਰਤੀ, ਸੋ ਪਉਣੁ ਝੂਲਾਰੇ, ਚੁਗ ਜੀਅ ਖੇਲੇ ਬਾਵ ਕੈਸੇ॥੧॥
ਜੀਵਨ ਤਲਬ ਨਿਵਾਰਿ॥
ਹੋਵੈ ਪਰਵਾਣਾ ਕਰਹਿ ਧਿਛਾਣਾ, ਕਲਿ ਲਖਣ ਵੀਚਾਰਿ॥੧॥ ਰਹਾਉ॥
ਕਿਤੈ ਦੇਸਿ ਨ ਆਇਆ ਸੁਣੀਐ, ਤੀਰਥ ਪਾਸਿ ਨ ਬੈਠਾ॥
ਦਾਤਾ ਦਾਨੁ ਕਰੇ ਤਹ ਨਾਹੀਂ, ਮਹਲ ਉਸਾਰਿ ਨ ਬੈਠਾ॥੨॥
ਜੇ ਕੋ ਸਤ੍ਤੁ ਕਰੇ ਸੋ ਛੀਜੈ, ਤਪ ਘਰਿ ਤਪੁ ਨ ਹੋਈ॥
ਜੇ ਕੋ ਨਾਉ ਲਏ ਬਦਨਾਵੀ, ਕਲਿ ਕੇ ਲਖਣ ਏਈ॥੩॥.....

(ਗਾਵਲੀ ਮ: ੧, ਪੰਨਾ ੯੦੨)

ਪ੍ਰਭੂ ਵਲੋਂ ਪਠਾਏ ਤੇ ਵਰੋਸਾਏ ਮਹਾਂਪੁਰਸ਼ਾਂ ਦਾ ਸਦਾ ਇਹ ਜਤਨਾ ਰਿਹਾ ਹੈ ਕਿ ਸੰਸਾਰ ਵੱਧ ਤੋਂ ਵੱਧ ਸਤੇ ਗੁਣੀ ਹੋਵੇ; ਲੋਕ ਸ਼ਬਦ, ਸੰਤੋਖ ਦੇ ਧਾਰਨੀ ਹੋਣ, ਹੱਕ ਹਲਾਲ ਦੀ ਕਿਰਤ ਕਰਨ, ਵੰਡ ਕੇ ਛਕਣ ਤੇ ਧਰਮੀ ਹੋਣ।

ਹਾਂ, ਜਿਸ ਧਰਮ ਦੇ ਧਾਰਨੀ ਹੋਣ ਉਤੇ ਆਮ ਕਰਕੇ ਇਤਨਾ ਜ਼ੋਰ ਦਿਤਾ ਜਾਂਦਾ ਹੈ ਉਸ ਦੀ ਵਾਸਤਵਿਕਤਾ ਤੋਂ ਜਾਣੂ ਹੋਣਾ ਭੀ ਜ਼ਰੂਰੀ ਹੈ। ਧਰਮ ਅੰਗੇਜ਼ੀ ਦੇ ਰਿਲੀਜਨ (Religion) ਸ਼ਬਦ ਤੋਂ ਕਿਤੇ ਵਿਸ਼ਾਲ ਖੇਤਰ ਦਾ ਸੂਚਕ ਹੈ। 'ਰਿਲੀਜਨ' ਲਾਤੀਨੀ ਦੇ ਸ਼ਬਦ ਰਿਲੀਗਿਓ (Religio) ਤੋਂ ਬਣਿਆ ਹੈ। ਇਸ ਦੇ ਅਰਥ ਹਨ : 'ਮੁੜ ਕੇ ਰੱਬ ਨਾਲ ਜੋੜਨਾ ਜਾਂ ਜੁੜਨਾ' ਅਥਵਾ ਇਹ ਕੁਝ ਕਰਨ ਦੇ ਸਾਧਨ; ਪਰੰਤੂ, ਧਰਮ ਸੰਸਕ੍ਰਿਤ ਦੇ 'ਧੀ' ਧਾਰੂ ਤੋਂ ਬਣਿਆ ਹੈ ਤੇ ਇਸ ਦੇ ਅਰਥ ਹਨ : ਜੋ ਸੰਸਾਰ ਨੂੰ ਧਾਰਨ ਕਰਦਾ ਹੈ; ਸ਼ੁਭ ਕਰਮ, ਮਜ਼ਹਬ, ਦੀਨ ਪੁੰਨ, ਰਿਵਾਜ, ਰੀਤ, ਫਰਜ, ਪ੍ਰਕਿਰਤੀ ਸੁਭਾਵ ਅਤੇ ਤੱਤਾਂ ਦੇ ਸ਼ਬਦ, ਸਪਰਸ਼, ਗੰਧ ਆਦਿ ਗੁਣ।²

ਵੀਚਾਰਵਾਨਾਂ ਨੇ ਧਰਮ ਦੇ ਦਸ ਮੁੱਖ ਅੰਗ ਇਉਂ ਵੀ ਮੰਨੇ ਹਨ :

1. ਦਰ ਦਹਰ, ਮਰਦਾਨਿ ਬੁਦਾ ਆਮਦ: ਅੰਦ ॥
ਬਰ ਗੁਮ ਬੁਦਗਾਂ, ਰਹਨੁਮਾ ਆਮਲ: ਅੰਦ ॥
ਗੋਯਾ, ਅਗਰ ਈਂ ਚਥਮਿ ਤੋ, ਮੁਖਤਾਕਿ ਬੁਦਾਸਤ,
ਮਰਦਾਨਿ ਬੁਦਾ, ਬੁਦਾਨਮਾ ਆਮਦ: ਅੰਦ ॥ (ਦੀਵਾਨਿ ਗੋਯਾ, ਭਾਈ ਨੰਦ ਲਾਲ ਜੀ)
(ਭਾਵ—ਦੁਨੀਆ ਵਿੱਚ ਝੁੱਲੇ ਭਟਕੇ ਮਨੁੱਖਾਂ ਨੂੰ ਸੱਚ ਦਾ ਮਾਰਗ ਦੱਸਣ ਲਈ ਸਦਾ ਰੱਬ-ਨੂਪ ਮਹਾਂਪੁਰਸ਼ ਆਉਂਦੇ ਰਹਿੰਦੇ ਹਨ।)
2. ਸੰਸਕ੍ਰਿਤ ਕੋਥ ਵਿੱਚ 'ਧਰਮ' ਪਦ ਦੇ ੧੦੮ ਦੇ ਕਰੀਬ ਅਰਥ ਹਨ।

ਧੀਰਜ, ਖਿਮਾ, ਮਨ ਦਾ ਵੱਸ ਕਰਨਾ, ਚੋਰੀ ਦਾ ਤਿਆਗ, ਪਵਿੱਤਰਤਾ, ਇੰਦ੍ਰੀਆਂ
ਨੂੰ ਕੁਕਰਮਾਂ ਤੋਂ ਰੋਕਣਾ, ਨਿਰਮਲ ਬੁੱਧ, ਵਿਦਿਆ ਦਾ ਅਭਿਆਸ, ਸਤਿ, ਅਤੇ ਕ੍ਰੋਧ ਦਾ
ਤਿਆਗ।

ਮੁੰਨ੍ਹ ਸਿਮ੍ਰਿਤੀ ਅਨੁਸਾਰ ਧਰਮ ਦੇ ਦਸ ਅੰਗ ਹਨ :

ਪ੍ਰਤਿ, ਛਮਾ, ਦਮੋ ਅਸਤੋਯੇ, ਸੌਚ, ਮਿਨਿਦ੍ਰਾਯ, ਨਿਗ੍ਰਹਿ: ||
ਪੀਰ, ਵਿਦਿਆ, ਸਤਯਮ੍ਯੇ, ਦਸਕਮ ਧਮ ਲਕਬਣਮ || (ਮਨ ਅ: ੬, ਸ: ੯੨)

(ਸੰਤੋਖ, ਖਿਮਾ, ਮਨ ਤੇ ਕਾਬੂ ਕਰਨਾ, ਪਵਿੱਤਰਤਾ, ਕੁਝ ਗ੍ਰਹਿਣ ਨਾ ਕਰਨਾ,
ਇੰਦ੍ਰੀਆਂ ਦਾ ਕਾਬੂ, ਧੀਰਜ, ਧਰਮ ਵਿਦਿਆ, ਸਚਾਈ, ਕ੍ਰੋਧ ਨਾ ਕਰਨਾ—ਧਰਮ ਦੇ ਇਹ
ਦਸ ਲਛਣ ਹਨ।)

ਸਾਰਕੁਤਾਵਲੀ ਅਨੁਸਾਰ ਇਹ ਅੰਗ ਹਨ :

ਖਿਮਾ, ਅਹਿੰਸਾ, ਦਯਾ, ਮ੍ਰਿਦ (ਕੋਸਲਤਾ), ਸਤ ਬਚਨ, ਤੱਧੁ, ਦਾਨ ||
ਜੀਲ, ਸੰਤੋਖ, ਤ੍ਰਿਸ਼ਨਾ ਬਿਨਾ, ਧਰਮ ਲਿੰਗ ਦਸ ਜਾਨ ||

ਜੈਮਨੀ ਦਾ ਵੀਚਾਰ ਹੈ ਕਿ ਵੇਦ ਦਾ ਹੁਕਮ ਹੀ ਧਰਮ ਹੈ :

ਨੇਦਨਾ ਲਕਬਣੋ ਅਰਥੋ ਧਰਮ: (ਪੁਰਖ ਮੀਮਾਸਾ, ਸੂਤ੍ਰ ੧)

ਜੈਨੀ ਲੋਕ 'ਅਹਿੰਸਾ ਪਰਮੋ ਧਰਮਾ' ਸਿਧਾਂਤ ਦੇ ਧਾਰਨੀ ਹਨ, ਜਦ ਕਿ ਮਹਾਤਮਾ
ਬੁੱਧ ਅਨੁਸਾਰ ਧਰਮ ਦੇ ਅਸਟ ਅੰਗ ਇਸ ਪਰਕਾਰ ਹਨ :

ਸਦ ਵਿਸ਼ਵਾਸ, ਸਦ ਵਿਚਾਰ, ਸਦ ਵਾਕ, ਸਤਿ ਕਰਮ,
ਸਦ ਜੀਵਨ, ਸਤ ਪ੍ਰਯਤਨ, ਸਤਚਿੰਤਨ ਅਤੇ ਸਦ ਧਿਆਨ ||

ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਾਰਿਆਂ ਧਰਮਾਂ ਵਿਚੋਂ ਸ੍ਰੇਸ਼ਟ ਧਰਮ ਨੂੰ ਇਉਂ
ਦਰਸਾਇਆ ਹੈ :

(ੴ) ਸਰਬ ਧਰਮ ਮਹਿ ਸ੍ਰੇਸ਼ਟ ਧਰਮੁ ||
ਗਰਿ ਕੋ ਨਾਮੁ ਜਪਿ ਨਿਰਮਲ ਕਰਮੁ || (ਮ: ੫, ਪੰਨਾ ੨੬੬)

(ਅ) ਸਗਲ ਮਤਾਂਤ, ਕੇਵਲ ਗਰਿ ਨਾਮੁ || ੧ (॥੨੪॥ ਸੁਖਮਨੀ)

ਇਹ ਧਰਮ ਇਕ ਹੈ ਪਰ ਮੱਤ ਅਨੇਕ, ਆਦਿ ਗੁਰੂ ਜੀ ਦਾ ਕਥਨ ਹੈ :

ਏਕੋ ਧਰਮੁ ਦ੍ਰਿੜੈ, ਸਚੁ ਕੋਈੀ || (ਬਸੰਤ੍ਰੁ ਮ: ੧, ਪੰਨਾ ੧੧੯)

ਧਰਮ ਦੇ ਉਪਰੋਕਤ ਵਖ ਵਖ ਲਛਣਾਂ ਦੀ ਵੀਚਾਰ, ਹੱਕ ਦੇ ਮੁਤਲਾਸੀਆਂ ਲਈ,
ਇਸ ਤੱਤ ਨੂੰ ਉਜਾਗਰ ਕਰਦੀ ਹੈ ਕਿ ਸੱਚ-ਧਰਮ ਜੀਵ ਦੀਆਂ ਉਚੇਰੀਆਂ ਬਿਰਤੀਆਂ,
ਸੁਭ-ਕਾਮਨਾਵਾਂ ਤੇ ਦੈਵੀ ਸਾਂਝਾਂ ਦਾ ਲਖਾਇਕ ਹੈ। ਧਰਮ ਕਦਾਚਿਤ ਸੰਪ੍ਰਦਾਇਕ ਨਹੀਂ

1. ਹਗੀ ਦੇ ਨਾਮ ਵਿੱਚ ਹੀ ਸਾਰੇ ਮਤ-ਮਤਾਂਤਰ ਆ ਜਾਂਦੇ ਹਨ; ਜਿਵੇਂ ਹਾਥੀ ਦੇ ਪੈਰ ਵਿਚ ਸਭ ਪੈਰ।

ਹੈ ਸਕਦਾ, ਅਤੇ ਜੋ ਸੰਪ੍ਰਦਾਇਕਤਾ ਦੇ ਤੰਗ ਦਾਇਰੇ ਵਿਚ ਬੱਝ ਕੇ, ਸਭ ਲਈ ਸਮਾਨ ਅਤੇ ਸਰਬ-ਦੇਸ਼ੀ ਤੇ ਸਰਬ-ਕਾਲੀ ਨਹੀਂ ਰਹਿੰਦਾ, ਉਹ ਧਰਮ ਨਹੀਂ। ਹਰੇਕ ਮਜ਼ਹਬ ਦੇ ਉਪਰ ਦੱਸੇ ਉਚੇਰੇ ਧਾਰਮਕ ਅੰਗ ਹੀ ਮਨੁੱਖ ਨੂੰ ਉਚੇਰੀ ਸੇਧ ਦੇ ਸਕਦੇ ਹਨ; ਪਰੰਤੂ ਇਸ ਦੇ ਦੂਸਰੇ ਨੇਮ, ਜਿਨ੍ਹਾਂ ਵਿਚੋਂ ਸ਼੍ਰਵਾ, ਗੰਡਾਂ-ਰਸਮਾਂ ਤੇ ਬਾਹਰ-ਮੁਖੀ ਕਾਇਦਿਆਂ-ਕਾਨੂੰਨਾਂ ਦਾ ਦੱਖਲ ਹੈ, ਆਪਸ ਵਿਚ ਦੀ ਵਖੇਵਾਂ ਪੈਦਾ ਕਰਦੇ ਹਨ। ਸੰਸਾਰ ਵਿਚ ਵਧੇਰੇ ਕਰਕੇ ਬਖੇੜਾ, ਇਹਨਾਂ ਵਿਤਕਰਿਆਂ ਕਾਰਨ ਹੀ ਵਾਪਰਦਾ ਰਿਹਾ ਹੈ।

ਜਿਹਾ ਕਿ ਇਸ ਲੇਖ ਦੇ ਅਰੰਭ ਵਿਚ ਹੀ ਸਵੀਕਾਰਿਆ ਗਿਆ ਹੈ, ਧਰਮ ਨੂੰ ਬੋੜਾ ਬਹੁਤ ਸੰਕਟ ਤਾਂ ਹਰੇਕ ਜੁਗ ਵਿੱਚ ਹੀ ਰਿਹਾ ਹੈ; ਪਰੰਤੂ ਜੋ ਸੰਕਟ ਇਸ ਉੱਤੇ ਅੱਜ ਦੇ ਚੜ੍ਹਰ ਤੇ ਵਿਗਿਆਨਕ ਜੁਗ ਵਿੱਚ ਵਿਆਪ ਰਿਹਾ ਹੈ, ਉਸ ਦੀ ਉਦਾਹਰਣ ਪਹਿਲਾਂ ਘਟ ਹੀ ਮਿਲਦੀ ਹੈ। ਧਰਮ ਨੂੰ ਵਰਤਮਾਨ ਜੁਗ ਦੇ ਵਿਸ਼ੇਸ਼ ਖਤਰੇ ਇਹ ਹਨ :

(ਉ) ਵਿਗਿਆਨ ਦੀ ਬੁੱਧੀ।

(ਅ) ਇਲਮ, ਅਕਲ ਤੇ ਤਰਕਵਾਦ ਦੀ ਪ੍ਰਧਾਨਤਾ ਅਤੇ ਸੱਚਾਈ ਦੀ ਖੋਜ ਲਈ ਕੇਵਲ ਯੁਕਤੀ ਤੇ ਦਲੀਲ ਉੱਤੇ ਆਧਾਰਤ ਪਰਖ-ਪੜ੍ਹੋਲ।

(ਇ) ਕਮਿਊਨਿਜ਼ਮ, ਮਾਦਾ ਪ੍ਰਸਤੀ, ਨਾਸਤਕਤਾ।

(ਸ) ਨਸ਼ਿਆਂ ਦੀ ਵਧ ਰਹੀ ਵਰਤੋਂ।

(ਹ) ਅਸਭਯ ਤੇ ਕਾਮ-ਭੜਕਾਊ ਸਹਿੱਤ, ਫੈਸ਼ਨ-ਪ੍ਰਸਤੀ, ਸਟੇਜ ਤੇ ਸਕਰੀਨ।

(ਕ) ਸਬਰ, ਸਿਦਕ ਤੇ ਸ਼ਰਧਾ ਦਾ ਅਭਾਵ ਅਤੇ ਸਵਾਰਥ ਤੇ ਭ੍ਰਿਸ਼ਟਾਚਾਰ ਦੀ ਪ੍ਰਧਾਨਤਾ।

(ਖ) ਧਰਮ ਦੇ ਪਰਦੇ ਹੇਠ ਅਧਰਮ, ਦੇਭ ਤੇ ਪਖੰਡ।

ਆਏ, ਹੁਣ ਉਪਰੋਕਤ ਕਾਰਨਾਂ ਦਾ ਸੰਖੇਪ ਵਿਸ਼ਲੇਸ਼ਣ ਕਰੀਏ ਤੇ ਵੇਖੀਏ ਕਿ ਸਿਖ-ਧਰਮ ਦੇ ਅਥਦੀ ਸਿਧਾਂਤ, ਮਨੁੱਖ ਨੂੰ, ਇਸ ਸੰਕਟ ਵਿੱਚ ਕਿਵੇਂ ਸਹਾਈ ਹੋ ਸਕਦੇ ਹਨ :

(ਉ) ਵਿਗਿਆਨਕ ਖੋਜ ਤੇ ਪ੍ਰਾਪਤੀਆਂ

ਸਾਇੰਸ ਦੇ ਖੇਤਰ ਵਿਚ ਬੁੱਧੀ ਨੂੰ ਚਕਿਤ ਕਰਨ ਵਾਲੀ ਜੋ ਉੱਨਤੀ ਅਜਕੇ ਜੁਗ ਵਿਚ ਹੋਈ ਹੈ, ਉਸ ਨੇ ਜਿਥੇ ਪੁਰਾਣੀਆਂ ਗਲਤ ਮਨੋਤਾਂ, ਵਹਿਮਾਂ ਅਤੇ ਭਰਮਾਂ ਨੂੰ ਤਾਰ ਤਾਰ ਕਰਨ ਦਾ ਉਪਕਾਰ ਕੀਤਾ ਹੈ, ਉਥੇ ਆਤਮਾ ਤੇ ਪਰਮਾਤਮਾ ਵਰਗੀ ਸਦੀਵੀ ਸਚਾਈ ਨੂੰ ਵੀ ਮੰਨਣਾਂ ਇਨਕਾਰ ਕਰਨ ਦੀ ਭੁਲ ਵੀ ਕੀਤੀ ਹੈ। ਹੁਣ, ਮਨੁੱਖ ਹਰ ਵਸਤੂ ਦੇ ਕਾਰਜ ਦਾ ਕਾਰਨ ਲੱਭ ਲੈਣ ਲਈ ਬੇਸਥਰਾ ਹੈ। ਹੁਣ ਤਕ ਹੋਈ ਸਫਲਤਾ ਲਈ, ਉਹ ਬਜ਼ੋਂ ਤੌਰ ਉੱਤੇ ਮਾਣ ਨਾਲ ਕਹਿ ਸਕਦਾ ਹੈ ਕਿ :

ਰਾਜ਼, ਕੁਦਰਤ ਨੇ ਇਨਸਾਂ ਸੇ ਛੁਪਾਏ ਤੋਂ ਬਹੁਤ,

ਮਗਰ, ਅਹਿਲ ਬਸੀਰਤ ਸੇ ਛੁਪਾਏ ਨ ਗਏ।

[ਭਾਵ—ਕੁਦਰਤ ਨੇ ਮਨੁੱਖ ਤੋਂ ਬਹੁਤ ਭੇਤ ਲੁਕੇ ਰੱਖੇ, ਪਰੰਤੂ, ਉਹ ਛੂੰਘੀ ਨਜ਼ਰ
(ਸੋਚ ਵਿਚਾਰ) ਵਾਲੇ ਲੋਕਾਂ ਪਾਸੋਂ ਲੁਕਾਏ ਨਾ ਜਾ ਸਕੇ।]

ਪਰੰਤੂ, ਇਤਨਾ ਕੁਝ ਜਾਣ ਲੈਣ ਉਪਰੰਤ ਵੀ ਇਸ ਸਚਾਈ ਤੋਂ ਵਿਗਿਆਨੀਆਂ
ਨੂੰ ਵੀ ਇਨਕਾਰ ਨਹੀਂ ਕਿ ਜਾਣੇ ਗਏ ਨਾਲੋਂ, ਅਨਜਾਣਿਆ, ਕਰੋਤਾਂ ਗੁਣਾਂ ਵੱਧ ਹੈ।
ਇਹ ਵੀ ਹਕੀਕਤ ਹੈ ਕਿ ਸਾਈਸਦਾਨ ਅਥਵਾ ਹੋਰ ਵਿਦਿਅਕ ਪ੍ਰਣਾਲੀਆਂ ਦੇ ਮਹਾਨ
ਖੇਡੀ ਕੁਦਰਤ ਵਿਚ ਵਰਤ ਰਹੇ ਨੇਮਾਂ ਦਾ ਹੀ, ਜੋੜ ਤੋੜ ਰਾਹੀਂ, ਪਤਾ ਲਾ ਰਹੇ ਹਨ,
ਆਪਣੇ ਪਾਸੋਂ ਕੋਈ ਨਵਾਂ ਕਾਨੂੰਨ ਕਾਇਦਾ ਨਾ ਹੀ ਉਹ ਬਣਾ ਸਕੇ ਹਨ ਅਤੇ ਨਾ ਹੀ
ਬਣਾ ਸਕਣਗੇ। ਕਾਦਰ ਦੀ ਕੁਦਰਤ ਅਕੱਥ ਹੈ ਤੇ ਅਕੱਥ ਹੀ ਰਹੇਗੀ।

ਕਬਨਾ ਕਬੀ ਨ ਆਵੈ ਭੋਟਿ ॥

ਕਬਿ ਕਬਿ ਕਬੀ, ਕੋਟੀ ਕੋਟਿ ਕੋਟਿ ॥

(ਜਪੁਜੀ)

ਵਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਕਬਨ ਹੀ ਅਟੱਲ ਤੇ ਅੰਤਮ ਹੈ। ਇਸ ਸਚਾਈ
ਨੂੰ ਹੋਰ ਹੱਕ-ਪ੍ਰਸਤ ਲੋਕ ਵੀ ਇਵੇਂ ਹੀ ਮੰਨਦੇ ਹਨ :

ਹਮ ਨੇ ਯੇ ਜਾਨਾ ਬਾ, ਕਿ ਇਲਮ ਸੇ ਕੁੱਛ ਜਾਨੇਂਗੇ,
ਜਾਨਾ ਤੋਂ ਯੇਹ ਜਾਨਾ, ਕਿ ਨਾ ਜਾਨਾ ਕੁਛ ਭੀ।

ਅੱਲਾਮਾ ਇਕਬਾਲ ਅਕਲ (ਗਿਆਨ, ਇਲਮ) ਅਤੇ ਦਿਲ (ਭਾਵਕਤਾ, ਪ੍ਰੇਮ,
ਜਜਬਾ) ਦੇ ਸੰਬਾਦ ਸਮੇਂ, ਦਿਲ ਤੋਂ ਅਕਲ ਨੂੰ ਇਉਂ ਸੰਬੰਧਨ ਕਰਾਉਂਦਾ ਹੈ :

ਹੈ ਤੁਝੇ ਵਾਸਤਾ ਮਜ਼ਾਹਰ ਸੇ,

ਔਰ ਬਾਤਨ ਸੇ ਆਸਨਾ ਹੂੰ ਮੈਂ।

ਇਲਮ ਤੁਝ ਸੇ, ਤੋ ਮਾਰਫਤ ਮੁਝ ਸੇ,

ਤੂੰ ਖੁਦਾ-ਜੂੰ, ਖੁਦਾ-ਨੁਮਾ ਹੂੰ ਮੈਂ।.....

ਇਲਮ ਕੀ ਇੰਤਹਾ ਹੈ ਬੇਤਾਬੀ,

ਇਸ ਮਰਜ਼ ਕੀ ਮਗਰ ਦੁਆ ਹੂੰ ਮੈਂ।

ਜਦ ਪਹਿਲੇ ਪਹਿਲ ਵਿਗਿਆਨ ਦਾ ਜੁਗ ਸ਼ੁਰੂ ਹੋਇਆ ਤਾਂ ਵਿਗਿਆਨੀਆਂ ਵਲੋਂ,
ਵਹਿਮਾਂ ਭਰਮਾਂ ਉੱਤੇ ਆਧਾਰਤ, ਬੇ-ਅਰਥ ਤੇ ਕਲਪਤ ਧਰਮ-ਵਿਸ਼ਵਾਸ ਕਾਰਨ, ਰੱਬ
ਦੀ ਹੋਂਦ ਤੋਂ ਇਨਕਾਰ ਦਾ ਦੌਰ ਵੀ ਨਾਲ ਹੀ ਅੰਨ੍ਤ ਹੋ ਗਿਆ। ਉਹਨਾਂ ਨੂੰ ਇਹ ਗੁਮਾਨ
ਹੋ ਗਿਆ ਕਿ ਉਹ ਤਜਰਬੇ ਨਾਲ ਹੋਰ ਕਾਰਜ ਦਾ ਕਾਰਨ ਲੱਭਣ ਦੇ ਸਮਰੱਥ ਹੋ ਗਏ
ਹਨ ਅਤੇ ਜੋ ਸਿਧਾਂਤ ਉਹਨਾਂ ਦੀ ਖੋਜ ਤੇ ਪ੍ਰਯੋਗ ਉੱਤੇ ਪੂਰਾ ਨਹੀਂ ਉਤਰਦਾ, ਉਹ ਨਿਰਮੂਲ
ਹੈ, ਇਕ ਵਹਿਮ ਹੈ; ਪਰੰਤੂ, ਜਦ ਉਹਨਾਂ ਦੀ ਅੱਜ ਦੀ ਖੋਜ, ਕੱਲ੍ਹ ਦੀ ਖੋਜ ਦੇ ਆਧਾਰ
ਉੱਤੇ ਕੱਢੇ ਸਿੱਟਿਆਂ ਦਾ ਆਪ ਹੀ ਖੰਡਨ ਕਰਨ ਲੱਗੀ ਅਤੇ ਨਿੱਤ ਦੀਆਂ ਨਵੀਆਂ ਲਭਤਾਂ
ਨੇ ਇਹ ਸਿੱਧ ਕਰ ਦਿੱਤਾ ਕਿ ਖੋਜੇ ਜਾਣ ਵਾਲੇ ਸਿਧਾਂਤਾਂ, ਰਚਨਾ ਤੇ ਉਸ ਦੇ ਗਿਆਨ

1. ਛੂੰਘਿਆ ਹੋਇਆ, ਸੂਖਮ।

2. ਖੁਦਾ ਨੂੰ ਛੂੰਡਣ ਵਾਲੀ।

ਦਾ ਕੋਈ ਅੰਤ ਨਹੀਂ, ਤਾਂ ਉਹਨਾਂ ਨੇ ਮਾਦਾ-ਪ੍ਰਸਤੀ ਤੇ ਨਾਸਤਕਤਾ ਵਲੋਂ ਫਿਰ ਆਸਤਕਤਾ ਵਲ ਮੌਜ਼ਾ ਪਾਇਆ। ਅੱਜ ਵਿਗਿਆਨੀ ਇਸ ਸਿੱਟੇ ਉੱਤੇ ਪੁੱਜੇ ਹਨ ਕਿ ਅਸਲੀ ਧਰਮ ਤੇ ਸਾਇੰਸ ਇਕ ਦੂਜੇ ਦੇ ਵਿਰੋਧੀ ਨਹੀਂ, ਸਗੋਂ ਸਹਾਇਕ ਹਨ। ਅਜਿਹੇ ਆਸਤਕ ਵਿਗਿਆਨੀਆਂ ਦੀ ਲਿਸਟ ਵਿੱਚ ਸਰ ਆਲਿਵਰ ਲਾਜ, ਸਰ ਵਿਲੀਅਮ ਟਾਮਸਨ, ਐਲਬਰਟ ਆਈਨਸਟਾਇਨ, ਲਾਰਡ ਕੈਲਵਿਨ, ਲਾਰਡ ਏਵਬਰੀ ਦੇ ਨਾਮ ਵਿਸ਼ੇਸ਼ ਤੌਰ ਦੇ ਵਰਣਨਯੋਗ ਹਨ।

ਹੁਣ ਤਾਂ ਸਾਇੰਸਦਾਨਾਂ ਨੇ ਵੀ ਸੰਨ ੧੯੬੪ ਵਿਚ ਹੋਈ ਵਿਸ਼ਵ ਸਾਇੰਸ-ਕਾਂਗਰਸ ਵਿਚ ਟੈਲੋਪੈਬੀ (ਦਿਲ ਦੀ ਸਾਇੰਸ) ਨੂੰ ਵੀ ਬਾਕਾਇਦਾ ਇਕ ਸਾਇੰਸ ਮੰਨ ਲਿਆ ਹੈ। ਸਿੱਖ ਸਤਿਗੁਰੂ ਸਦੀਆਂ ਪਹਿਲਾਂ, ਗੁਰਬਾਣੀ ਵਿੱਚ, ਨਾ-ਕੇਵਲ ਹੋਰ ਅਨੇਕ ਧਰਤੀਆਂ ਦਾ ਹੀ ਜ਼ਿਕਰ ਕਰਦੇ ਹਨ, ਸਗੋਂ ਕਰੋੜਾਂ ਸੂਰਜਾਂ ਤੇ ਖੰਡਾਂ ਬ੍ਰਹਮਿੰਡਾਂ ਆਦਿ ਦਾ ਵੀ। ਇਹੀ ਕਾਰਨ ਹੈ ਕਿ ਸਿੱਖ ਮੱਤ ਨੂੰ ਹੱਕੀ ਤੌਰ ਉੱਤੇ ਸਾਇੰਸ ਤੇ ਸਪੇਸ-ਜੁਗ ਦਾ ਧਰਮ ਮੰਨਿਆ ਗਿਆ ਹੈ। ਸਿੱਖੀ ਵਿਚ ਵਹਿਮ, ਭਰਮ, ਜੰਤਰਾਂ-ਮੰਤਰਾਂ ਤੇ ਅੰਧ-ਵਿਸ਼ਵਾਸ ਦੀ ਕਤਾਨ ਕੋਈ ਥਾਂ ਨਹੀਂ। ਇਹ ਇੱਕ ਵਿਚਾਰਸ਼ੀਲ, ਸਰਨ ਤੇ ਭਾਵ-ਪੂਰਤ ਧਰਮ ਹੈ।

(ਅ) ਤਰਕਵਾਦ, ਯੁਕਤੀ ਤੇ ਪਰਖ-ਪੜ੍ਹਚੋਲ

ਕਿਸੇ ਗੱਲ ਨੂੰ ਸਿੱਧ ਕਰਨ ਲਈ ਵੀਚਾਰਵਾਨਾਂ ਨੇ ਅੱਠਾਂ ਵਿਚੋਂ, ਇਹ ਚਾਰ ਪ੍ਰਕਾਰ ਦੇ ਪ੍ਰਮਾਣ ਵਿਸ਼ੇਸ਼ ਮੰਨੇ ਹਨ : ਪ੍ਰਤੱਖਸ ਪ੍ਰਮਾਣ, ਅਨੁਮਾਨ ਪ੍ਰਮਾਣ, ਉਪਮਾ ਪ੍ਰਮਾਣ ਤੇ ਸ਼ਬਦ ਪ੍ਰਮਾਣ। ਗੁਰਮਤਿ, ਜਗਿਆਸਾ-ਭਰਪੂਰ-ਖੋਜ, ਦਲੀਲ ਤੇ ਪਰਖ ਦੀ ਹਾਮੀ ਹੈ। ਪਰੰਤੂ, ਸਾਡੀ ਗਿਆਨ-ਸਮਰੱਥਾ, ਪ੍ਰਭੂ ਦੀ ਬੇਅੰਤਤਾ ਦੇ ਸਾਹਮਣੇ, ਅਤਿ ਨਿਗੂਣੀ ਤੇ ਹੋਰ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਸਤਕਵਾਦ, ਵਧੇਰੇ ਕਰਕੇ, ਪ੍ਰਭੂ ਦੀ ਬੇਅੰਤਤਾ ਦੇ ਵਿਸਮਾਦ ਵਿਚ ਗੁਆਚ ਜਾਣ ਉੱਤੇ ਆਧਾਰਤ ਹੈ। ਇਸ ਬੇਅੰਤਤਾ ਬਾਰੇ ਵੰਨਗੀ ਵਜੋਂ, ਆਪਣੇ ਸੂਰਜ-ਮੰਡਲ ਤੇ ਬ੍ਰਹਮਿੰਡ ਦੀ ਗੱਲ ਹੀ ਲੈ ਲਵੇ : ਸਾਡਾ ਸੂਰਜ ਕਰੋੜਾਂ ਤਾਰਿਆਂ (ਸੂਰਜਾਂ) ਦੇ ਜਮਘਟੇ, ਜਿਸ ਨੂੰ ਅਸੀਂ ਰੱਬ ਦਾ ਪਹਿਆ (Milky way, Galaxy of Stars) ਕਰ ਕੇ ਆਖਦੇ ਹਾਂ, ਦੇ ਸਿਰੇ 'ਤੇ ਇਕ ਨਿੱਕਾ ਜਿਹਾ ਤਾਰਾ ਹੈ। ਇਕ ਲੱਖ ਛਿਆਸੀ ਹਜ਼ਾਰ ਦੇ ਸੌ ਇੱਕਾਸੀ ਮੀਲ ਪ੍ਰਤਿ ਸੈਕੰਡ ਦੀ ਰਫਤਾਰ ਨਾਲ, ਇਸ ਦੀ ਗੋਸ਼ਨੀ ਅੱਠਾਂ ਮਿੰਟਾਂ ਵਿਚ ਧਰਤੀ ਤਕ ਪਹੁੰਚਦੀ ਹੈ। ਸੂਰਜ-ਮੰਡਲ ਵਿਚ ਨੌਂ ਵੱਡੇ ਸੱਯਾਰੇ (ਗ੍ਰਹਿ) ਤੇ ਇਕ ਹਜ਼ਾਰ ਦੇ ਕਰੀਬ ਛੋਟੇ ਗ੍ਰਹਿ ਹਨ। ਜੂਪੀਟਰ, ਜੋ ਸੂਰਜ ਤੋਂ ਦੂਰੀ ਦੇ ਹਿਸਾਬ ਨਾਲ ਪੰਜਵੇਂ ਥਾਂ ਹੈ, ਸਾਡੀ ਧਰਤੀ ਨਾਲੋਂ ੧੩੦੦ ਗੁਣਾਂ ਵੱਡਾ ਹੈ। ਸੂਰਜ-ਮੰਡਲ ਦੇ ਬਾਕੀ ਸਾਰੇ ਗ੍ਰਹਿਆਂ ਦਾ ਆਕਾਰ ਮਿਲ ਕੇ ੦.੧੩ ਬਣਦਾ ਹੈ, ਜਦ ਕਿ ਇਕੱਲੇ ਸੂਰਜ ਦਾ ੧੯.੬। ਇਹ ਗ੍ਰਹਿ, ਸੂਰਜ ਦੀ ਖਿੱਚ ਤੇ ਆਪਣੀ ਰਫਤਾਰ ਦੇ ਕਾਰਨ ਆਪਣੀ ਆਪਣੀ ਥਾਂ, ਬੱਝੇ ਫਿਰ ਰਹੇ ਹਨ। ਜਿਤਨਾ ਕੋਈ ਗ੍ਰਹਿ ਸੂਰਜ ਦੇ ਨੇੜੇ ਹੈ ਉਤਨਾ ਹੀ ਉਹ ਤੇਜ਼ੀ ਨਾਲ ਘੁੰਮ ਰਿਹਾ ਹੈ। ਸਭ ਤੋਂ ਨੇੜੇ ਦਾ ਗ੍ਰਹਿ ਮਰਕਰੀ, ਜੋ ਤਿੰਨ ਕਰੋੜ ੬੦ ਲੱਖ ਮੀਲ ਦੀ ਦੂਰੀ ਉੱਤੇ ਘੁੰਮ ਰਿਹਾ ਹੈ, ੨੦ ਮੀਲ ਫੀ ਸੈਕੰਡ ਦੀ ਰਫਤਾਰ ਨਾਲ, ੮੮ ਦਿਨਾਂ ਵਿਚ ਸੂਰਜ ਦੇ ਦੁਆਲੇ ਦਾ ਚੱਕਰ ਸੰਪੂਰਨ ਕਰਦਾ ਹੈ। ਪਰੰਤੂ, ਧਰਤੀ ਜੋ ਸੂਰਜ ਤੋਂ ਤੀਜੇ ਨੰਬਰ ਉੱਤੇ ੬ ਕਰੋੜ ੩੦ ਲੱਖ ਮੀਲ ਦੇ ਛਾਸਲੇ ਉੱਤੇ ਹੈ, ੧੬.੫ ਮੀਲ

ਫੀ ਸੈਕਿੰਡ ਦੀ ਚਾਲ ਨਾਲ ੩੬੫ ਕੁ ਦਿਨਾਂ ਵਿਚ ਸੂਰਜ ਦੂਆਲੇ ਇੱਕ ਚੱਕਰ ਪੁਰਾ ਕਰਦੀ ਹੈ। ਪਲ੍ਲੋਟ, ਜੋ ਸਭ ਤੋਂ ਦੂਰ ਹੈ, ਕੇਵਲ ਤਿੰਨ ਮੀਲ ਫੀ ਸੈਕਿੰਡ ਦੀ ਚਾਲ ਨਾਲ ੨੪੯ ਸਾਲ ਵਿਚ ਸੂਰਜ ਦੇ ਗਿਰਦ ਇੱਕ ਚੱਕਰ ਸੰਪੂਰਨ ਕਰਦਾ ਹੈ। ਸੂਰਜ, ਫੀ ਸੈਕਿੰਡ ੪੦ ਲੱਖ ਟਨ ਘੱਟਦਾ ਹੈ। ਪਰੰਤੂ, ਘਾਟੇ ਦੇ ਇਸ ਰੋਟ ਅਨੁਸਾਰ ਵੀ ਸੂਰਜ ਅੱਠ ਅਰਬ ਸਾਲ ਤਕ ਤੱਗਿਆ ਰਹੇਗਾ। ਦੱਖਣ ਖੱਡ ਵਿਚ, ਜੋ ਧਰਤੀ ਤੋਂ ਨੇੜੇ ਦਾ ਸੂਰਜ, ਪੋਕਸੀਮਾ ਸੈਟੋਗੀ ਹੈ, ਉਸ ਦੀ ਰੋਸ਼ਨੀ ਨੂੰ ਧਰਤੀ ਤਕ ਪੁਜਦਿਆਂ ੪.੩੪ ਰੋਸ਼ਨੀ ਸਾਲ ਲਗਦੇ ਹਨ, ਉਹ ਧਰਤੀ ਤੋਂ ੩ ਅਰਬ ਮੀਲ ਤੋਂ ਵਧ ਦੀ ਦੂਰੀ ਉਤੇ ਹੈ। ਜਿਸ ਬ੍ਰਹਮੰਡ ਦਾ ਇਕ ਨਿੱਕਾ ਜਿਹਾ ਹਿੱਸਾ ਸਾਡਾ ਸੂਰਜ-ਮੰਡਲ ਹੈ, ਉਸ ਵਿਚ ਇਕ ਅਰਬ ਦੇ ਕਰੀਬ ਹੋਰ ਸੂਰਜ-ਮੰਡਲ ਹਨ ਅਤੇ ਅਜਿਹੇ ਅਰਬਾਂ ਹੀ ਬ੍ਰਹਮੰਡ ਮਨੁੱਖ ਦੇ ਖੋਜ-ਖੇਤਰ ਵਿਚ ਆ ਚੁੱਕੇ ਹਨ। ਇੱਕ ਬ੍ਰਹਮੰਡ ਦਾ ਆਕਾਰ ਏਨਾ ਵੱਡਾ ਹੈ ਕਿ ਜੇ ਸੂਰਜ ਦੀ ਰੋਸ਼ਨੀ ਇਕ ਸਿਰੇ ਤੋਂ ਦੂਜੇ ਸਿਰੇ ਤਕ ਜਾਵੇ ਤਾਂ ਇਸ ਨੂੰ ੬੦,੦੦੦ (ਨੱਬੇ ਹਜ਼ਾਰ) ਰੋਸ਼ਨੀ-ਸਾਲਾਂ ਦਾ ਸਮਾਂ ਲਗੇਗਾ।

ਕੇਵਲ ਆਕਾਸ਼-ਮੰਡਲ ਦੀ ਨਿਤ ਦੀ ਨਵੀਂ ਖੋਜ ਤੇ ਲਭਤ ਦਾ ਇਹ ਹਾਲ ਹੈ ਕਿ ਕੁਝ ਸਮਾਂ ਪਹਿਲਾਂ ਸੂਰਜਾਂ ਦਾ ਇੱਕ ਨਵਾਂ ਜਮਘਟਾ ਲਭਿਆ ਗਿਆ ਸੀ, ਜਿਸ ਦੀ ਰੋਸ਼ਨੀ ਸਾਡੀ ਧਰਤੀ ਤਕ ਪੁਜਦਿਆਂ ਪੰਜ ਅਰਬ ਰੋਸ਼ਨੀ-ਸਾਲ ਲਗਦੇ ਹਨ। ਪੰਤੂ, ਹੁਣੇ ਹੁਣੇ ਅਮਰੀਕਾ ਨੇ ਇਕ ਹੋਰ ਐਸੀ Galaxy of Stars (ਸੂਰਜਾਂ ਦਾ ਜਮਘਟਾ) ਲਭਿਆ ਹੈ, ਜਿਸ ਦੀ ਰੋਸ਼ਨੀ ਏਥੇ ਅੱਠ ਅਰਬ ਰੋਸ਼ਨੀ-ਸਾਲਾਂ ਵਿਚ ਪਹੁੰਚੇਗੀ। ਇਹ ਅਤਿ ਸੰਖੇਪ ਵੇਰਵਾ ਆਪਣੇ ਆਕਾਸ਼ ਮੰਡਲ ਦਾ ਹੈ।

ਕੌਣ ਜਾਣ ਸਕਦਾ ਹੈ ਕਿ ਕੱਲ੍ਹ ਦੀ ਖੋਜ ਸਾਨੂੰ ਕਿੱਥੇ ਲੈ ਜਾਵੇ !

ਹੁਣ ਵੇਖੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਆਦਿ ਸਤਿਗੁਰਾਂ ਦੇ ਇਹ ਬਚਨ (ਸਥਾਨ) ਕਿਤਨੇ ਯਥਾਰਥ ਤੇ ਸਾਈਸ ਦੀ ਲਭਤ ਨਾਲ ਮੇਲ ਖਾਂਦੇ ਹਨ :

(ਉ) ਧਰਤੀ ਹੋਰੁ ਪਰੈ ਹੋਰੁ ਹੋਰੁ ॥ (ਜਪੁਜੀ)

(ਅ) ਕੇਤੇ ਇੰਦ, ਚੰਦ, ਸੂਰ ਕੇਤੇ, ਕੇਤੇ ਮੰਡਲ ਦੇਸ ॥ (ਜਪੁਜੀ)

(ਇ) ਕੋਟ ਬ੍ਰਹਮੰਡ ਕੋ ਠਾਕੁਰੁ ਸੁਆਜੀ, ਸਰਬ ਜੀਆ ਕਾ ਦਾਤਾ ਰੇ ॥
(ਸੋਗਠਿ ਮ: ੫, ਪੰਨਾ ੬੧੨)

(ਸ) ਬਿਤਿ ਵਾਰੁ ਨਾ ਜੋਗੀ ਜਾਣੈ, ਰੁਤਿ ਮਾਹੁ ਨਾ ਕੋਈ ॥
ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਈ ॥੨੧॥ (ਜਪੁਜੀ)

ਗੁਰਦੇਵ, ਸਿੱਖ ਨੂੰ ਇਸ ਗੱਲ ਤੋਂ ਵੀ ਸਾਵਧਾਨ ਕਰਦੇ ਹਨ ਕਿ ਉਹ ਪ੍ਰਭੂ ਦਾ ਵਿਸ਼ਵਾਸ ਅਥਵਾ ਨਾਮ ਰੂਪੀ ਵੱਖਰ ਖਗੀਦਣ ਤੋਂ ਪਹਿਲਾਂ ਪੂਰੀ ਪੂਰੀ ਪਰਖ ਪੜ੍ਹੋਲ ਕਰੇ। ਫੁਰਮਾਨ ਹੈ :

ਸੁਣੋ ਮੁੰਧੇ ਹਰਣਾਖੀਏ, ਗੁਢਾ ਵੈਣੁ ਅਪਾਰੁ ॥
ਪਹਿਲਾ ਵਸਤੂ ਸਿਵਾਣ ਕੈ, ਤਾਂ ਕੌਚੈ ਵਾਪਾਰੁ ॥੨॥ (ਮ: ੧, ਪੰਨਾ ੧੪੧੦)

ਹੋਰ ਫੁਰਮਾਨ ਹੈ :

ਅਕਲੀ ਸਾਹਿਬੁ ਸੇਵੀਐ, ਅਕਲੀ ਪਾਈਐ ਮਾਨੁ ॥

ਅਕਲੀ ਪੜ੍ਹ ਕੈ ਬੁਝੀਐ, ਅਕਲੀ ਕੌਚੈ ਦਾਨੁ ॥੧॥ (੨੦)

(ਸਾਰੰਗ ਕੀ ਵਾਰ, ਸਲੋਕ ਮ: ੧, ਪੰਨਾ ੧੨੪੫)

ਤਥਾ— ਵਿਦਿਆ ਵੀਚਾਰੀ, ਤਾਂ ਪਰਉਪਕਾਰੀ ॥

(ਆਸਾ ਮ: ੧, ਪੰਨਾ ੩੪੯)

ਹਾਂ ਜੀ, ਗੁਰਦੇਵ ਕੇਵਲ ਉਸ ਰਿਆਨ, ਦਲੀਲ ਤੇ ਵਿਦਿਆ ਦੇ ਹੀ ਹਾਜੀ ਹਨ ਜੋ ਮਨੁੱਖ ਨੂੰ ਨਿਰਮਲ ਤੇ ਬਿਬੇਕ ਬੁੱਧ ਬਖਸ਼ੇ ਅਤੇ ਹਉਮੈ, ਲਥ, ਲੋਭ ਤੇ ਬੇ-ਸਿਦਕੀ ਤੋਂ ਬਚਾਵੇ; ਨਹੀਂ ਤਾਂ “ਪੜਿਆ ਮੂਰਖ ਆਖੀਐ, ਜਿਸੁ ਲਥੁ ਲੋਭੁ ਅਹੰਕਾਰਾ” ਵਾਲੀ ਗੱਲ ਹੋਵੇਗੀ। ਉਪਾਨਿਸਥਦਾਂ ਦਾ ਮੱਤ ਹੈ ਕਿ ਈਸ਼ਵਰ ਨੂੰ ਦਲੀਲ ਨਾਲ ਸਿਧ ਨਹੀਂ ਕੀਤਾ ਜਾ ਸਕਦਾ— ਈਸ਼ਵਰਾਸਿੱਧੇ। ਨਿਰਗੁਣ ਸਰੂਪ ਵਿਚ ਉਸ ਦਾ ਕੋਈ ਚੱਕਰ ਚਿਹਨ, ਰੇਖ ਭੇਖ ਨਾ ਹੋਣ ਕਰਕੇ ਉਹ ਇਹਨਾਂ ਬਾਹਰੀ ਅੱਖਾਂ ਨਾਲ ਵੇਖ ਸਕਣਾ ਸੰਭਵ ਨਹੀਂ। ਹਾਂ, ਕੁਦਰਤ ਦੇ ਬਚਿੱਤ੍ਰ ਚਿੱਤਰ ਦੇ ਇਸ ਚਿਤੇਰੇ (ਹਗੀ) ਨੂੰ ਕੇਵਲ ਅੰਦਰੂਨੀ ਅੱਖਾਂ ਨਾਲ ਹੀ ਮਹਿਸੂਸਿਆ ਤੇ ਮਾਣਿਆ ਜਾ ਸਕਦਾ ਹੈ। ਉਹਨਾਂ ਅੱਖਾਂ ਦਾ ਜ਼ਿਕਰ ਕਰਦੇ ਹੋਏ ਗੁਰਦੇਵ ਫੁਰਮਾਉਂਦੇ ਹਨ :

ਨਾਨਕ, ਸੇ ਅਖੜੀਆ ਬਿਅੰਨਿ, ਜਿਨੀ ਛਿਸੰਦੇ ਮਾ ਪਿਲੀ ॥

(ਮ: ੫, ਪੰਨਾ ੧੧੦੦)

ਤਥਾ— ਅਖੀਂ ਬਾਝਹੁ ਵੇਖਣਾ, ਵਿਣੁ ਕੰਨਾ ਸੁਨਣਾ ॥

ਭਾਈ ਨੰਦ ਲਾਲ ਜੀ ਗੋਯਾ ਇਸੇ ਹਕੀਕਤ ਦਾ ਪ੍ਰਗਟਾਅ ਇਉਂ ਕਰਦੇ ਹਨ :

ਗੋਯਾ ! ਗਰ ਆਂ ਜਮਾਲ, ਦੀਦਨ ਦਾਰੀ,

ਅਜ਼ ਮੁਦ, ਹਵਾਸਿ ਮੈਲ, ਰਮੀਦਨ ਦਾਰੀ।

ਅਜੀਂ ਦੀਦ : ਮਥੀਂ ਕਿ ਹਜਾਬਸਤ ਤੁਰਾ,

ਬੇ ਦੀਦ : ਬਥੀਂ, ਹਰ ਆਂਚਿ : ਦੀਦਨ ਦਾਰੀ।

(ਭਾਈ-੧੮)

[ਭਾਵ—ਹੋ ਗੋਯਾ ! ਜੇ ਤੂੰ ਪੜ੍ਹ ਦਾ ਜਲਵਾ ਵੇਖਣ ਦੀ ਚਾਹ ਰਖਦਾ ਹੈਂ ਤਾਂ ਆਪਣੇ ਆਪ ਤੋਂ, ਖਾਹਸ਼ਾਂ ਦੇ ਜਨੂੰਨ ਨੂੰ ਦੌੜਦਾ ਕਰ; ਭਾਵ ਦੂਰ ਕਰ ਦੇ। ਇਨ੍ਹਾਂ ਅੱਖਾਂ ਨਾਲ ਨਾ ਵੇਖ, ਇਹ ਤਾਂ ਤੇਰੇ ਤੇ ਪੜ੍ਹ ਵਿਚਕਾਰ ਪਰਦਾ ਹਨ। ਤੂੰ ਉਸ ਰੱਬ ਨੂੰ ਬਿਨਾਂ ਅੱਖਾਂ ਦੇ ਦੇਖ, ਜਿਸ ਨੂੰ ਕਿ ਤੂੰ ਵੇਖਣ ਦੀ ਤਮਨਾ ਰਖਦਾ ਹੈਂ।]

ਇਸ ਨੁਕਤੇ ਦੀ ਹੋਰ ਪੁਸ਼ਟੀ ਲਈ ਡਾਕਟਰ ਇਕਬਾਲ ਦੇ ਨਜ਼ਗੀਏ ਨੂੰ ਵੀ ਬਿਆਨ ਕਰਨਾ ਵਾਜ਼ਬ ਰਹੇਗਾ :

ਜਾਹਰ ਕੀ ਆਖ ਸੇ ਨ ਤਮਾਬਾ ਕਰੇ ਕੋਈ,

ਹੋ ਦੇਖਨਾ, ਤੋਂ 'ਦੀਦਾਇ ਦਿਲ, ਵਾ ਕਰੇ ਕੋਈ।

ਹੋ ਦੀਦ ਕਾ ਜੇ ਬੋਕ, ਤੋਂ ਆਂਖਾਂ ਕੇ ਬੰਦ ਕਰ,

ਹੈ ਦੇਖਨਾ ਧਹੀ, ਕਿ ਨਾ ਦੇਖਾ ਕਰੇ ਕੋਈ।

1. ਦਿਲ ਦੀਆਂ ਅੱਖਾਂ 2. ਬੋਕ

ਸੇ, ਪਰਮਾਤਮਾ ਅਗੂਪ, ਅਗੰਮ, ਅਗੋਚਰ, ਲਾ-ਸ਼ਗੀਕ ਤੇ ਅਦੁੱਤੀ ਹੋਣ ਕਰਕੇ ਪਰਤੱਖ ਪ੍ਰਮਾਣ, ਉਪਮਾ ਪ੍ਰਮਾਣ ਜਾਂ ਅਨੁਮਾਨ ਪ੍ਰਮਾਣ ਨਾਲ ਸਿਧ ਨਹੀਂ ਹੋ ਸਕਦਾ। ਉਸ ਦੀ ਹੋਂਦ ਕੇਵਲ 'ਸ਼ਬਦ' ਅਥਵਾ 'ਸਾਖੀ' ਪ੍ਰਮਾਣ ਦੁਆਰਾ ਹੀ ਸਿੱਧ ਕੀਤੀ ਜਾ ਸਕਦੀ ਹੈ। ਹਾਂ, ਅਸਾਂ ਰੱਬ ਤਾਂ ਨਹੀਂ ਦੇਖਿਆ, ਪਰੰਤੂ ਰੱਬ-ਰੂਪ ਸ੍ਰੀ ਗੁਰੂ ਨਾਨਕ ਦੇਵ ਜੀ, ਜੋ ਪੰਜ-ਭੂਤਕ ਸਗੀਰ ਵਿਚ ਇਸ ਧਰਤੀ ਉੱਤੇ ਵਿਚਰੇ, ਦੀ ਹੋਂਦ ਤੇ ਹਸਤੀ ਬਾਰੇ ਸਾਨੂੰ ਕੋਈ ਕਿੰਤੂ ਨਹੀਂ।

ਸੁਵੈਦ ਸਤਿਗੁਰੂ ਛੁਰਮਾਉਂਦੇ ਹਨ ਕਿ ਰੱਬ 'ਹੈ', 'ਸਤਿ ਹੈ'। ਉਹਨਾਂ ਨੇ ਜਦ ਉਸ ਨੂੰ ਅੰਤਰ-ਆਤਮੇ ਜਾਣਿਆ, ਕੁਦਰਤ ਵਿਚ ਅਨੁਭਵ ਕੀਤਾ ਤਾਂ ਬੇਸਾਖਤਾ ਪ੍ਰਕਾਰ ਉਠੇ :

ਕਰਤੇ ਕੁਦਰਤੀ ਮੁਸਤਾਕ ॥

ਤਥਾ— ਵਿਚਿ ਕੁਦਰਤਿ ਹਰਿ ਪ੍ਰਭੂ ਵਸੈ ਜੀਉ ॥

ਉਹਨਾਂ ਦੀ ਜੋਤਿ—ਗੁਰਬਾਣੀ—ਪ੍ਰਕਾਰ ਪ੍ਰਕਾਰ ਉਸ ਦੀ ਇਕਾਈ, ਸਤਿਅਤਾ, ਨਿਰਵੈਰਤਾ ਤੇ ਨਿਰਭੈਤਾ ਆਦਿ ਗੁਣਾਂ ਦਾ ਹੋਕਾ ਦਿੰਦੀ ਹੈ।

ਇਹ ਸਾਖੀ, ਇਸ ਨੁਕਤੇ ਨੂੰ ਵਧੇਰੇ ਸਪੱਸ਼ਟ ਕਰਨ ਵਿਚ ਸਹਾਈ ਹੋਵੇਗੀ :

ਕਹਿੰਦੇ ਹਨ : ਇੱਕ ਵੇਰ ਸ੍ਰੀ ਅੱਡਣ ਸ਼ਾਹ ਜੀ ਸੇਵਾ-ਪੰਥੀ, ਦੀ ਸਰਬਤ ਦੇ ਭਲੇ ਦੀ ਲੋਚਾ ਤੇ ਸੇਵਾ ਤੋਂ ਪ੍ਰਭਾਵਤ ਹੋ ਕੇ, ਲਾਹੌਰ ਦੇ ਹਾਕਮ ਜਕਰੀਆ ਭਾਨ ਨੇ ਉਹਨਾਂ ਨੂੰ ਕਿਹਾ, “ਆਪ ਤਾਂ ਸੂਲਹ-ਕੁਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿੱਖ ਹੋ, ਮੁਰੀਲੇ ਗੁਰੂ (ਸ੍ਰੀ ਗੁਰੂ ਗੋਬਿੰਦ ਸਿੰਘ ਜੀ) ਨਾਲ ਤਾਂ ਤੁਹਾਡਾ ਕੋਈ ਸੰਬੰਧ ਨਹੀਂ, ਆਦਿ, ਆਦਿ।” ਭਾਈ ਸਾਹਿਬ ਹਾਕਮ ਦੇ ਇਹ ਬਚਨ ਸੁਣ ਕੇ ਬੜੀ ਗੰਭੀਰਤਾ ਨਾਲ ਬੋਲੇ, “ਕੋਣ ਗੁਰੂ ਨਾਨਕ ? ਮੈਂ ਤਾਂ ਉਸ ਨੂੰ ਨਹੀਂ ਜਾਣਦਾ, ਮੈਂ ਤਾਂ ਮੁਰੀਲੇ ਗੁਰੂ ਦਾ ਹੀ ਸਿੱਖ ਹਾਂ। ਹਾਂ, ਮੇਰਾ ਮੁਰੀਲਾ ਗੁਰੂ ਇਹ ਕਿਹਾ ਕਰਦਾ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਉਹਨਾਂ ਦੇ ਗੁਰੂ ਹਨ।” ਇਹ ਹੈ ਸਿੱਖ ਦੇ ਪ੍ਰਭੂ-ਸਿਦਕ, ਵਿਸ਼ਵਾਸ, ਗੁਰ-ਪ੍ਰਤੀਤ ਤੇ ਸਤਿਗੁਰੂ ਵਲੋਂ ਆਖੇ ਸ਼ਬਦ ਪ੍ਰਮਾਣ ਨੂੰ ਸਤਿ ਕਰ ਕੇ ਮੰਨਣ ਦੀ ਸਿਖਰ !

(੯) ਨਾਸਤਕਤਾ

ਅਜੋਕੇ ਜੁਗ ਵਿਚ ਕਮਿਊਨਿਜ਼ਮ ਤੇ ਪਦਾਰਥਵਾਦ ਦਾ ਦੌਰ-ਦੌਰਾ ਹੈ। ਕਮਿਊਨਿਜ਼ਮ ਤੇ ਪਦਾਰਥਵਾਦ ਦੇ ਮੁਦਈਆਂ ਨੂੰ ਵੀ ਆਖਰ ਕੁਝ ਨਿਯਮਾਂ ਦਾ ਪਾਬੰਦ ਹੋਣਾ ਪੈਂਦਾ ਹੈ। ਅਜਿਹਾ ਕੋਈ 'ਇਜ਼ਮ' ਨਹੀਂ ਜਿਸ ਦੇ ਕੋਈ ਨੇਮ ਨਾ ਹੋਣ ਅਤੇ ਜਿਨ੍ਹਾਂ ਦੀ ਪਾਲਣਾ ਕਰਨੀ ਜ਼ਰੂਰੀ ਨਾ ਮਿਥੀ ਗਈ ਹੋਵੇ। ਫੇਰ ਸਦਾਚਾਰਕ ਨੇਮਾਂ ਦੀ ਪਾਬੰਦੀ ਤੋਂ ਅਵਾਜ਼ਾਰੀ ਕਿਉਂ ? ਜਿਵੇਂ 'ਨਿਰਭਉ' ਤੇ 'ਭੇਡੈ ਬਾਹਰਾ' (ਅਜੂਨੀ) ਕੇਵਲ ਇਕ ਪਰਮਾਤਮਾ ਹੀ ਹੈ, ਇਸੇ ਤਰ੍ਹਾਂ ਪਾਬੰਦੀ ਰਹਿਤ ਵੀ ਕੇਵਲ, ਤੇ ਕੇਵਲ ਓਹੀ ਇੱਕੋ-ਇੱਕ ਹਸਤੀ ਹੈ। ਵੇਖੋ, ਇੱਕ ਸੁਘੜ ਸ਼ਾਇਰ, ਕੈਦੀ ਬੁਲਬੁਲ ਦੀ ਮਿਸਾਲ ਦੇ ਕੇ ਸਰਵ-ਵਿਆਪੀ ਪਾਬੰਦੀ ਨੂੰ ਕਿਤਨੀ ਝੂਬਸੂਰਤੀ ਨਾਲ ਬਿਆਨਦਾ ਹੈ :

ਮੈਂ ਹੁੰ ਗਿਫ਼ਤਾਰਿ ਕਢਸਾ, ਯਿਹ ਮੇਰੀ ਕਿਸਮਤ ਹੈ,
ਜੋ ਹੈ ਪਾਬੰਦਿ ਚਮਨ, ਵੁਹ ਭੀ ਤੋ ਆਜ਼ਾਦ ਨਹੋਂ।

ਸੋ, ਜੇ ਮਨੁੱਖ ਨੇ ਪਾਬੰਦੀ ਵਿਚ ਰਹਿਣਾ ਜਾਂ ਦੁਜੇ ਅੱਖਾਂ ਵਿੱਚ ਕਿਸੇ ਨਾ ਕਿਸੇ ਰਹਿਤ ਜਾਂ ਜ਼ਬਤ ਦੇ ਧਾਰਨੀ ਹੋਣਾ ਹੀ ਹੈ ਤਾਂ ਠੀਕ ਪਾਸੋਂ ਭੁਲ ਕਰਨ ਦੇ ਸਿਧਾਂਤ ਅਨੁਸਾਰ, ਗੋਬਿੰਦ-ਰੂਪ ਜੀਅ-ਦਾਨ ਤੇ ਸਰਬ ਸੁਖਾਂ ਦੇ ਦਾਤੇ, ਮਖਲੂਕ ਲਈ ਬੇ-ਪਨਾਹ ਪਿਆਰ ਤੇ ਤੜਪ ਰਖਣ ਵਾਲੇ ਜਗਤ ਗੁਰੂ ਨਾਨਕ ਦੇਵ ਜੀ ਤੇ ਉਹਨਾਂ ਦੇ ਜੋਤਿ-ਸਰੂਪ ਬਾਕੀ ਗੁਰੂ ਸਾਹਿਬਾਨ ਵਲੋਂ ਦੱਸੀ ਤਨ ਤੇ ਮਨ ਦੀ ਰਹਿਤ (ਪਾਬੰਦੀ, ਜ਼ਬਤ) ਦੇ ਧਾਰਨੀ ਕਿਉਂ ਨਾ ਹੋਇਆ ਜਾਵੇ ? ਐਸੀ ਪਾਬੰਦੀ ਵਿਚ ਹੀ ਸਹੀ ਸੁਤੰਤਰਤਾ ਦਾ ਭੇਦ ਬੰਦ ਹੈ। ਸੁਣੋ :

ਬਰਤਿ ਆਜ਼ਾਦੀ ਹੈ, ਆਜ਼ਾਦੀ ਕੁੱਛ ਪਾਬੰਦੀਆਂ।

ਇਨ ਕਾ ਜੋ ਪਾਬੰਦ ਹੈ, ਵੁਹ ਅਸਲ ਮੈਂ ਆਜ਼ਾਦ ਹੈ।

(ਸ) ਨਸ਼ਿਆਂ ਦੀ ਵੱਧ ਰਹੀ ਵਰਤੋਂ

ਅਜੋਕਾ ਮਨੁੱਖ ਸੁਖ ਦੀ ਭਾਲ ਤੇ ਦੁਖ ਨੂੰ ਭੁਲਾਉਣ ਹਿਤ, ਆਰਜ਼ੀ ਮਸਤੀ ਲਈ, ਮੱਤ ਨੂੰ ਮਾਰਨ ਵਾਲੇ ਨਸ਼ਿਆਂ ਦੀ ਵਰਤੋਂ ਕਰਦਾ ਹੈ। ਹਿੱਪੀਆਂ ਨੂੰ ਤਾਂ ਆਖਰ ਹੀ ਆ ਗਈ ਹੈ। ਜੋਗੀ ਵੀ ਨਸੇ ਵਰਤਦੇ ਆਏ ਹਨ। ਭਰਬਰੀ ਜੋਗੀ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਹੋਈ ਵਾਰਤਾਲਾਪ ਵਾਚਣ ਯੋਗ ਹੈ। ਅਸਾਂ, ਭਰਬਰੀ ਪ੍ਰਤੀ, ਸਤਿਗੁਰੂ ਜੀ ਵਲੋਂ ਉਚਾਰੇ ਗਏ ਸਾਰੇ ਦੇ ਸਾਰੇ ਸ਼ਬਦ ਨੂੰ ਹੀ ਏਥੇ ਅੰਕਿਤ ਕਰਨਾ ਉਚਿਤ ਜਾਤਾ ਹੈ—ਵੇਖੋ, ਬਾਬਾ ਜੀ ਕੈਸਾ ਅੰਮ੍ਰਿਤ ਨਸ਼ਾ ਤਜਵੀਜ਼ ਕਰਦੇ ਹਨ :

ਗੁੜੁ ਕਰਿ ਗਿਆਨੁ, ਧਿਆਨੁ ਕਰਿ ਧਾਵੈ², ਕਰਿ ਕਰਣੀ ਕਸੁ³ ਪਾਈਐ ॥

ਭਾਠੀ ਭਵਨੁ, ਪ੍ਰੇਮ ਕਾ ਪੇਚਾ, ਇਤੁ ਰਸਿ ਅਮਿਊ⁴ ਚੁਆਈਐ ॥੧॥

ਬਾਬਾ, ਮਨੁ ਮਤਵਾਰੋ, ਨਾਮ ਰਸੁ ਪੀਵੈ, ਸਹਜ ਰੰਗ ਰਚਿ ਰਹਿਆ ॥

ਅਗਿਨਿਸਿ ਬਨੀ ਪ੍ਰੇਮ ਲਿਵ ਲਾਗੀ, ਸ਼ਬਦੁ ਅਨਾਹਦ ਗਹਿਆ ॥੧॥ ਰਹਾਉ॥

ਪੂਰਾ ਸਾਚੁ ਪਿਆਲਾ ਸਹਜੇ, ਤਿਸਹਿ ਪੀਆਏ ਜਾ ਕਉ ਨਦਰਿ ਕਰੇ ॥

ਅੰਮ੍ਰਿਤ ਕਾ ਵਾਪਾਰੀ ਹੋਵੈ, ਕਿਆ ਮਦਿ ਛੂਝੈ ਝਾਉ ਧਰੇ ॥੨॥

ਗੁਰ ਕੀ ਸਾਖੀ ਅੰਮ੍ਰਿਤ ਬਾਣੀ, ਪੀਵਤ ਹੀ ਪਰਵਾਣੁ ਭਾਇਆ ॥

ਦਰ ਦਰਸਨ ਕਾ ਪ੍ਰੀਤਮੁ ਹੋਵੈ, ਮੁਕਤਿ ਬੈਕੁੰਠੈ ਕਰੈ ਕਿਆ ॥੩॥

ਸਿਫਤੀ ਰਤਾ ਸਦ ਬੈਰਾਗੀ, ਸ੍ਰੂਏ ਜਨਮੁ ਨ ਹਾਰੈ ॥

ਕਹੁ ਨਾਨਕ ਸੁਣਿ ਭਰਬਰਿ ਜੋਗੀ, ਖੀਵਾ ਅੰਮ੍ਰਿਤ ਧਰੈ ॥੪॥੪॥੩॥

(ਆਸਾ ਮ: ੧, ਪੰਨਾ ੩੬੦)

ਗੁਰਦੇਵ ਕੈਸੇ ਯੁਕਤੀ-ਸੀਲ ਢੰਗ ਤੇ ਸਾਡ-ਗੋਈ ਨਾਲ, ਫੋਕੇ ਨਸ਼ਿਆਂ ਤੋਂ ਹੋੜਦੇ

1. ਪਿੰਜਰੇ ਦਾ ਕੈਦੀ 2. ਧਾਵੇ ਦੇ ਫੁਲ 3. ਕਿੱਕਰ ਦਾ ਸੱਕ 4. ਅੰਮ੍ਰਿਤ

ਤੇ ਨਾਮ ਦਾ ਨਿਰੰਤਰ ਨਸ਼ਾ ਪੀਣ ਦੀ ਤਾਕੀਦ ਕਰਦੇ ਹਨ।
 ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਹਿਤ ਗੁਰਦੇਵ, ਹੋਰਥੇ, ਫੁਰਮਾਉਂਦੇ ਹਨ :
 ਦੁਰਮਤਿ ਮਦੂ ਜੋ ਪੀਵਤੇ, ਬਿਖਲੀ ਪਤਿ ਕਮਲੀ ॥
 ਰਾਮ ਰਸਾਈਣ ਜੋ ਰਤੇ, ਨਾਨਕ ਸਚ ਅਮਲੀ ॥੪॥ (ਆਸਾ ਮ: ੫, ਪੰਨਾ ੩੯੯)

ਤਬਾ— ਜਿਤੁ ਪੀਤੈ ਮਤਿ ਦੂਰਿ ਹੋਇ, ਬਰਲੁ ਪਵੈ ਵਿਚਿ ਆਇ ॥
 ਆਪਣਾ ਪਰਾਇਆ ਨ ਪਛਾਣਈ, ਖਸਮਹੁ ਧਕੇ ਖਾਇ ॥੧॥੧੬॥

(ਮ: ੩, ਬਿਹਾਗੜੇ ਕੀ ਵਾਰ, ਪੰਨਾ ੫੫੪)

ਬਦਕਿਸਮਤੀ ਇਹ ਹੈ ਕਿ ਛੁਛਾ ਤੇ ਹੋਛਾ ਮਦ ਪੀ ਕੇ ਆਪਣੇ ਤਨ ਤੇ ਮਨ ਨੂੰ
 ਧੋਖਾ ਦੇਣ ਵਾਲੇ ਮਨੁੱਖ, ਸੁਗੰਧੀ ਤਿਆਗ, ਦੁਰਗੰਧ ਵਲ ਜਾਣ ਵਾਲੀ ਮੱਖੀ ਵਾਂਗ,
 ਨਾਮ-ਅੰਮ੍ਰਿਤ ਪੀ ਕੇ ਸਦੀਵੀ ਖੀਵਾ ਹੋਣ ਵਾਲੇ ਪਾਸੇ ਪੈਰ ਹੀ ਨਹੀਂ ਪਾਉਂਦੇ। ਫਿਰ ਉਹਨਾਂ
 ਨੂੰ ਨਾਮ-ਖੁਮਾਰੀ ਦੀ ਕੀ ਸਾਰ ?

ਗੁਰੂ ਸਾਹਿਬਾਨ ਦੀ ਕਿਤਨੀ ਬਖਸ਼ਿਸ਼ ਹੈ ਕਿ ਸਿੱਖ ਧਰਮ ਦੇ ਧਾਰਨੀ ਹੀ ਸਹੀ
 ਅਰਥਾਂ ਵਿਚ, ਇਹਨਾਂ ਮਾਰੂ ਨਸ਼ਿਆਂ ਦੀ ਮਾਰ ਤੋਂ ਆਪ ਬੱਚ ਅਤੇ ਸੰਸਾਰ ਨੂੰ ਇਹਨਾਂ
 ਦੀ ਬਰਬਾਦੀ ਤੋਂ ਬਚਾਅ ਸਕਦੇ ਹਨ। ਰਹਿਤਨਾਮਿਆਂ ਵਿਚ ਸਿੱਖ ਨੂੰ ਅਮਲ, ਕੇਵਲ
 ਪਰਸਾਦੇ ਦਾ ਹੀ ਰੱਖਣ ਦਾ ਆਦੇਸ਼ ਹੈ। ਗੁਰਸਿੱਖ ਨੂੰ ਸ਼ਰਾਬ ਦੇ ਨਸ਼ੇ ਨੂੰ ਤਿਆਗ ਕੇ
 'ਸ਼ਬਦ' ਦੇ ਨਸ਼ੇ ਵਿੱਚ ਮਖਮੂਰ ਹੋਣ ਦੀ ਤਾਕੀਦ ਹੈ।

(ਹ) ਕਾਮ-ਭਜਕਾਊ ਸਾਹਿੱਤ, ਫੈਸ਼ਨ-ਪ੍ਰਸਤੀ ਤੇ ਸਕਰੀਨ

ਕਿਤਨੀ ਅਜੀਬ ਤੇ ਹਾਸੋ-ਹੀਣੀ ਗੱਲ ਹੈ ਕਿ ਅੱਜ ਮਨੁੱਖ ਗੱਲਾਂ ਤਾਂ ਉਚੇਰੇ ਆਚਾਰ
 ਤੇ ਵਿਗਿਆਨਕ ਪ੍ਰਗਤੀ ਦੀਆਂ ਕਰਦਾ ਹੈ, ਪਰੰਤੂ, ਅਮਲ ਇਸ ਦੇ ਐਨ ਉਲਟ। ਸੋਖ
 ਸਾਅਦੀ ਦਾ ਇਹ ਕਥਨ :

ਈਂ ਰਾਹ ਕਿ ਮੇ ਰਵੀ, ਬਤੁਰਕਿਸਤਾਨ ਅਸਤ ।

[ਭਾਵ—ਜਿਸ ਰਾਹ ਤੂੰ ਪਿਆ ਹੋਇਆ ਹੈ, ਇਹ ਤੁਰਕਿਸਤਾਨ (ਉਜਾੜ, ਤਬਾਹੀ)
 ਵਲ ਜਾਂਦਾ ਹੈ।]

ਇਸ ਉੱਤੇ ਐਨ ਘਟਦਾ ਹੈ।

ਅਤੇ ਸੋਖ ਫਰੀਦ ਜੀ ਦਾ ਇਹ ਸਲੋਕ :

ਫਰੀਦਾ, ਲੋੜੈ ਦਾਖ ਬਿਜਉਰੀਆਂ, ਕਿਕਰਿ ਬੀਜੈ ਜਣੁ ॥

ਹੰਦੇ ਉਨ ਕਤਾਇਦਾ, ਪੈਣ ਲੋੜੈ ਪਣੁ ॥੨੩॥ (ਪੰਨਾ ੧੩੨੯)

ਵੀ ਅੱਜ ਦੇ ਆਦਮੀ ਦੀ ਉਲਟੀ ਮੱਤ ਉਤੇ ਠੀਕ ਢੁਕਦੇ ਹਨ। ਵਿਸ਼ਿਆਂ ਵਿਕਾਰਾਂ ਦੇ
 ਕੰਡੇ ਬੀਜ ਕੇ ਅਨੰਦ-ਮਈ ਫੁੱਲਾਂ ਤੇ ਫਲਾਂ ਦੀ ਆਸ ਕੀਤੀ ਜਾ ਰਹੀ ਹੈ। ਏਸ ਜਿੱਲ੍ਹਣ
 ਵਿਚੋਂ ਅਜੋਕੇ ਇਨਸਾਨ ਨੂੰ ਸਿੱਖ ਧਰਮ ਦੀਆਂ ਸਰਲ, ਸਾਦੀਆਂ ਤੇ ਭਾਵ-ਪੂਰਤ
 ਗੀਤਾਂ-ਰਸਮਾਂ ਤੇ ਪਹਿਰਾਵੇ ਦੀ ਸਾਦਗੀ ਹੀ ਕੱਢ ਸਕਦੀ ਹੈ। ਸਰੀਰ ਦੇ ਨੰਗੇਪਨ ਦੀ

ਪਰਦਰਸ਼ਨੀ ਤੇ ਲੱਚਰ ਸਾਹਿੱਤ ਕਦੀ ਸਾਦਗੀ ਤੇ ਸੱਚਾ ਆਚਾਰ ਪੈਦਾ ਨਹੀਂ ਕਰ ਸਕਦੇ। ਸਿਆਣਿਆਂ ਦਾ ਕਬਨ ਹੈ :

What is dangerous to be convinced of, it is dangerous to hear; for, our ears are so much of a machine that it becomes impossible to resist when, once they are perpetually assailed.

[ਭਾਵ—ਜਿਹੜੀ ਗੱਲ ਮੰਨਣੀ ਖਤਰਨਾਕ ਹੈ, ਉਹ ਸੁਣਨੀ ਹੀ ਖਤਰਨਾਕ ਹੈ; ਕਿਉਂ ਜੁ ਸਾਡੇ ਕੰਨ ਇੱਕ ਮਸੀਨ ਸਮਾਨ ਹਨ, ਇਨ੍ਹਾਂ ਵਿਚ ਬਾਰ ਬਾਰ ਜੋ ਚੀਜ਼ ਪਾਈ ਜਾਵੇ, ਉਹ ਅਸਰ ਕੀਤੇ ਬਿਨਾਂ ਨਹੀਂ ਰਹਿ ਸਕਦੀ ।]

ਸਿੱਖੀ, ਸਾਦੇ ਜੀਵਨ ਤੇ ਉੱਚੇ ਆਚਾਰ ਵਿਚ ਵਿਸ਼ਵਾਸ ਰਖਦੀ ਹੈ। ਫੈਸ਼ਨ, ਜਿਸ ਨੂੰ ਅੱਜ ਭੇਡ-ਚਾਲ ਦੀ ਤਰ੍ਹਾਂ ਅਪਣਾਇਆ ਜਾ ਰਿਹਾ ਹੈ, ਵੀਚਾਰਵਾਨਾਂ ਦੇ ਦਿਸ਼ਟੀਕੋਣ ਤੋਂ ਇੱਕ ਕੁਹਜਾਪਨ ਹੈ, ਬਦਸੂਰਤੀ ਹੈ। ਜੇ ਇਹ ਸਹੀ ਸੁਹੱਪਣ ਹੋਵੇ ਤਾਂ ਹਰ ਛੇ ਮਹੀਨੇ ਬਾਅਦ ਪੁਰਾਣਾ ਤੇ ਕੁਹਜਾ ਸਮਝ ਕੇ ਬਦਲਿਆ ਕਿਉਂ ਜਾਵੇ? ਅਸਲੀ ਮੂਬਸੂਰਤੀ ਨੂੰ ਤਾਂ ਅੰਗਰੇਜ਼ੀ ਦੇ ਸਾਇਰ, ਕੀਟਸ ਨੇ ਸਦੀਵੀ ਖੇਡੇ ਦਾ ਸੌਮਾ ਦੱਸਿਆ ਹੈ : "A thing of beauty, is joy for ever." ਅਤੇ ਇਹ, ਕਿਸੇ ਤਰ੍ਹਾਂ ਵੀ ਬਾਹਰੀ, ਬਿਨਸਨਹਾਰ ਸੁੰਦਰਤਾ ਬਾਰੇ ਨਹੀਂ, ਸਗੋਂ; ਇਹ ਤਾਂ ਅੰਦਰੂਨੀ, ਆਤਮਕ ਅਤੇ ਸੀਰਤ ਦੀ ਸੁੰਦਰਤਾ ਹੀ ਹੋ ਸਕਦੀ ਹੈ। ਗੁਰਬਾਣੀ ਵਿਚ ਵਾਰ ਵਾਰ ਉਤਮ ਗੁਣਾਂ ਦਾ ਸਿੰਗਾਰ ਕਰਨ ਤੇ ਚੱਜ-ਆਚਾਰ ਸਿੱਖਣ ਦਾ ਮਸ਼ਵਰਾ ਦਿੱਤਾ ਗਿਆ ਹੈ, ਜਿਵੇਂ :

(ੴ) ਕੈ ਕੀਆ ਦੇਹਿ ਸਲਾਈਆ ਨੈਣੀ, ਭਾਵ ਕਾ ਕਰਿ ਸੀਗਾਰੇ ॥

(ਚਿਲੰਗ ਮ: ੧, ਪੰਨਾ ੨੨੨)

(ਅ) ਨਾਨਕ, ਬਿਨੁ ਨਾਵੈ ਕੁਗੁਪਿ, ਕੁਸੋਹਣੀ, ਪਰਹਰਿ ਛੋਡੀ ਭਤਾਰਿ ॥੧॥

(ਮ: ੩, ਪੰਨਾ ੮੯)

(ੳ) ਮੁਧੀ, ਪਿਰ ਬਿਨੁ ਕਿਆ ਸੀਗਾਰੁ ?

(ਸਿਰੀਗੁਰ ਮ: ੧, ਪੰਨਾ ੧੮)

ਏਸੇ ਤਰ੍ਹਾਂ, ਸਟੇਜ ਤੇ ਸਕਗੀਨ : ਪਰਚਾਰ ਦੇ ਅਜੋਕੇ ਸਾਧਨ ਤਾਂ ਹਨ, ਪਰੰਤੂ, ਇਹਨਾਂ ਦੀ ਯੋਗ, ਅਯੋਗ ਵਰਤੋਂ ਕਰਨੀ ਮਨੁੱਖ ਦੀਆਂ ਪਰਥਲ ਰੁੱਚੀਆਂ ਉੱਤੇ ਨਿਰਭਰ ਹੈ। ਜਿਵੇਂ ਅੰਗੂਰ ਦਾ ਬਲ-ਉਪਜਾਊ ਰਸ ਵਿਗੜ ਕੇ ਸ਼ਰਾਬ ਬਣ ਜਾਂਦਾ ਹੈ, ਇਹੋ ਹਾਲ ਅੱਜ ਫਿਲਮਾਂ ਤੇ ਸਕਗੀਨ ਦੀ ਦੁਰ-ਵਰਤੋਂ ਕਾਰਨ ਹੋ ਰਿਹਾ ਹੈ।

(ਕ) ਸਬਰ, ਸਿਦਕ, ਸ਼ਰਧਾ ਤੇ ਕਰਣੀ ਦਾ ਅਭਾਵ

ਸਿਆਣਿਆਂ ਦਾ ਕਬਨ ਹੈ ਕਿ ਜਿਥੇ ਦਲੀਲ ਮੁਕਦੀ ਹੈ, ਉਥੋਂ ਮਜ਼ਹਬ ਅੰਭੇ ਹੁੰਦਾ ਹੈ; (Religion begins, where reason ends.)। ਸਿਖ ਨੇ ਗੁਰੂ ਆਗਿਆ

1. (a) Simple living and high thinking.

(b) I am as simple as truth's simplicity.

(ਬੈਕਸਪੀਅਰ)

ਅਨੁਸਾਰ ਤੁਰਨਾ ਹੈ। ਸਬਰ ਸਿਦਕ ਬਾਰੇ ਗੁਰੂ ਨਾਨਕ ਦੇਵ ਜੀ ਦਾ ਫੁਰਮਾਨ ਹੈ :

ਸਿਦਕੁ ਸ਼ਬੂਗੀ ਸਾਦਿਕਾਂ, ਸਬਰੁ ਤੋਸਾ ਮਲਾਇਕਾਂ ॥

[ਭਾਵ—ਪ੍ਰਭੂ-ਲੋਕ ਸਬਰ ਤੇ ਸਿਦਕ ਵਾਲੇ ਹੁੰਦੇ ਹਨ। ਸਬਰ, ਸੰਤੋਖ ਫਰਿਸ਼ਤਿਆਂ ਦੀ ਖੁਰਾਕ ਹੈ।]

ਭਾਈ ਗੁਰਦਾਸ ਜੀ ਨੇ ਸਿਦਕੀ ਮੁਰੀਦ ਦੇ ਲੱਛਣ ਦਸਦਿਆਂ ਫੁਰਮਾਇਆ ਹੈ :

ਮੁਰਦਾ ਹੋਇ ਮੁਰੀਦ, ਨ ਗਲੀਂ ਹੋਵਣਾ ॥

ਸਾਬੁ ਸਿਦਕਿ, ਸ਼ਹੀਦੁ, ਭਰਮ ਭਉ ਬੋਵਣਾ ॥

ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਬਰ, ਸੰਤੋਖ ਦੇ ਨਾਲ ਪ੍ਰਤੀਤ ਨੂੰ ਵੀ ਸ਼ਾਮਲ ਕਰ ਕੇ ਡਾਢੀ ਸਪੱਸ਼ਟ ਸੇਧ ਬਖਸ਼ੀ ਹੈ ਕਿ :

ਜਾ ਕੈ ਰਿਦੈ ਬਿਸ਼ਾਸੁ ਪ੍ਰਭ ਆਇਆ ॥

ਤਤੁ ਗਿਆਨੁ ਤਿਸੁ ਮਨਿ ਪ੍ਰਗਟਾਇਆ ॥

(ਸੁਖਮਨੀ ਸਾਹਿਬ)

ਸਬਰ, ਸਿਦਕ ਤੇ ਸ਼ਰਧਾ ਨੂੰ ਫਲਪਰ-ਦਾਤਾ ਬਣਾਉਣ ਲਈ 'ਕਰਣੀ' (ਅਮਲ) ਦੀ ਲੋੜ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇਸ ਵਾਕ ਵਿਚ ਅੰਤਿਆਂ ਦੀ ਸੱਚਾਈ ਦਾ ਪ੍ਰਗਟਾਅ ਕੀਤਾ ਹੈ :

ਜਹ ਕਰਣੀ ਤਹ ਪੂਰੀ ਮਤਿ ॥ ਕਰਣੀ ਬਾਝੁ ਘਟੇ ਘਟਿ ॥੩॥੩੦॥

(ਸਿਰੀਰਾਗ ਮ: ੧, ਪੰਨਾ ੨੫)

ਪਰੰਤੂ— ਮਨਮੁਖ ਕਥਨੀ ਹੈ, ਪਰੁ ਰਹਤ ਨ ਹੋਈ ॥

(ਬਿਲਾਵਲੁ ਮ: ੧, ਪੰਨਾ ੯੩੧)

ਸਵਰਗਵਾਸੀ ਪ੍ਰਿਸੀਪਲ ਤੇਜਾ ਸਿੰਘ ਜੀ ਦੇ ਸ਼ਬਦਾਂ ਵਿਚ "ਸਿੱਖੀ ਕੀ ਹੈ ? ਮਨੁੱਖਦਾ ਨੂੰ ਚਲਣ ਦੀ ਘਾੜਤ ਦੁਆਰਾ ਉਚਾ ਚੁੱਕਣ ਦਾ ਇੱਕ ਵਸੀਲਾ।" (Human uplift based on character.)

ਸਦ-ਚਿੰਤਨ ਤੇ ਸਦ-ਕਰਮ ਨਾਲ ਘੜਿਆ ਤੇ ਬਣਿਆ ਚਲਣ ਹੀ ਮਨੁੱਖ ਨੂੰ ਅਚਾਨਕ ਆ ਪਈ ਗਿਰਾਵਟ ਦੇ ਖਤਰਿਆਂ ਤੋਂ ਬਚਾਅ ਸਕਦਾ ਹੈ। ਏਸੇ ਲਈ, ਸਿੱਖ ਸਤਿਗੁਰਾਂ ਨੇ ਜਦ ਸਫਲ ਜੀਵਨ ਜੀਉਣ ਦੀ ਜਾਚ ਦੱਸੀ ਤਾਂ ਸਿੱਖੀ ਨੂੰ ਇੱਕ ਜੀਵਨ-ਪੰਧ (Way of life) ਕਰਕੇ ਦਰਸਾਇਆ। ਡਾਕਟਰ ਇਕਬਾਲ ਨੇ ਇਕ ਸ਼ੇਅਰ ਵਿੱਚ ਜੋ ਸਿਦਕੀ ਸੁਰਿਆਂ ਮਰਦਾਂ ਦੇ ਲੱਛਣ ਬਿਆਨੇ ਹਨ, ਉਹ, ਜੇ ਕਿਤੇ, ਸੋ ਫੀ ਸਦੀ ਘਟਦੇ ਹਨ, ਤਾਂ ਉਹ ਗੁਰਸਿੱਖ ਦਾ ਹੀ ਜੀਵਨ ਹੋ ਸਕਦਾ ਹੈ :

ਯਕੀਂ ਮੋਹਰਮ, ਅਮਲ ਪੈਹਮ, ਮੁਹੱਬਤ ਫਾਤਮ ਆਲਮ ।

ਜਹਾਦਿ ਜਿੰਦਗਾਨੀ ਮੌਂ, ਕੇ ਹੈਂ ਮਰਦੋਂ ਕੀ ਸਮਝੀਰੋਂ ।

[ਭਾਵ—ਪੂਰਨ ਪ੍ਰਤੀਤ, ਲਗਾਤਾਰ ਉੱਦਮ ਤੇ ਸਰਬੱਤ ਨਾਲ ਪਿਆਰ—ਜੀਵਨ-ਸੰਘਰਸ਼ ਲਈ ਇਹੀ ਮਰਦਾਂ ਦੀਆਂ ਤਲਵਾਰਾਂ ਹਨ।]

(੪) ਧਰਮ ਦੇ ਪਰਦੇ ਹੋਠ ਪਖੜ

ਧਰਮ ਨੂੰ ਉਤਨਾ ਝਤਰਾ ਨਾਸਤਕਾਂ ਤੋਂ ਨਹੀਂ ਹੈ, ਜਿੰਨਾ ਧਰਮ ਦੇ ਨਾਂ ਨੂੰ ਨਿੱਜੀ ਲਾਭਾਂ ਤੇ ਸਵਾਰਬਥਾਂ ਲਈ ਵਰਤਣ ਵਾਲਿਆਂ ਦੁਭੀਆਂ, ਪਖੜੀਆਂ ਤੇ ਅਗਿਆਨੀ ਗੁਰੂਆਂ ਤੋਂ। ਸੰਸਾਰ ਵਿਚ ਧਰਮ ਨੂੰ ਮੰਨਣ ਵਾਲਿਆਂ ਦੀ ਗਿਣਤੀ ਨਾਸਤਕਾਂ ਤੇ ਮਾਦਾ-ਪ੍ਰਸਤਾਂ ਨਾਲੋਂ ਕਈ ਗੁਣਾ ਵਧ ਹੈ; ਉਵੇਂ ਹੀ ਜਿਵੇਂ ਜੇਲ੍ਹ-ਬੰਦੀਆਂ ਨਾਲੋਂ, ਜੇਲ੍ਹ ਬਾਹਰ ਵਾਲਿਆਂ ਦੀ ਬਹੁ-ਸੰਖਿਆ। ਜੇ ਕਿਤੇ ਇਹ ਧਰਮ-ਅਵਲੰਭੀ ਲੋਕ ਮਨ, ਬਚਨ, ਕਰਮ ਕਰਕੇ ਧਰਮੀ ਹੋ ਜਾਣ, ਸੱਚੇ ਤੇ ਦਰਦ-ਮੰਦ ਦਿਲਾਂ ਵਾਲੇ ਇਨਸਾਨ ਬਣ ਜਾਣ, ਤਾਂ ਕਿਸੇ ਦੇ ਨਾਸਤਕ ਹੋਣ ਦੀ ਕੋਈ ਸੰਭਾਵਨਾ ਨਹੀਂ ਰਹਿੰਦੀ। ਦੁਖ ਇਹ ਹੈ ਕਿ ਧਰਮ ਨੂੰ ਕੇਵਲ ਦਿਮਾਗੀ ਤੌਰ ਤੇ ਮੰਨਿਆ ਜਾਂਦਾ ਹੈ। ਪੁਜਾ ਪਾਠ ਦਾ ਵਿਖਾਵਾ ਤਾਂ ਕੀਤਾ ਜਾਂਦਾ ਹੈ, ਪਰੰਤੂ ਦਿਲਾਂ ਵਜੋਂ ਕਮਾਇਆ ਤੇ ਰੱਬ ਦੇ ਰਾਹ ਉੱਤੇ ਤੁਰਿਆ ਨਹੀਂ ਜਾਂਦਾ। ਏਸੇ ਤਰ੍ਹਾਂ ਜਦ ਸਤਵਾਦੀਆਂ ਤੇ ਧਰਮੀਆਂ ਦੀ ਹੇਠੀ ਹੁੰਦੀ ਹੈ ਅਤੇ ਚੌਰ-ਉਚੱਕੇ, ਚੌਪਰੀ ਬਣ ਬੈਠਦੇ ਹਨ ਤਾਂ ਸਾਧਾਰਨ ਲੋਕਾਂ ਦਾ ਉਲਾਰ ਨਾਸਤਕਤਾ ਵਲ ਹੋ ਜਾਣਾ ਕੁਦਰਤੀ ਹੈ।

ਅਜਿਹੇ ਲੋਕਾਂ ਦਾ ਨਕਸ਼ਾ, ਜੋ ਪਰਮਾਰਥ ਦੇ ਨਾਂ ਉਤੇ ਪਾਪ ਕਮਾਉਂਦੇ ਤੇ ਧਰਮ ਦੀ ਹਾਨੀ ਕਰਦੇ ਹਨ, ਦਸਵੇਂ ਗੁਰਦੇਵ ਜੀ ਇਉਂ ਬੰਨ੍ਹਦੇ ਹਨ :

ਪਾਪ ਕਰੋ ਪਰਮਾਰਥ ਕੈ, ਜਿਹ ਪਾਪਨ ਤੇ ਅਤਿ ਪਾਪ ਡਰਾਈ॥

(ਚਰਿੜ ੨੯੯, ੧੨-੩)

ਗੁਰਮਤਿ-ਮਾਰਗ ਸਾਫ਼ ਤੇ ਸਿਧੇ ਸਾਦੇ ਜੀਵਨ ਦਾ ਦਾਅਵੇਦਾਰ ਤੇ ਈਡਾ-ਬਰਦਾਰ ਹੈ। ਇਹ ਨਾਮ, ਦਾਨ, ਇਸ਼ਨਾਨ ਦਾ ਪੰਧ ਹੈ। 'ਧਰਮ ਦੀ ਕਿਰਤ ਕਰੋ, ਨਾਮ ਜਪੋ ਤੇ ਵੰਡ ਕੇ ਛਕੋ' ਦਾ ਮਾਰਗ ਹੈ। ਇਹ ਰੱਬ ਨੂੰ ਅੰਦਰ ਵਸਾਉਣ ਤੇ ਵਿਸਮਾਦਤ ਹੋ ਅਨੰਦ ਮਾਨਣ ਦਾ ਰਾਹ ਹੈ—ਪ੍ਰਭੂ ਦੀ ਪ੍ਰੇਮਾ-ਭਗਤੀ, ਸਿਫਤ-ਸਲਾਹ ਤੇ ਕੀਰਤੀ ਦੁਆਰਾ। ਫੁਰਮਾਨ ਹੈ :

ਸਦਾ ਅਨੰਦਿ ਰਹਹਿ ਦਿਨੁ ਰਾਤੀ, ਗੁਣ ਕਹਿ ਗੁਣੀ ਸਮਾਵਣਿਆ ॥੧॥

(ਮਾਤ ਮ: ੩, ਪੰਨਾ ੧੨੨)

ਅੰਤ ਵਿਚ ਮੈਂ ਸਤਕਾਰਿਤ ਐਚ. ਐਲ. ਬਾਡਸ਼ਾ (ਅਮਰੀਕਾ) ਦੇ ਉਹ ਵਿਚਾਰ ਪੇਸ਼ ਕਰਦਾ ਹਾਂ ਜਿਨ੍ਹਾਂ ਵਿਚ ਉਹ ਸਿੱਖੀ, ਤੇ ਕੇਵਲ ਸਿੱਖੀ ਨੂੰ ਹੀ ਵਰਤਮਾਨ ਸਾਇੰਸ ਤੇ ਸਪੇਸ ਜੁਗ ਦਾ ਧਰਮ ਦਸਦਾ ਤੇ ਇਸ ਵਿਚ ਹੀ ਸਮੱਸਤ ਸੰਸਾਰ ਦੀ ਕਲਿਆਣ ਵੇਖਦਾ ਹੈ। ਉਹ ਲਿਖਦਾ ਹੈ :

"Sikhism is a Universal World-faith with a message for all men. This is amply illustrated in the writings of the Gurus. Sikhs must cease to think of their faith, as just another religion and must begin to think in terms of Sikhism being the religion for the new age.....The religion preached by Guru Nanak, is the faith of the New Age. It completely supplants and fulfils

all the former dispensations of older religions. Books must be written proving this. The other religions contain truth, but Sikhism contains fullness of truth.....

Guru Granth Sahib, of all the world religious scriptures, alone states that there are innumerable worlds and universes, other than our own. The previous scriptures were all concerned with this world and its spiritual counterpart. To imply that they spoke of other worlds, as does the Guru Granth Sahib, is to stretch their obvious meanings out of context.

The Sikh Religion is truly the answer to the problems of modern man."

(ਸ੍ਰੀ ਗੁ: ਪ੍ਰ: ਕਮੇਟੀ ਨਾਲ ੧੯੮੯-੯੦ ਵਿਚ ਹੋਈ ਲਿਖਾ ਪੜ੍ਹੀ ਵਿਚੋਂ)¹

(ਉਲਥਾ) — “ਸਿੱਖੀ ਇਕ ਸਰਬ-ਵਿਆਪਕ ਅਥਵਾ ਸੰਪੂਰਨ ਜਗਤ-ਧਰਮ ਹੈ ਅਤੇ ਮਨੁੱਖ ਮਾੜ੍ਹ ਨੂੰ ਸਮਾਨ ਸੰਦੇਸ਼ ਦਿੰਦਾ ਹੈ। ਇਸ ਗੱਲ ਦੀ ਗੁਰਬਾਣੀ ਵਿਚ ਰੱਜ ਕੇ ਵਿਆਖਿਆ ਕੀਤੀ ਗਈ ਹੈ। ਸਿੱਖਾਂ ਨੂੰ ਇਉਂ ਸੋਚਣਾ ਬੰਦ ਕਰ ਦੇਣਾ ਚਾਹੀਦਾ ਹੈ ਕਿ ਸਿੱਖੀ ਇਕ ਹੋਰ ਚੰਗਾ ਧਰਮ ਹੈ। ਸਗੋਂ, ਇਸ ਦੇ ਉਲਟ ਇੰਜ ਸੋਚਣਾ ਚਾਹੀਦਾ ਹੈ ਕਿ ਸਿੱਖੀ ਹੀ ਨਵੇਂ ਜੁਗ ਦਾ ਧਰਮ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਪਰਚਾਰਿਆ ਧਰਮ ਹੀ ਨਵੇਂ ਜੁਗ ਦਾ ਧਰਮ ਹੈ। ਇਹ ਪੂਰਨ ਤੌਰ 'ਤੇ ਪੁਰਾਣੇ ਮੱਤਾਂ ਦੀ ਬਾਂ ਮੱਲਦਾ ਹੈ। ਇਹ ਗੱਲ ਸਿੱਧ ਕਰਨ ਲਈ ਪੁਸਤਕਾਂ ਲਿਖਣ ਦੀ ਸਖ਼ਤ ਲੋੜ ਹੈ। ਦੂਜੇ ਮੱਤ ਸਚਾਈ ਰਖਦੇ ਹਨ, ਪਰੰਤੂ ਸਿੱਖ ਮੱਤ ਭਰਪੂਰ ਸਚਾਈ ਹੈ।

“ਗੁਰੂ ਗ੍ਰੰਥ ਸਾਹਿਬ ਜੀ ਹੀ ਇੱਕ ਐਸਾ ਧਰਮ-ਗ੍ਰੰਥ ਹੈ, ਜੋ ਇਹ ਦਸਦਾ ਹੈ ਕਿ ਸਾਡੀ ਧਰਤੀ ਤੋਂ ਬਿਨਾਂ ਹੋਰ ਵੀ ਧਰਤੀਆਂ ਤੇ ਮੰਡਲ ਆਇ ਹਨ। ਪਹਿਲੀਆਂ ਧਰਮ-ਪੁਸਤਕਾਂ ਬਸ ਇਸ ਲੋਕ ਅਤੇ ਪਰਲੋਕ (ਸੁਰਗ) ਨਾਲ ਹੀ ਵਾਸਤਾ ਰਖਦੀਆਂ ਸਨ। ਇਹ ਕਹਿਣਾ ਕਿ ਉਹਨਾਂ ਪੁਸਤਕਾਂ ਵਿਚ ਹੋਰਨਾਂ ਧਰਤੀਆਂ ਦਾ ਵਰਣਨ ਹੈ, ਉਹਨਾਂ ਦੇ ਅਰਥਾਂ ਨੂੰ ਖਿੱਚਣ ਅਥਵਾ ਪੂ-ਘਸੀਟ ਕਰਨ ਵਾਲੀ ਗੱਲ ਹੈ।

“ਸਚਾਈ ਇਹ ਹੈ ਕਿ ਸਿੱਖ ਧਰਮ ਵਰਤਮਾਨ ਮਨੁੱਖ ਦੀਆਂ ਉਲਝਣਾਂ ਤੇ ਉਪਜੇ ਪ੍ਰਸ਼ਨਾਂ ਦਾ ਵਾਹਿਦ ਉੱਤਰ ਹੈ।”

ਜੋਦੜੀ : ਅੇ ਗੁਰਸਿੱਖ ! ਉੱਠ ! ਗਾਫਲਤ ਤੇ ਹੀਣਤਾ-ਭਾਵ ਤੋਂ ਬੇਦਾਰ ਹੋ ਕੇ ਵੇਖ, ਕਿਤਨੀ ਸਚਾਈ ਹੈ ਉਪਰੋਕਤ ਬਿਆਨ ਵਿਚ। ਇਹ ਮਾਣ ਕੇਵਲ ਸਿੱਖ ਧਰਮ ਦੇ ਧਾਰਨੀ ਨੂੰ ਹੀ ਹੋ ਸਕਦਾ ਹੈ ਜੋ ਉਹ ਸਾਂਝੇ ਰੱਬ, ਸਾਂਝੇ ਗੁਰੂ, ਸਾਂਝੇ ਧਰਮ ਗ੍ਰੰਥ, ਸਾਂਝੇ ਉਪਦੇਸ਼, ਸਾਂਝੇ ਧਰਮ ਮੰਦਰ, ਸਾਂਝੇ ਸਮਾਜ ਤੇ ਰਾਜ ਅਤੇ ਸਾਂਝੀ ਸੰਗਤ ਤੇ ਪੰਗਤ ਦਾ

1. ਉਸ ਵੇਲੇ ਸ. ਪ੍ਰੇਮ ਸਿੱਧ ਜੀ ਲਾਲਪੁਰਾ ਪ੍ਰਧਾਨ ਸਨ ਤੇ ਦਾਸ ਐਡੀਸ਼ਨਲ ਸਕੱਤਰ।

ਪੀਰਜ, ਖਿਮਾ, ਮਨ ਦਾ ਵੱਸ ਕਰਨਾ, ਚੋਗੀ ਦਾ ਤਿਆਗ, ਪਵਿੱਤਰਤਾ, ਇੰਦ੍ਰੀਆਂ
ਨੂੰ ਕੁਕਰਮਾਂ ਤੋਂ ਰੋਕਣਾ, ਨਿਰਮਲ ਬੁੱਧ, ਵਿਦਿਆ ਦਾ ਅਭਿਆਸ, ਸਤਿ, ਅਤੇ ਕ੍ਰੋਧ ਦਾ
ਤਿਆਗ।

ਮਨੂੰ ਸਿਮ੍ਰਿਤੀ ਅਨੁਸਾਰ ਧਰਮ ਦੇ ਦਸ ਅੰਗ ਹਨ :

ਯਤਿ, ਛਮਾ, ਦਮੇ ਅਸਤੇਯੈ, ਸੌਚ, ਮਿਨੰਦ੍ਰਿਯ, ਨਿਗ੍ਰਹਿ : ||

ਯੀਰ, ਵਿਦਿਆ, ਸਤਯਮ੍ਯੈ, ਦਸਕਮ. ਧਮ ਲਕਬਣਮ || (ਮਨ ਅ: ੬, ਸ: ੮੨)

(ਸੰਤੋਖ, ਖਿਮਾ, ਮਨ ਤੇ ਕਾਬੂ ਕਰਨਾ, ਪਵਿੱਤਰਤਾ, ਕੁਝ ਗ੍ਰਹਿਣ ਨਾ ਕਰਨਾ,
ਇੰਦ੍ਰੀਆਂ ਦਾ ਕਾਬੂ, ਪੀਰਜ, ਧਰਮ ਵਿਦਿਆ, ਸਚਾਈ, ਕ੍ਰੋਧ ਨਾ ਕਰਨਾ—ਧਰਮ ਦੇ ਇਹ
ਦਸ ਲਛਣ ਹਨ।)

ਸਾਰਕੁਤਾਵਲੀ ਅਨੁਸਾਰ ਇਹ ਅੰਗ ਹਨ :

ਖਿਮਾ, ਅਹਿੰਸਾ, ਦਯਾ, ਮ੍ਰਿਦ (ਕੈਮਲਤਾ), ਸਤ ਬਚਨ, ਤੱਖ, ਦਾਨ ||

ਸੀਲ, ਸੰਤੋਖ, ਦ੍ਰਿੜਨਾ ਬਿਨਾ, ਧਰਮ ਲਿੰਗ ਦਸ ਜਾਨ ||

ਜੈਮਨੀ ਦਾ ਵੀਚਾਰ ਹੈ ਕਿ ਵੇਦ ਦਾ ਹੁਕਮ ਹੀ ਧਰਮ ਹੈ :

ਨੈਦਨਾ ਲਕਬਣੋ ਅਰਥੋ ਧਰਮ :

(ਪੁਰਾ ਮੀਮਾਸਾ, ਸੂਤ੍ਰ ੧)

ਜੈਨੀ ਲੋਕ 'ਅਹਿੰਸਾ ਪਰਮੇ ਧਰਮ' ਸਿਧਾਂਤ ਦੇ ਧਾਰਨੀ ਹਨ, ਜਦ ਕਿ ਮਹਾਤਮਾ
ਬੁੱਧ ਅਨੁਸਾਰ ਧਰਮ ਦੇ ਅਸਟ ਅੰਗ ਇਸ ਪਰਕਾਰ ਹਨ :

ਸਦ ਵਿ਷ਵਾਸ, ਸਦ ਵਿਚਾਰ, ਸਦ ਵਾਕ, ਸਤਿ ਕਰਮ,
ਸਦ ਜੀਵਨ, ਸਤ ਪ੍ਰਤਨ, ਸਤਚਿੰਤਨ ਅਤੇ ਸਦ ਧਿਆਨ ||

ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਾਰਿਆਂ ਧਰਮਾਂ ਵਿਚੋਂ ਸ੍ਰੇਸ਼ਟ ਧਰਮ ਨੂੰ ਇਉਂ
ਦਰਸਾਇਆ ਹੈ :

(ੴ) ਸਰਬ ਧਰਮ ਮਹਿ ਸ੍ਰੇਸ਼ਟ ਧਰਮੁ ||

ਹਰਿ ਕੌ ਨਾਮੁ ਜਪਿ ਨਿਰਮਲ ਕਰਮੁ || (ਮ: ੫, ਪੰਨਾ ੨੬੬)

(ਅ) ਸਗਲ ਮਤਾਂਤ, ਕੇਵਲ ਹਰਿ ਨਾਮ || ੧ (॥੨੪॥ ਸੁਖਮਨੀ)

ਇਹ ਧਰਮ ਇਕ ਹੈ ਪਰ ਮੱਤ ਅਨੇਕ, ਆਦਿ ਗੁਰੂ ਜੀ ਦਾ ਕਬਨ ਹੈ :

ਏਕੋ ਧਰਮੁ ਦ੍ਰਿੜੈ, ਸਚੁ ਕੋਈ ||

(ਬਾਂਤ੍ਰ ਮ: ੧, ਪੰਨਾ ੧੧੯)

ਧਰਮ ਦੇ ਉਪਰੋਕਤ ਵਖ ਵਖ ਲਛਣਾਂ ਦੀ ਵੀਚਾਰ, ਹੱਕ ਦੇ ਮੁਤਲਾਸੀਆਂ ਲਈ,
ਇਸ ਤੱਤ ਨੂੰ ਉਜਾਗਰ ਕਰਦੀ ਹੈ ਕਿ ਸੱਚ-ਧਰਮ ਜੀਵ ਦੀਆਂ ਉਚੇਰੀਆਂ ਬਿਰਤੀਆਂ,
ਸ਼ੁਭ-ਕਾਮਨਾਵਾਂ ਤੇ ਦੈਵੀ ਸਾਂਝਾਂ ਦਾ ਲਖਾਇਕ ਹੈ। ਧਰਮ ਕਦਾਚਿਤ ਸੰਪ੍ਰਦਾਇਕ ਨਹੀਂ

1. ਹਰੀ ਦੇ ਨਾਮ ਵਿੱਚ ਹੀ ਸਾਰੇ ਮਤ-ਮਤਾਂਤਰ ਆ ਜਾਂਦੇ ਹਨ; ਜਿਵੇਂ ਹਾਥੀ ਦੇ ਪੈਰ ਵਿਚ ਸਭ ਪੈਰ।

ਗੁਰੂ

ਗੁਰੂ ਸੰਸਕ੍ਰਿਤ ਦਾ ਸ਼ਬਦ ਹੈ। ਇਹ 'ਗ੍ਰੀ' ਧਾਤੂ ਤੋਂ ਬਣਿਆ ਹੈ ਅਤੇ ਇਸ ਦੇ ਅਰਥ ਹਨ : ਨਿਗਲ ਜਾਣਾ; ਖਾ ਜਾਣਾ; ਜਾਂ ਸਮਝਾਉਣਾ। ਭਾਵ, ਗੁਰੂ ਉਹ ਹੈ, ਜੋ ਅਗਿਆਨ ਰੂਪੀ ਹਨੋਰੇ ਨੂੰ, ਗਿਆਨ-ਰੂਪੀ ਪ੍ਰਕਾਸ਼ ਦੁਆਰਾ ਖਾ ਜਾਂਦਾ ਹੈ ਅਤੇ ਸਿੱਖ ਨੂੰ ਤੱਤ-ਗਿਆਨ ਦੀ ਸੋਝੀ ਕਰਾਉਂਦਾ ਹੈ। ਭਾਈ ਸਾਹਿਬ ਭਾਈ ਕਾਨੂੰ ਸਿੰਘ ਜੀ ਨੇ ਗੁਰਮਤਿ ਮਾਰਤਡ ਵਿਚ ਗੁਰੂ-ਪਦ ਦੇ ਜੋ ਅਰਥ ਕੀਤੇ ਹਨ ਉਹ ਬੜੇ ਹੀ ਸਰਲ, ਸਾਦੇ ਅਤੇ ਭਾਵ-ਪੂਰਤ ਹਨ। ਆਪ ਲਿਖਦੇ ਹਨ :

“ਅਗਿਆਨ ਵਿਨਾਸਕ, ਸੱਤ ਅਤੇ ਹਿੱਤ ਉਪਦੇਸ਼ਟਾ ਦਾ ਨਾਉਂ, ਗੁਰੂ ਹੈ, ਪਰ ਇਸ ਸ਼ਬਦ ਦੀ ਗੁਰੂ ਨਾਨਕ ਦੇਵ ਵਿਚ ਰੂਢੀ (ਪਰਸਿੱਧ ਸ੍ਰੇਸ਼ਟ) ਸ਼ਕਤਿ ਹੈ, ਜੋ ਕਰਤਾਰ ਵਲੋਂ ਸੰਸਾਰ ਮਾੜ੍ਹ ਦੇ ਉਧਾਰ ਵਾਸਤੇ ਜਗਤ-ਗੁਰੂ ਬਧੇ ਗਏ ਹਨ।”

ਗੁਰੂ ਸ਼ਬਦ ਦੀ ਵਰਤੋਂ ‘ਉਪਨਿਸਥਦ ਕਾਲ’ ਤੋਂ ਹੁੰਦੀ ਆਈ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਗੁਰ, ਗੁਰਿ, ਸਤਿਗੁਰ, ਗੁਰੂ ਤੇ ਗੁਰੂ ਪਦ ਸਮਾਨ ਅਰਥਾਂ ਵਿਚ ਵਰਤੇ ਗਏ ਹਨ। ਇਹ ਅਰਥ ਹਨ—ਪੁਰਮ ਦੀ ਸਿਖਿਆ ਅਥਵਾ ਆਤਮ-ਗਿਆਨ ਦੇਣ ਵਾਲਾ ਆਚਾਰੀਆ, ਕਿਸੇ ਮੱਤ ਦਾ ਚਾਲਕ, ਵੱਡਾ ਜਾਂ ਭਾਰੀ, ਪੂਜਣ ਜੋਗ ਅਤੇ ਸ੍ਰੇਸ਼ਟ ਬੁੱਧੀ ਵਾਲਾ। ਇਸ ਦੀ ਵਰਤੋਂ ਵਿਸ਼ੇਸ਼ ਕਰਕੇ ਸ੍ਰੀ ਗੁਰੂ ਨਾਨਕ ਦੇਵ ਅਤੇ ਉਹਨਾਂ ਦੀ ਜੋਤਿ ਅੱਨ-ਗੁਰੂ ਸਾਹਿਬਾਨ ਲਈ ਵੀ ਕੀਤੀ ਗਈ ਹੈ। ਕਿਤੇ ਕਿਤੇ ਇਹ ਪਦ, ਅਕਾਲ ਪੁਰਖ ਵਾਹਿਗੁਰੂ ਲਈ ਵੀ ਵਰਤਿਆ ਗਿਆ ਹੈ।

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਗੁਰੂਆਂ ਨੂੰ ਚਾਰ ਪ੍ਰਕਾਰ ਦੀਆਂ ਸ਼੍ਰੇਣੀਆਂ ਵਿਚ ਵੰਡਿਆ ਹੈ :

ਪਹਿਲੀ—ਬਿੰਗੀ ਗੁਰੂ : ਜਿਵੇਂ ਬਿੰਗੀ ਆਪਣੀ ਭੀ ਭੀ ਦੀ ਆਵਾਜ਼ ਨਾਲ ਖਾਸ ਕਿਸਮ ਦੇ ਕੀਚੇ ਨੂੰ ਆਪਣੇ ਜਿਹਾ ਬਿੰਗੀ ਕਰ ਲੈਂਦਾ ਹੈ, ਪਰ ਹਰੇਕ ਕ੍ਰਿਮ ਨੂੰ ਨਹੀਂ; ਇਵੇਂ ਹੀ ਬਿੰਗੀ ਗੁਰੂਆਂ ਦਾ ਉਪਦੇਸ਼ ਮਨੁੱਖ ਮਾੜ੍ਹ ਲਈ ਨਹੀਂ ਹੁੰਦਾ, ਸਗੋਂ ਵਿਸ਼ੇਸ਼ ਜਾਤੀਆਂ ਅਥਵਾ ਸ਼੍ਰੇਣੀਆਂ ਲਈ ਹੀ ਮਖਸੂਸ ਹੁੰਦਾ ਹੈ।

ਦੂਜੀ—ਪਾਰਸ ਗੁਰੂ : ਪਾਰਸ ਆਪਣੀ ਛੁਹ ਨਾਲ ਲੋਹੇ ਨੂੰ ਸੋਨਾ ਤਾਂ ਕਰ ਦੇਂਦਾ ਹੈ; ਪਰੰਤੂ ਆਪਣੇ ਜਿਹਾ ਪਾਰਸ ਨਹੀਂ ਕਰ ਸਕਦਾ। ਸੋ, ਅਜਿਹੇ ਗੁਰੂ, ਸਿੱਖ ਨੂੰ ਆਪਣੀ ਛੁਹ ਨਾਲ ਅਵੱਸ਼ ਉੱਚਾ ਤਾਂ ਚੁਕਦੇ ਹਨ, ਪਰੰਤੂ ਉਹਨਾਂ ਵਿਚ ਅਜਿਹਾ ਬਲ ਨਹੀਂ ਭਰ

ਸਕਦੇ, ਜੋ ਉਹ ਵੀ ਅੱਗੇ ਆਪਣੀ ਛਹ ਨਾਲ ਹੋਰਨਾਂ ਨੂੰ ਗੁਰੂਆਂ ਵਾਂਗ, ਉਚਿਅੱਗ ਸੱਕਣ।

ਤੀਜੀ—ਬਾਵਨ ਚੰਦਨ ਗੁਰੂ : ਬਾਵਨ ਚੰਦਨ ਖਾਸ ਰੁੱਤ ਵਿੱਚ ਆਸੇ ਪਾਸੇ ਦੇ ਰੁੱਖਾਂ
ਨੂੰ ਸੁਗੰਧੀ ਵਾਲੇ ਕਰ ਦਿੰਦਾ ਹੈ, ਪਰੰਤੂ ਸਾਰੀਆਂ ਰੁੱਤਾਂ ਵਿੱਚ ਅਜਿਹਾ ਨਹੀਂ ਕਰ ਸਕਦਾ
ਅਤੇ ਬਾਬੇ ਨੂੰ ਤਾਂ ਕਿਸੇ ਰੁੱਤ ਵਿੱਚ ਵੀ ਸੁਗੰਧਤ ਨਹੀਂ ਕਰਦਾ। ਸੋ, ਜੋ ਅਚਾਰੀਆ ਵਿਸ਼ੇਸ਼
ਹਾਲਤਾਂ ਤੇ ਵਾਤਾਵਰਣ ਵਿੱਚ ਹੀ, ਖਾਸ ਖਾਸ ਸ੍ਰੌਣੀਆਂ ਤੇ ਜਗਿਆਸੂਆਂ ਨੂੰ ਤਾਂ ਉਪਦੇਸ਼
ਕਰੇ; ਪਰੰਤੂ ਹਰ ਸਮੇਂ ਹੋਰੇਕ ਨੂੰ ਨਾ ਕਰੇ, ਅਜਿਹਾ ਵਿਤਕਰੇ-ਭਰਪੂਰ ਗੁਰੂ 'ਬਾਵਨ ਚੰਦਨ
ਗੁਰੂ' ਅਖਵਾਂਦਾ ਹੈ।

ਚੌਥੀ—ਦੀਪਕ ਗੁਰੂ : ਜਿਵੇਂ ਦੀਪਕ ਹੋਰਨਾਂ ਦੀਪਾਂ ਨੂੰ ਆਪਣੇ ਤੁਲ ਜੋਤਿ ਵਾਲਾ
ਕਰ ਦਿੰਦਾ ਹੈ ਅਤੇ ਉਸਦੀ ਆਪਣੀ ਜੋਤਿ ਵੀ ਬ-ਦਸਤੂਰ ਕਾਇਮ ਰਹਿੰਦੀ ਹੈ, ਤਿਵੇਂ
ਹੀ ਦੀਪਕ ਗੁਰੂ ਦੀ ਛਹ ਨਾਲ ਸਿੱਖ ਗੁਰੂ-ਰੂਪ ਹੋ ਨਿਬੜਦਾ ਹੈ। ਭਾਈ ਨੰਦ ਲਾਲ ਜੀ
'ਗੋਯਾ' ਅਜਿਹੇ ਗੁਰੂ ਤੇ ਸਿੱਖ ਦੇ ਮਿਲਾਪ ਅਤੇ ਇਕ-ਮਿਕ ਹੋਣ ਦੀ ਅਵਸਥਾ ਤੇ ਪ੍ਰੀਤ-ਰੀਤ
ਨੂੰ ਦੀਵਾਨਿ ਗੋਯਾ ਵਿੱਚ ਇਉਂ ਬਿਆਨ ਕਰਦੇ ਹਨ:

ਦਿਲਿ ਆਬਕ, ਬ-ਅੰਦਰ ਫੁਰਸਤੇ, ਮਾਬੂਕ ਮੇਂ ਗਰਦਦ।

ਸਰਾ ਪਾ ਜਾਂ ਸ਼ਵਦ, ਹਰ ਕਸ, ਕਿ ਬਾ ਜਾਨਾਨਾ ਮੇਂ ਸਾਜਦ।

(ਗਜ਼ਲ ੨੧)

[ਭਾਵ—ਪ੍ਰੇਮੀ ਦਾ ਦਿਲ ਬੋੜੇ ਸਮੇਂ ਬਾਅਦ ਪ੍ਰੀਤਮ ਦੇ ਦਿਲ ਵਿੱਚ ਬਦਲ ਜਾਂਦਾ
ਹੈ ਅਤੇ ਪ੍ਰੀਤਮ ਦਾ ਪ੍ਰੇਮੀ ਦੇ ਦਿਲ ਵਿੱਚ। ਜੋ ਵੀ ਆਪਣੇ ਪ੍ਰੀਤਮ, ਭਾਵ ਸਤਿਗੁਰੂ ਨਾਲ
ਪ੍ਰੇਮ ਪਾਉਂਦਾ ਹੈ ਏਹ ਸਿਰ ਤੋਂ ਪੈਰਾਂ ਤਕ ਪ੍ਰੀਤਮ (ਗੁਰੂ) ਦਾ ਰੂਪ ਹੀ ਹੋ ਹੋ ਬੀਦਾ ਹੈ।]

ਗੁਰੂ ਤੇ ਸਿੱਖ ਦੀ ਇਸ ਇਕ-ਰੂਪਤਾ ਤੇ ਅਦੂਤੀ ਸਾਂਝ ਨੂੰ ਭਾਈ ਗੁਰਦਾਸ ਜੀ
ਅਤੇ ਕਵਿ ਗੁਰਦਾਸ ਸਿੰਘ ਜੀ ਇਉਂ ਨਿਰੂਪਨ ਕਰਦੇ ਹਨ :

ਗੁਰ ਚੇਲਾ, ਚੇਲਾ ਗੁਰ ਹੋਈ॥

(ਭਾਵ: ਗੁਰਦਾਸ, ਵਾਰ ੩੬)

ਤੁਥਾ— ਵਾਹੁ ! ਵਾਹੁ ! ਗੋਬਿੰਦ ਸਿੰਘ, ਆਪੇ ਗੁਰ ਚੇਲਾ॥

(ਗੁਰਦਾਸ ਕਵਿ)

'ਦੀਪਕ ਤੇ ਦੀਪਕ ਪ੍ਰਗਾਸਿਆ' ਵਾਲੀ ਖੇਡ ਹੈ ਇਹ।

ਇਕ ਅੰਗੋਜ ਵਿਦਵਾਨ ਇਸ ਸਚਾਈ ਨੂੰ ਇਉਂ ਕੁਪਮਾਨ ਕਰਦਾ ਹੈ: Just as
a lamp enkindles other lamp, nor grows the less; so nobleness
enkindles nobleness.

ਸ੍ਰੀ ਗੁਰੂ ਨਾਨਕ ਦੇਵ ਅਥਵਾ ਬਾਕੀ ਸਿੱਖ-ਗੁਰੂ-ਸਾਹਿਬਾਨ ਦੀਪਕ-ਗੁਰੂ ਹਨ।

ਗੁਰੂ ਦੀ ਲੋੜ

ਜਿਵੇਂ, ਸੰਸਾਰ ਦੇ ਹੋਰ ਖੇਤਰਾਂ ਵਿੱਚ ਸਿਖਲਾਈ ਜਾਂ ਟਰੇਨਿੰਗ ਆਦਿ ਲਈ ਉਸਤਾਦ
ਜਾਂ ਸਿਖਿਆ-ਦਾਤਾ ਦੀ ਲੋੜ ਹੈ; ਤਿਵੇਂ ਹੀ ਅਧਿਆਤਮਿਕ ਖੇਤਰ ਵਿੱਚ ਵੀ ਆਤਮ-

ਉੱਨਤੀ ਲਈ ਗੁਰੂ ਅਬਵਾ ਮੁਰਸ਼ਦ ਦੀ ਲੋੜ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਆਸਾ ਦੀ ਵਾਰ ਦੀ ਛੇਵੀਂ ਪਉੜੀ ਵਿਚ ਇਸ ਨੁਕਤੇ ਨੂੰ ਸਪੱਸ਼ਟ ਕਰਦੇ ਹੋਏ ਫੁਰਮਾਉਂਦੇ ਹਨ ਕਿ ਪੂਰਨ ਗੁਰੂ ਦੀ ਸਹਾਇਤਾ ਤੋਂ ਬਿਨਾਂ ਪ੍ਰਭੂ ਦੀ ਲੱਖਤਾ ਸੰਭਵ ਨਹੀਂ। ਹੋਵੇ ਵੀ ਕਿਵੇਂ, ਜਦ ਕਿ ਸ਼ੇਰਨੀ ਦਾ ਦੁੱਧ ਜਮਾਉਣ ਲਈ ਸੇਨੇ ਦੇ ਭਾਂਡੇ ਦੀ ਆਵੱਸ਼ਕਤਾ ਵਾਂਗ, ਪ੍ਰਭੂ ਦੇ ਨਿਵਾਸ ਤੇ ਪ੍ਰਕਾਸ਼ ਦਾ ਤੇਜ਼ ਝੱਲਣ ਲਈ ਪੂਰਨ ਸਤਿਗੁਰੂ ਦੇ ਰੱਬ-ਵਰਗੇ ਵਿਸ਼ਾਲ ਹਿਰਦੇ ਦੀ ਲੋੜ ਹੈ। ਸਤਿਗੁਰੂ ਦੀ ਲੋੜ ਤੇ ਮਹਾਨਤਾ ਬਾਰੇ ਨਿਰੰਕਾਰੀ ਸਤਿਗੁਰੂ ਜੀ ਦਾ ਆਪਣਾ ਫੁਰਮਾਨ ਹੈ:

ਪਉੜੀ ॥

ਬਿਨੁ ਸਤਿਗੁਰ ਕਿਨੈ ਨ ਪਾਇਓ, ਬਿਨੁ ਸਤਿਗੁਰ ਕਿਨੈ ਨ ਪਾਇਆ ॥

ਸਤਿਗੁਰ ਵਿਚਿ ਆਪੁ ਰਖਿਓਨੁ, ਕਰਿ ਪਰਗਟੁ ਆਖਿ ਸੁਣਾਇਆ ॥

ਸਤਿਗੁਰ ਮਿਲਿਐ ਸਦਾ ਮੁਕਤੁ ਹੈ, ਜਿਨਿ ਵਿਚਹੁ ਮੋਹੁ ਚੁਕਾਇਆ ॥

ਉਤਮੁ ਏਹੁ ਬੀਚਾਰੁ ਹੈ, ਜਿਨਿ ਸਚੇ ਸਿਉ ਚਿਤੁ ਲਾਇਆ ॥

ਜਗ ਜੀਵਨੁ ਦਾਤਾ ਪਾਇਆ ॥੫॥

(ਆਸਾ ਦੀ ਵਰ, ਪੰਨਾ ੮੯੯)

ਏਥੇ ਗੁਰੂ ਤੇ ਪਰਮੇਸ਼ਰ ਬ-ਜਾਹਰ ਦੋ ਵਿਅਕਤਿਤਵ ਹਨ; ਗੁਰੂ, ਗੋਬਿੰਦ ਰੂਪ ਹੈ, ਗੋਬਿੰਦ (ਅਕਾਲ ਪੁਰਖ) ਨਹੀਂ।

ਸ੍ਰੀ ਗੁਰੂ ਅਰਜਨ ਦੇਵ ਜੀ ਗੁਰੂ ਦੀ ਲੋੜ ਤੇ ਮਹਾਨਤਾ ਨੂੰ ਦਰਸਾਂਦੇ ਹੋਏ ਸਤਿਗੁਰੂ ਨੂੰ ਪਰਮੇਸ਼ਰ ਨਾਲ ਤੁਲਨਾ ਦੇਣ ਤਕ ਜਾਂਦੇ ਹਨ :

(ੳ) ਮਤ ਕੋ ਭਰਮਿ ਭੁਲੈ ਸੰਸਾਰਿ ॥

ਗੁਰ ਬਿਨੁ ਕੋਇ ਨ ਉਤਰਸਿ ਪਾਰਿ ॥੧॥ ਰਹਾਉ॥.....

ਗੁਰੂ ਕਰਤਾ ਗੁਰੂ ਕਰਣੈ ਜੋਗੁ ॥

ਗੁਰੂ ਪਰਮੇਸ਼ਰੁ ਹੈ ਭੀ ਹੋਗੁ ॥

ਕਹੁ ਨਾਨਕ ਪ੍ਰਭਿ ਇਹੈ ਜਨਾਈ ॥

ਬਿਨੁ ਗੁਰੂ ਮੁਕਤਿ ਨ ਪਾਈਐ ਭਾਈ ॥੪॥੫॥੭॥

(ਗਗੁ ਗੋੜ ਮ: ੫, ਪੰਨਾ ੯੯੯)

ਦਾਤਾ ਸੰਸਾਰ ਵਿਚ ਪਸਰਿਆ ਭਰਮ, ਸੰਸਾ ਅਬਵਾ ਬੇ-ਪ੍ਰਤੀਤੀ ਹੀ ਸਾਰੇ ਦੁਖਾਂ ਕਲੋਸ਼ਾਂ ਤੇ ਅਧੋਗਤੀ ਦਾ ਮੂਲ ਕਾਰਨ ਮੰਨੇ ਗਏ ਹਨ। ਗੁਰਮਤਿ ਅਨੁਸਾਰ ਗੁਰੂ ਤੋਂ ਬਿਨਾਂ ਨਾਮ (ਨਿਰੰਕਾਰ) ਦੀ ਪ੍ਰਾਪਤੀ ਨਹੀਂ ਹੁੰਦੀ ਅਤੇ ਨਾ ਹੀ ਨਾਮ ਤੋਂ ਬਿਨਾਂ ਭਰਮ ਦੀ ਨਵਿਰਤੀ। ਅਰਸੀ ਅਰਸਾਦ ਹੈ :

(ੴ) ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ,

ਬਿਨੁ ਨਾਮੈ ਭਰਮੁ ਨ ਜਾਈ ॥.....

ਗੁਰੂ ਸੇਵੇ ਸੋ ਬੁਝੈ ਭਾਈ,

ਗੁਰ ਬਿਨੁ ਮਗੁ ਨ ਪਾਈ ॥.....

(ਸੌਗਠਨ ਮ: ੧, ਪੰਨਾ ੬੩੫)

ਮਨੁੱਖ ਦਾ ਮਨ ਬੜਾ ਚੰਚਲ ਤੇ ਅਵੈੜਾ ਹੈ। ਇਸ ਨੂੰ ਅਤੇ ਇਸ ਦੇ ਪੰਜਾਂ ਦੂਤਾਂ—

ਕਾਮ, ਕੋਧ, ਲੋਭ, ਮੋਹ, ਅਹੰਕਾਰ—ਦੀ ਮੁਹਕਮ ਤੇ ਹੱਠੀ ਫੌਜ ਨੂੰ ਵੱਸ ਕੀਤੇ ਬਗੈਰ ਸੁਖ
ਅਤੇ ਸ਼ਾਂਤੀ ਨਹੀਂ ਮਿਲਦੀ ਅਤੇ ਇਹ ਵੱਸ ਹੁੰਦੇ ਹਨ, ਗੁਰੂ ਦੀ ਸ਼ਰਨ ਪਿਆਂ :

ਜਬ ਗੁਰੂ ਮਿਲਿਆ, ਤਬ ਮਨੁ ਵਸਿ ਆਇਆ ॥

ਧਵਤ ਪੰਚ ਰਹੇ, ਗਰਿ ਧਿਆਇਆ ॥੨॥੪੩॥

(ਗੁਰੂ ਨਾਨਕ ਦੇਵ ਮ: ੪, ਪੰਨਾ ੧੬੫)

ਪਰਮਾਰਥ ਦੇ ਮਾਰਗ ਵਿਚ ਗੁਰੂ ਦੀ ਲੋੜ ਬਾਰੇ ਭਾਈ ਨੰਦ ਲਾਲ ਜੀ ਦਾ ਇਹ
ਕਬਨ ਬੜਾ ਭਾਵ-ਪੂਰਤ ਹੈ :

ਬਗੈਰ ਬਦਰੱਕਾ-ਇ ਇਥਕ, ਕੈ ਰਸੀ ਬਾ ਦੇਸੁ ।

(ਗਜ਼ਲ ੨੦)

[ਭਾਵ—ਪਿਆਰ ਦੇ ਮਾਰਗ ਵਿਚ ਰਹਿਬਰ (ਗੁਰੂ) ਤੋਂ ਬਿਨਾਂ ਕੋਈ ਵੀ ਹਗੀ-ਮਿੱਤਰ
ਤਕ ਨਹੀਂ ਪਹੁੰਚ ਸਕਿਆ ।]

ਗੁਰੂ ਦੇ ਗੁਣ ਤੇ ਕਰਤੱਵ

ਸੰਸਾਰ ਵਿਚ ਹਰ ਅਸਲ ਦੀ ਨਕਲ ਮਾਰੀ ਜਾਂਦੀ ਹੈ। ਜਿਤਨੀ ਕੋਈ ਵਸਤੂ ਵਧੇਰੇ
ਕੀਮਤੀ ਹੋਵੇਗੀ, ਉਤਨੀ ਹੀ ਉਸ ਦੀ ਨਕਲ ਵੀ ਵੱਧ ਵੱਜੇਗੀ। ਇਸ ਲਈ, ਮਨੁੱਖੀ
ਕਲਿਆਣ ਲਈ ਅਗਿਆਨ ਵਿਨਾਸ਼ਕ, ਗਿਆਨ-ਪ੍ਰਕਾਸ਼ਕ, ਸੱਤ ਉਪਦੇਸ਼ਟਾ,
ਪਰਉਪਕਾਰੀ ਅਤੇ ਸੇਵਕ ਦੇ ਹਿੱਤਾਂ ਲਈ ਤੱਤਪਰ ਰਹਿਣ ਵਾਲੇ ਕਾਮਲ ਸਤਿਗੁਰਾਂ ਦੇ
ਨਾਲ ਨਾਲ ਨਕਲੀ, ਲੋਭੀ, ਸੁਆਰਬੀ, ਪਾਖੰਡੀ, ਕੱਚੇ ਤੇ ਢੰਡੀ ਗੁਰੂਆਂ ਦੀ ਵੀ ਭਰਮਾਰ
ਰਹੀ ਹੈ। ਸ਼ਾਇਰ ਇਸ ਸੱਚ ਨੂੰ ਇਉਂ ਬਿਆਨਦਾ ਹੈ :

ਬੰਦੇ ਨਹੀਂ ਹੈਂ, ਜਿਤਨੇ ਗੁਰੂ ਹੈਂ ਜਹਾਨ ਮੈਂ ।

ਕਿਸ ਕਿਸ ਗੁਰੂ ਕੇ ਸਾਹਮਨੇ ਸਜਦਾ ਕਰੇ ਕੋਈ ?

ਸੋ, ਜਗਿਆਸੁ ਦੀ ਅਗਵਾਈ ਲਈ ਗੁਰਬਾਣੀ ਵਿਚ, ਅਸਲੀ ਤੇ ਨਕਲੀ ਗੁਰੂ
ਦੇ ਲੱਛਣ ਤੇ ਕਰਤੱਵ ਆਦਿ ਅੰਕਿਤ ਕਰਨ ਦਾ ਉਪਕਾਰ ਵੀ ਕੀਤਾ ਗਿਆ ਹੈ।

ਸਤਿਗੁਰੂ ਦਾ ਪਹਿਲਾ ਗੁਣ ਤਾਂ ਇਹ ਹੈ ਕਿ ਉਸ ਨੂੰ ਆਪ ਨਿਰੰਕਾਰ ਦੀ ਸੌਝੀ
ਹੋਵੇ ਤੇ ਉਹ ਸਦਾ ਵਾਹਿਗੁਰੂ ਨਾਲ ਅਭੇਦ ਤੇ ਇਕ-ਸੁਰ ਹੋ ਵਰਤੇ। ਐਸੇ ਗੁਰੂ ਦੀ ਸੰਗਤ
ਵਿਚ ਸਿਖ ਹਗੀ ਦੇ ਗੁਣ ਗਾਉਂਦਾ ਤੇ ਉਪਰਦਾ ਹੈ। ਗੁਰਵਾਕ ਹੈ :

ਸਤਿ ਪੁਰਖੁ ਜਿਨਿ ਜਾਨਿਆ, ਸਤਿਗੁਰੁ ਤਿਸ ਕਾ ਨਾਉ ॥

ਤਿਸ ਕੈ ਸੰਗਿ ਸਿਖੁ ਉਧਰੈ, ਨਾਨਕ ਹਰਿ ਗੁਨ ਗਾਉ ॥੧॥

(ਗੁਰੂ ਨਾਨਕ ਦੇਵ ਮ: ੪, ਪੰਨਾ ੨੯੬)

ਸਤਿਗੁਰੂ ਦੇ ਹੋਰ ਵਡੇ ਗੁਣ ਲੱਛਣ ਇਹ ਹਨ ਕਿ ਉਹ ਸਭ ਨੂੰ ਇਕ ਸਮਾਨ ਆਪਣੀ
ਪਿਆਰ-ਨਿੱਘ ਦੇਂਦਾ ਤੇ ਸਭ ਦਾ ਭਲਾ ਲੋਚਦਾ ਹੈ। ਉਹ ਆਪ ਅੰਦਰੋਂ-ਬਾਹਰੋਂ ਸੱਚਾ
ਤੇ ਸੱਚੇ ਆਚਾਰ ਵਾਲਾ ਹੁੰਦਾ ਹੋਇਆ, ਇਹ ਸੱਚ, ਸਿਖ ਨੂੰ ਦਿੜ੍ਹ ਕਰਾਉਂਦਾ ਹੈ। ਸਤਿਗੁਰੂ
ਦਾ ਇਕ ਵਡਾ ਗੁਣ ਇਹ ਵੀ ਹੈ ਕਿ ਉਸ ਦੇ ਦਰਸ਼ਨਾਂ ਨਾਲ ਦੂਜਾ ਭਾਉ ਦੂਰ ਹੁੰਦਾ
ਹੈ ਅਤੇ ਤਨ ਮਨ ਸੀਤਲ ਤੇ ਅਨੰਦਤ। ਉਹ, ਉਸਤਤ ਤੇ ਨਿੱਦਿਆ ਦੇ ਭਾਵਾਂ ਤੋਂ

ਉਚੇਰਾ ਵਿਚਰਦਾ ਅਤੇ 'ਨਾਮ' ਅਥਵਾ ਪਰਮ-ਪਦ ਦੀ ਦਾਤ ਬਖਸ਼ਦਾ ਹੈ। ਵੇਖੋ, ਐਸੇ ਆਦਰਸ਼ਕ ਸਤਿਗੁਰੂ ਤੋਂ ਚੌਥੇ ਗੁਰਦੇਵ ਕਿਵੇਂ ਕੁਰਬਾਨ ਹੋ ਰੋ ਜਾਂਦੇ ਹਨ :

ਵਾਹੁ ਵਾਹੁ, ਸਤਿਗੁਰੂ ਪੁਰਖੁ ਹੈ, ਜਿਨਿ ਸਚੁ ਜਾਤਾ ਸੋਇ ॥
ਜਿਤੁ ਮਿਲਿਐ ਤਿਥ ਉਤਰੈ, ਭਨੁ ਮਨੁ ਸੀਤਲੁ ਹੋਇ ॥.....
ਵਾਹੁ ਵਾਹੁ ਸਤਿਗੁਰੂ ਨਿਰਵੈਰੁ ਹੈ,
ਜਿਸੁ ਨਿੰਦਾ ਉਸਤਤਿ ਤੁਲਿ ਹੋਇ ॥.....
ਵਾਹੁ ਵਾਹੁ ਸਤਿਗੁਰੂ ਹੈ, ਜਿ ਸਚੁ ਦਿੜਾਏ ਸੋਇ ॥
ਨਾਨਕ, ਸਤਿਗੁਰ, ਵਾਹੁ ਵਾਹੁ, ਜਿਸ ਤੇ ਨਾਮੁ ਪਰਾਪਤਿ ਹੋਇ ॥੨॥
(ਸਲੋਕ ਵਾਰਾਂ ਤੇ ਵਧੀਕ ਮ: ੪, ਪੰਨਾ ੧੪੨੯)

ਤਥਾ— ਜਿਸੁ ਮਿਲਿਐ ਮਨਿ ਹੋਇ ਅਨੰਦੁ, ਸੋ ਸਤਿਗੁਰੂ ਕਹੀਐ ॥
ਮਨ ਕੀ ਦੁਬਿਧਾ ਬਿਨਸਿ ਜਾਇ, ਹਰਿ ਪਰਮ ਪਦੁ ਲਹੀਐ ॥੧॥
(ਗਊੜੀ ਬੈਰਾਗਣੀ ਮ: ੪, ਪੰਨਾ ੧੬੯)

ਹੋਰ— ਸੋ ਸਤਿਗੁਰੂ, ਜਿਸੁ ਰਿਦੈ ਹਰਿ ਨਾਉ ॥
(ਸੁਖਮਨੀ ਸਾਹਿਬ)

ਸੱਚਾ ਗੁਰੂ, ਸਿੱਖ ਤੋਂ ਠੱਗੀ ਠੱਗੀ ਦੇ ਦੰਭ ਪਖੰਡ ਦੁਆਰਾ ਮਾਇਆ ਠੱਗਾਣ ਦੀ ਥਾਂ, ਉਸ ਨੂੰ ਇਵੇਂ ਪਾਲਦਾ ਤੇ ਉਸ ਦੀ ਸੰਭਾਲ ਕਰਦਾ ਹੈ, ਜਿਵੇਂ ਮਾਤਾ ਆਪਣੇ ਪੁੱਤਰ ਦੇ ਮੂੰਹ ਪਾ ਕੇ ਪ੍ਰਸੰਨ ਹੁੰਦੀ ਹੈ। ਗੁਰੂ, ਸਿੱਖ ਦੇ ਲੋਕ ਤੇ ਪ੍ਰਲੋਕ ਸਵਾਰਦਾ, ਨਾਮ ਧਨ ਬਖਸ਼ਦਾ ਅਤੇ ਸਿੱਖ ਨੂੰ ਆਪਣੇ ਦਿਲ ਨਾਲ ਲਾ ਕੇ ਰੱਖਦਾ ਹੈ। ਗੁਰਵਾਕ ਹਨ :

(ਚ) ਜਿਉ ਜਨਨੀ ਸੁਭੁ ਜਣਿ ਪਾਲਤੀ, ਰਾਖੇ ਨਦਰਿ ਮਝਾਰਿ ॥....
ਤਿਉ ਸਤਿਗੁਰਿ ਗੁਰਸਿਖ ਰਾਖਤਾ, ਹਰਿ ਪ੍ਰੀਤਿ ਪਿਆਰਿ ॥੧॥
(ਗਊੜੀ ਬੈਰਾਗਣੀ ਮ: ੪, ਪੰਨਾ ੧੬੯)

(ਅ) ਮਾਤਾ ਪ੍ਰੀਤਿ ਕਰੇ, ਪੁਭੁ ਖਾਇ ॥
ਮੀਨੇ (ਮੱਛੀ ਨੂੰ) ਪ੍ਰੀਤਿ ਭਈ, ਜਲਿ ਨਾਇ ॥
ਸਤਿਗੁਰ ਪ੍ਰੀਤਿ, ਗੁਰਸਿਖ ਮੁਖਿ ਪਾਇ ॥੧॥
(ਗਊੜੀ ਗੁਆਰੇਰੀ ਮ: ੪, ਪੰਨਾ ੧੬੯)

(ਇ) ਸਤਿਗੁਰੂ ਸਿਖ ਕੀ ਕਰੈ ਪ੍ਰਤਿਪਾਲ ॥
ਸੇਵਕ ਕਉ ਗੁਰੁ ਸਦਾ ਦਇਆਲ ॥
ਸਿਖ ਕੀ ਗੁਰੂ, ਦੁਰਮਤਿ ਮਲੁ ਹਿਰੈ ॥
ਗੁਰ ਬਚਨੀ ਹਰਿ ਨਾਮੁ ਉਚਰੈ ॥
ਸਤਿਗੁਰੂ ਸਿਖ ਕੇ ਬੰਧਨ ਕਾਟੈ ॥
ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥
ਸਤਿਗੁਰੂ ਸਿਖ ਕਉ ਨਾਮੁ ਧਨੁ ਦੇਇ ॥
ਗੁਰ ਕਾ ਸਿਖੁ ਵਡਭਾਗੀ ਹੋ ॥
ਸਤਿਗੁਰੂ ਸਿਖ ਕਾ ਹਲੜੁ ਪਲੜੁ ਸਵਾਰੈ ॥
ਨਾਨਕ, ਸਤਿਗੁਰੂ ਸਿਖ ਕਉ ਜੀਅ ਨਾਲਿ ਸਮਾਰੈ ॥੧॥ (ਸੁਖਮਨੀ ਸਾਹਿਬ, ਪੰਨਾ ੨੯੯)

ਸਿੱਖ ਸਤਿਗੁਰਾਂ ਅਤੇ ਅੱਨ-ਮਹਾਂਪੁਰਖਾਂ ਨੇ ਜਗਿਆਸੂ ਲਈ ਅਸਲੀ ਗੁਰੂ ਦੇ ਗੁਣ ਅਤੇ ਕਰਤੋਵ ਇਤਨੀ ਸਪੱਸ਼ਟਤਾ ਤੇ ਵਿਸਥਾਰ ਨਾਲ ਬਿਆਨ ਕਰ ਕੇ, ਜਿਥੋਂ ਉਸ ਨੂੰ ਸਹੀ ਜੀਵਨ-ਸੇਧ ਦਿਤੀ ਹੈ, ਓਥੇ ਨਾਲ ਹੀ ਕੱਚੇ, ਪਖੰਡੀ, ਅੰਧੇ, ਅਗਿਆਨੀ ਅਤੇ ਅਖੰਡੀ ਗੁਰੂਆਂ ਦੇ ਢਹੇ ਚੜ੍ਹਨੋਂ ਵੀ ਸਾਵਧਾਨ ਕੀਤਾ ਹੈ। ਪਰੰਤੂ, ਦੁਖ ਦੀ ਗੱਲ ਇਹ ਹੈ ਕਿ ਨਕਲੀ ਗੁਰੂਆਂ ਦੀ ਇਤਨੀ ਭਰਮਾਰ ਅਤੇ ਵਿਖਾਵਾ ਇਤਨਾ ਲਿਸ਼ਕ-ਪੁਸ਼ਕ ਵਾਲਾ ਹੈ, ਅਤੇ ਜਨਤਾ ਇਤਨੀ ਭੋਲੀ ਹੈ ਕਿ 'ਮਰਜ਼ ਬੜ੍ਹਤਾ ਗਿਆ ਜੂ ਜੂ ਦਵਾ ਕੀ' ਵਾਲੀ ਹੋਣੀ ਵਰਤ ਰਹੀ ਹੈ। ਜਦ ਇਕ ਨਕਲੀ ਗੁਰੂ ਦੀ ਦੁਕਾਨ ਚਲ ਪੈਂਦੀ ਹੈ, ਤਾਂ ਮਕਰ ਨਾਲ ਦੁਨੀਆ ਲੁੱਟ ਕੇ 'ਸ਼ਕਰ ਨਾਲ ਰੋਟੀ ਖਾਣ' ਲਈ ਹੋਰ ਚੜ੍ਹਰ, ਦੰਭੀ, ਸੁਆਰਬੀ ਅਤੇ ਅਧਰਮੀ ਲੋਕਾਂ ਦੇ ਮੂੰਹ ਵੀ ਪਾਣੀ ਭਰ ਆਉਂਦਾ ਹੈ। ਸਹੀ ਤੇ ਸੱਚਾ ਗੁਰੂ ਬਣਨ ਲਈ ਕੋਈ ਪ੍ਰੇਰਿਅਤ ਦਾ ਸਰਟੀਫਿਕੇਟ ਤਾਂ ਹੈ ਨਹੀਂ, ਜੋ ਇਹਨਾਂ ਲਈ ਹਾਸਲ ਕਰਨਾ ਜ਼ਰੂਰੀ ਹੋਵੇ।

ਸੋ, ਇਹ ਦੂਧ-ਪੀਣੇ ਮਜ਼ਨੂੰ, ਲੋਕਾਈ ਦੀ ਪੀੜਾ ਹਰਨ ਹਿਤ ਧਰਮ, ਸਚਾਈ ਤੇ ਨੇਕੀ ਦੀ ਖਾਤਰ ਤੱਤੀਆਂ ਤਵੀਆਂ ਉੱਤੇ ਬੈਠਣ, ਸੀਸ ਬਲੀਦਾਨ ਕਰਨ, ਸਰਬੰਸ ਵਾਰਨ ਤੇ ਖੰਡਾ ਖੜਕਾਉਣ, ਆਰਿਆਂ ਨਾਲ ਚੀਰੇ ਜਾਣ ਅਤੇ ਬੰਦ ਬੰਦ ਕਟਾਉਣ ਆਦਿ ਦੀ ਪ੍ਰੇਕਿਆ ਵਿਚ ਪੈਣੋਂ ਤਾਂ ਰਹੇ। ਨਿਆਂ ਦੀ ਗੱਲ ਤਾਂ ਇਹ ਹੈ ਕਿ ਜੇ ਇਹਨਾਂ ਨਕਲੀ ਗੁਰੂਆਂ ਨੇ, ਜਗਤ-ਗੁਰੂ ਨਾਨਕ ਦੇਵ ਜੀ ਦੇ ਸਰੂਪ ਹੋਣ, ਸਰੋਂ ਉਨ੍ਹਾਂ ਨੂੰ ਪਿੱਛੇ ਪਾ ਕੇ ਆਪਣੇ ਆਪ ਨੂੰ ਉਹਨਾਂ ਤੋਂ ਵੀ ਉਚੇਰਾ ਹੋਣ ਦਾ ਦਾਅਵਾ ਕਰਨਾ ਤੋਂ ਦਮ ਮਾਰਨਾ ਹੈ ਤਾਂ ਨਿਤਰਨ ਇਹ ਉਹਨਾਂ ਦੀ ਜੋਤਿ ਤੇ ਜੁਗਤੀ ਵਾਲੇ ਗੁਰੂ ਸਾਹਿਬਾਨ ਵਾਂਗ, ਅਧਰਮ ਤੇ ਪੱਕੇ ਦੇ ਟਾਕਰੇ ਲਈ। ਕੀ ਅੱਜ, ਰਾਜੇ ਸ਼ੀਹ ਤੇ ਕਸਾਈ ਅਤੇ ਮੁਕੱਦਮ ਕੁੱਤੇ ਨਹੀਂ ? ਕੀ ਸੱਚ ਦੇ ਚੰਦਰਮਾ ਦਾ ਕੂੜ ਦੀ ਅਮਾਵਸ ਦੇ ਕਾਰਨ ਅਭਾਵ ਨਹੀਂ ਹੋ ਚੁੱਕਿਆ ? ਕੀ ਅੱਜ ਕੌਮੀਅਤ, ਦੇਸ਼, ਜਾਤੀ, ਰੂਪ-ਰੰਗ ਅਤੇ ਨਸਲ ਦੇ ਵਿਤਕਰੇ ਮਨੁੱਖੀ ਸਮਾਨਤਾ ਨੂੰ, ਲੀਰੇ ਲੀਰ ਨਹੀਂ ਕਰ ਰਹੇ ? ਇਹ ਤੇ ਹੋਰ ਬਹੁਤ ਕੁਝ ਅਨ-ਸੁਖਾਵਾਂ ਵਾਪਰ ਰਿਹਾ ਹੈ, ਸੱਚੇ-ਆਚਾਰ ਦੀ ਅਣਹੋਦ ਦੇ ਕਾਰਨ; ਪਰੰਤੂ, ਇਹ ਦੰਭੀ, ਪਖੰਡੀ ਤੇ ਦੁੱਧ-ਪੀਣੇ ਮਜ਼ਨੂੰ-ਗੁਰੂ, ਮਸਤ ਹਨ ਆਪਣੀ ਕੂੜੀ ਪ੍ਰਭਤਾ ਅਤੇ ਐਸ਼-ਪ੍ਰਸਤੀ ਵਿਚ; ਇਹ ਸੁੱਤੇ ਪਏ ਹਨ ਮਾਨ ਵਡਿਆਈ ਅਤੇ ਹਉਮੈ ਦੇ ਦੀਰ੍ਘ ਰੋਗ ਦੀ ਨੀਦ ਵਿੱਚ। ਸਿੱਖ ਸਤਿਗੁਰੂਆਂ ਦਾ ਜੀਵਨ ਸੱਚ, ਸੋਜ਼, ਤੜਪ, ਕੁਰਬਾਨੀ ਤੇ ਬੇਕਰਾਰੀ ਦਾ ਜੀਵਨ ਸੀ, ਜਦ ਕਿ ਇਹਨਾਂ ਭੱਦਰ-ਪੁਰਸ਼ਾਂ ਦਾ ਚੇਲਿਆਂ, ਸ਼ਰਧਾਲੂਆਂ ਤੋਂ ਮਾਠੀ ਮਾਇਆ ਨਾਲ ਮੌਜ਼ਾਂ ਮਾਨਣ ਤੇ ਐਸ਼-ਬਹਾਰਾਂ ਕਰਨ ਦਾ। ਇਹ ਤਾਂ : 'ਖਾਕ ਰਾ ਚਿ ਨਿਸਥਤ ਅਸਤ ਬਾ ਆਲਮਿ ਪਾਕ' ਵਾਲੀ ਗੱਲ ਹੈ, ਇਨ੍ਹਾਂ ਧਰਮ, ਸਚਾਈ ਤੇ ਲੋਕਾਈ ਦੇ ਵੈਰੀਆਂ ਦੀ।

ਅੰਤ ਵਿਚ, ਅਸੀਂ ਸ਼ਬਦ ਤੇ ਦੇਹ-ਧਾਰੀ ਗੁਰੂ ਦੇ ਸੰਬੰਧ ਵਿਚ ਇਸ਼ਾਰੇ ਮਾੜ੍ਹ, ਇਤਨਾ ਹੀ ਬਿਨੈ ਕਰਨਾ ਹੈ ਕਿ ਆਖਰ ਸਾਨੂੰ ਆਪਣੇ ਭਾਵ ਪਰਗਟ ਕਰਨ ਲਈ ਬੋਲੀ, ਸ਼ਬਦ ਜਾਂ ਬਾਣੀ ਦਾ ਹੀ ਆਸਰਾ ਲੈਣਾ ਪੈਂਦਾ ਹੈ। ਦੇਹਾਂ ਤਾਂ ਸਦਾ ਸਭ ਦੀਆਂ ਬਿਨਸਣਹਾਰ

1. ਜੋ ਸਿੱਖ ਖਾਲਸੇ ਸ੍ਰੀ ਅਕਾਲ ਪੁਰਖ ਕੇ ਹੋਵੇਗੇ, ਸੋ ਸਿਵਾਇ ਸ੍ਰੀ ਅਕਾਲ ਪੁਰਖ, ਦੂਸਰੇ ਮਨੁੱਖ ਕੇ ਜਾਮੇ ਕੋ ਨਾ ਜਾਣੇਗੇ। ਕਈ ਗੁਰੂ ਕੂਠੇ ਸਦਾਵਹਿੰਗੇ, ਪਰ ਓਇ ਨਹੀਂ ਮੰਨਹਿੰਗੇ। (ਪ੍ਰਮ ਸੁਮਾਰਗ)

ਹਨ; ਪਰੰਤੂ ਸ਼ਬਦ ਜਾਂ ਬਾਣੀ ਨਿਹਚਲ ਹੈ। ਇਹੀ ਕਾਰਨ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਜ ਵੀ ਸ਼ਬਦ-ਰੂਪ ਵਿਚ ਮਨੁੱਖਤਾ ਦੀ ਅਗਵਾਈ ਕਰ ਰਹੇ ਹਨ, ਜਦ ਕਿ ਇਨ੍ਹਾਂ ਦੇ ਰਚਣਹਾਰੇ ਦੇਹ ਕਰਕੇ ਸਾਡੇ ਵਿਚੋਂ ਅਲੋਪ ਹਨ।¹

ਅੰਜੀਲ, ਕੁਰਾਨ, ਗੀਤਾ ਆਦਿ ਸਭ ਧਾਰਮਕ ਗ੍ਰੰਥ ਕੀ ਹਨ? ਸ਼ਬਦਾਂ ਦਾ ਸੰਗਹਿ। ਸ਼ਬਦ ਨਿਹਚਲ ਹੈ। ਸ਼ਬਦ, ਨਾਮ, ਸੱਚ ਅਤੇ ਗੁਰਬਾਣੀ ਸਮ-ਅਰਥਕ ਹਨ। ਸ਼ਕਤਿ ਖਿਆਲ ਵਿਚ ਹੈ, ਦੇਹਾਂ ਤਾਂ ਸਭ ਦੀਆਂ ਇਕ-ਸਮਾਨ ਪੰਜਾਂ ਤੱਤਾਂ ਦੀਆਂ ਹਨ।

ਸੋ, ਜੀਵਨ-ਸੰਗਰਾਮ ਵਿਚ ਪੁੱਗ ਚੁਕੇ ਅਤੇ ਸਫਲ ਚੜ੍ਹੇ ਅਕਾਲ ਰੂਪ ਸਤਿਗੁਰੂਆਂ ਦੀ ਸ਼ਬਦ-ਰੂਪ ਵਿਚ ਸਾਂਭੀ ਜੋਤਿ ਤੇ ਜੁਗਤੀ ਹੀ ਸਦਾ ਸਦਾ ਲਈ ਭੁੱਲੀ ਭਟਕੀ ਲੋਕਾਈ ਦੀ ਸਫਲ ਅਗਵਾਈ ਕਰ ਸਕਣ ਦੀ ਸਮਰੱਥਾ ਰਖਦੀ ਹੈ।² ਸਿੱਖ ਨੇ 'ਗੁਰਬਾਣੀ ਇਸੁ ਜਗ ਮਹਿ ਚਾਨਣੁ' ਦੇ ਮਹਾਂ ਵਾਕ ਨੂੰ ਸਮਝਣਾ ਹੈ ਅਤੇ—

ਬਾਣੀ ਗੁਰੂ, ਗੁਰੂ ਹੈ ਬਾਣੀ, ਵਿਚਿ ਬਾਣੀ ਅੰਮ੍ਰਿਤੁ ਸਾਰੇ॥
ਗੁਰੂ, ਬਾਣੀ ਕਹੈ, ਸੇਵਉ ਜਨੁ ਮਾਨੈ, ਪਰਤਖਿ ਗੁਰੂ ਨਿਸਤਾਰੇ॥੫॥

(ਸਾਰੰਗ ਮ: ੪, ਪੰਨਾ ੯੯੨)

ਦੇ ਸਿਧਾਂਤ ਨੂੰ ਮਨ, ਬਚਨ ਤੇ ਕਰਮ ਕਰ ਕੇ ਅਪਨਾਉਣਾ ਹੈ।

ਬਸ, ਏਸੇ ਵਿਚ ਹੀ ਪੂਰਨ ਮਨੁੱਖ ਅਥਵਾ ਗੁਰਸਿੱਖ ਦੇ ਸਫਲ, ਸੁਖਦਾਈ ਅਤੇ ਸੰਤੁਸ਼ਟ ਜੀਵਨ ਦਾ ਭੇਦ ਬੰਦ ਹੈ।

1. In the beginning was the Word, the Word was with God, Word was God.

(John's Bible)

2. ਅੰਡ ਬਿਨਾਸੀ, ਜੇਰ ਬਿਨਾਸੀ, ਉਤਭੁਜ, ਸੇਤ ਬਿਨਾਧਾ॥

ਚਾਰਿ ਬਿਨਾਸੀ, ਖਟਹਿ ਬਿਨਾਸੀ, ਇਕਿ ਸਾਧ ਬਚਨ ਨਿਹਚਲਾਧਾ॥੨॥

ਰਾਜ ਬਿਨਾਸੀ, ਤਾਮ ਬਿਨਾਸੀ, ਸਾਤਕੁ ਭੀ ਬੇਨਾਧਾ॥

ਦਿਸਟਿਆਨ ਹੈ ਸਗਲ ਬਿਨਾਸੀ, ਇਕਿ ਸਾਧ ਬਚਨ ਆਗਾਧਾ॥੩॥.....

ਪਾਇਓ ਨ ਜਾਈ ਕਹੀ ਭਾਂਤਿ ਰੇ ਪ੍ਰਭੂ, ਨਾਨਕ, ਗੁਰ ਮਿਲਿ ਲਾਧਾ॥੪॥੬॥

(ਸਾਰੰਗ ਮ: ੫, ਪੰਨਾ ੧੨੦੮)

ਗੁਰਬਾਣੀ

ਸ੍ਰੀ ਗੁਰੂ ਨਾਨਕ ਦੇਵ ਅਥਵਾ ਉਹਨਾਂ ਦੀ ਜੋਤਿ ਬਾਕੀ ਸਤਿਗੁਰ ਸਾਹਿਬਾਨ ਅਕਾਲ ਪੁਰਖ ਨਾਲ ਸਦਾ ਇਕ-ਸੁਰ ਹੋ ਵਿਚਰੇ। ਇਸ ਇੱਕ-ਮਿਕਤਾ ਵਾਲੀ ਅਵਸਥਾ ਵਿਚ ਵਾਹਿਗੁਰੂ ਦੀ ਪੇਰਨਾ ਨਾਲ ਜੋ ਅਨੁਭਵੀ ਬਾਣੀ ਪਰਗਟ ਹੋਈ, ਉਸ ਨੂੰ ਗੁਰਬਾਣੀ ਦੀ ਸੰਗਿਆ ਦਿੱਤੀ ਗਈ। ਸਤਿਗੁਰਾਂ ਦੇ ਪਰਮ ਪਿਵਿੱਤਰ ਤੇ ਨਿਰਮਲ ਹਿਰਦੇ ਉੱਪਰ 'ਆਮਦ' ਉਤੇ ਉਤਰੀ ਇਸ ਬਾਣੀ ਨੂੰ ਨਿਰਕਾਰੀ ਬਾਬੇ ਨੇ 'ਬਾਣੀ ਆਈ' ਕਰਕੇ ਦੱਸਿਆ ਹੈ। ਗੁਰਮਤਿ ਦੇ ਇਸ ਬੁਨਿਆਦੀ ਨੁਕਤੇ ਨੂੰ ਸਪੱਸ਼ਟ ਕਰਨ ਲਈ ਕਿ ਦਸੋਂ ਸਤਿਗੁਰੂ ਇਕ ਜੋਤਿ ਹਨ, ਉਹ ਆਤਮਾ ਕਰਕੇ ਪਰਮਾਤਮਾ ਨਾਲ ਅਭੇਦ ਸਨ। ਧੁਰ ਦਰਗਾਹੋਂ 'ਆਈ' ਇਹ ਗੁਰਬਾਣੀ ਹੀ ਸਤਿਗੁਰਾਂ ਦੀ ਆਤਮਾ ਹੈ, ਉਹਨਾਂ ਦੀ ਆਤਮਾ ਦਾ ਪ੍ਰਕਾਸ਼ ਹੈ, ਸੱਚੀ ਹੈ, ਅਤੇ ਉਨਮਨ ਤੇ ਇਕ-ਸੁਰਤਾ ਵਿਚ ਰਚਿਆ 'ਪਾਕ ਕਲਾਮ' ਹੈ, ਇਹ ਕੁਝ ਕੁ ਪ੍ਰਮਾਣ ਹਾਜ਼ਰ ਹਨ :

(ੳ) ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੇ ॥

(ਤਿਲੰਗ ਮ: ੧, ਪੰਨਾ ੨੨੨)

(ਅ) ਸਚ ਕੀ ਬਾਣੀ ਨਾਨਕੁ ਆਖੈ, ਸਚੁ ਸੁਣਾਇਸੀ ਸਚ ਕੀ ਬੇਲਾ ॥੨॥

(ਤਿਲੰਗ ਮ: ੧, ਪੰਨਾ ੨੨੩)

(ੳ) ਤਾ ਮੈ ਕਹਿਆ ਕਹਣੁ, ਜਾ ਤੁਐ ਕਹਾਇਆ ॥੨॥

(ਵਡਹੰਸ ਮ: ੧, ਪੰਨਾ ੫੬੬)

(ਸ) ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥

(ਸੰਗਠ ਮ: ੫, ਪੰਨਾ ੬੨੮)

(ਹ) ਬਾਣੀ ਗੁਰੂ, ਗੁਰੂ ਹੈ ਬਾਣੀ, ਵਿਚਿ ਬਾਣੀ ਅੰਮ੍ਰਿਤੁ ਸਾਰੇ ॥

ਗੁਰੂ, ਬਾਣੀ ਕਹੈ, ਸੇਵਕੁ ਜਨੁ ਮਾਨੈ, ਪਰਤਖਿ ਗੁਰੂ ਨਿਸਤਾਰੇ ॥੫॥

(ਨਟ ਮ: ੪, ਪੰਨਾ ੯੯੨)

(ਕ) ਹਉ ਆਪਹੁ ਬੇਲਿ ਨ ਜਾਣਦਾ, ਮੈ ਕਹਿਆ ਸਭੁ ਹੁਕਮਾਉ ਜੀਉ ॥

(ਸੂਹੀ ਮ: ੫, ਪੰਨਾ ੨੬੩)

(ਖ) ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ,

ਹਰਿ ਕਰਤਾ ਆਪਿ ਮੁਹਹੁ ਕਦਾਇ ॥੨॥ (੧੪)

(ਗਊੜੀ ਕੀ ਵਾਰ ਮ: ੪, ਪੰਨਾ ੩੦੮)

(ਗ) ਇਹ ਬਾਣੀ ਮਹਾ ਪੁਰਖ ਕੀ, ਨਿਜ ਘਰਿ ਵਾਸਾ ਹੋਇ ॥੪੦॥

(ਗਮਕਲੀ ਮ: ੧, ਪੰਨਾ ੯੩੫)

(ਘ) ਗੁਰ ਮੁਰਤਿ ਗੁਰ ਸਬਦ ਹੈ, ਸਾਧ ਸੰਗਤਿ ਵਿਚ ਪਰਗਠੀ ਆਇਆ ॥

(ਭਾ: ਗੁ: ਵਾਰ ੨੪, ਪਉੜੀ ੨੪)

(ਝ) ਜੋਤਿ ਓਹਾ ਸੁਗਤਿ ਸਾਇ, ਸਹਿ ਕਾਇਆ ਫੇਰਿ ਪਲਟੀਐ ॥

(ਵਾਰ ਸਤਾ ਬਲਵੰਡ, ਪੰਨਾ ੯੬੬)

(ਚ) ਗੁਰ ਨਾਨਕ ਅੰਗਦ ਕਰ ਜਾਨਾ ॥

ਅੰਗਦ ਅਮਰਦਾਸ ਪਹਿਚਾਨਾ ॥

ਅਮਰ ਦਾਸ ਰਾਮ ਦਾਸ ਕਹਾਇਓ ॥

ਸਾਧਨ ਲਖਾ ਮੁੜ ਨਹ ਪਾਇਓ ॥

ਜਿਨ ਜਾਤਾ ਤਿਨ ਹੀ ਸਿਧ ਪਾਈ ॥

ਬਿਨ ਜਾਣੇ ਸਿਧ ਹਾਥ ਨ ਆਈ ॥

(ਬਚਿੜ੍ਹ ਨਾਟਕ)

(ਛ) ਗੁਰ ਮੇ ਸਬਦ ਹੈ, ਸਬਦ ਮਾਹਿ ਸਤਿਗੁਰ,

ਨਿਰਗੁਨ ਸਗੁਨ ਗਯਾਨ ਧਯਾਨ ਸੁ ਬੁਝਾਵੈ ਜੀ ॥

(੬੦੯ ਕਬਿਤ, ਭਾ: ਗੁ:)

ਸੇ, ਗੁਰਬਾਣੀ-ਸ਼ੋਗਰ ਵਿੱਚੋਂ ਨਿਰਮਲ ਕਰਣੀ ਦੇ ਰਤਨ ਚੁਗਣ ਲਈ ਇਹ ਨਿਸਚਾ ਹੋਣਾ ਅਵੱਸਕ ਹੈ ਕਿ ਗੁਰਬਾਣੀ ਸਤਿਗੁਰਾਂ ਦਾ ਅਨੁਭਵ ਹੈ, ਉਹਨਾਂ ਦੀ ਆਤਮਾ ਹੈ, ਜੋਤਿ ਹੈ। ਜਿਵੇਂ ਸ੍ਰੀ ਅਕਾਲ ਪੁਰਖ ਕੁਲ ਕਾਇਨਾਤ ਦੇ ਕਾਦਰ ਦੀ 'ਮਹਾਂ ਜੋਤਿ' ਅਥਵਾ ਪਰਮ-ਆਤਮਾ, ਸੂਖਮ ਰੂਪ ਵਿੱਚ ਆਪਣੇ ਅਸਥੂਲ ਸਰੂਪ, 'ਕੁਦਰਤਿ' ਵਿੱਚ ਵਿਆਪ ਤੇ ਧਾਰ ਰਹੀ ਹੈ, ਇਸੇ ਤਰ੍ਹਾਂ ਮੌਢੀ ਬਾਬੇ ਦੀ ਨਿਰੰਕਾਰੀ ਜੋਤਿ ਵੀ ੨੩੯ ਕੁ ਸਾਲ ਸਰੀਰ ਧਾਰ ਕੇ ਗੁਰਬਾਣੀ ਵਿਚ ਦਰਸਾਏ ਅਮੁੱਲ ਸਿਧਾਂਤਾਂ ਨੂੰ ਜੀਵਨ-ਲੀਲਾ ਦੁਆਰਾ ਪ੍ਰਕਾਸ਼ਦੀ ਤੇ ਜਲਵੇ ਪੈਦਾ ਕਰਦੀ ਹੋਈ, ਅੰਤ ਨੂੰ, ਮਨੁੱਖ ਦੀ ਸੰਤੁਲਤ ਜੀਵਨ-ਤੌਰ ਤੇ ਸਦੀਵੀ ਅਗਵਾਈ ਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਰੂਪ ਵਿੱਚ ਸਥਾਪਤ ਕਰ ਦਿੱਤੀ ਗਈ। ਪੰਥ ਇਸ ਦਾ ਅਸਥੂਲ ਰੂਪ ਹੈ। ਇਹ ਕਾਦਰ ਤੋਂ ਕੁਦਰਤ, ਸੂਖਮ ਤੇ ਅਸਥੂਲ ਅਤੇ ਜੋਤਿ ਤੇ ਸਰੀਰ ਦਾ ਅਜ਼ਲੀ (ਮੁੱਢ ਕਦੀਮੀ) ਮੇਲ ਇਕ ਦੂਜੇ ਦੇ ਪ੍ਰਗਟਾਅ ਲਈ ਜ਼ਰੂਰੀ ਹੈ। ਇਨ੍ਹਾਂ ਦੋਹਾਂ ਵਿੱਚੋਂ ਸਰਦਾਰੀ ਜੋਤਿ ਦੀ ਹੈ। ਜੋ ਆਤਮਾ, ਜੋਤਿ ਜਿੰਨੀ ਪਰਮ ਆਤਮਾ ਨਾਲ ਇਕ-ਸੁਰ ਹੋਵੇਗੀ, ਉਸ ਦੀ ਬਾਣੀ ਓਨੀ ਹੀ ਅਨੁਭਵੀ ਤੇ ਪ੍ਰਭਾਵਸ਼ਾਲੀ ਹੋਵੇਗੀ। ਚੇਤੇ ਰਹੋ, ਜੋਤਿ ਮੁਖ ਹੈ ਅਤੇ ਸਰੀਰ ਅਥਵਾ ਪਸਾਰਾ ਗੈਣ। ਪਰੰਤੂ, ਇਨ੍ਹਾਂ ਦੋਹਾਂ ਸਰੂਪਾਂ ਵਿੱਚ ਪਰਮਾਤਮਾ 'ਆਪ' ਵਰਤਦਾ ਹੈ :

(ੴ) ਨਿਰਗੁਨ ਆਪਿ, ਸਰਗੁਨ ਭੀ ਓਹੀ ॥

ਕਲਾ ਧਾਰਿ ਜਿਨ ਸਗਲੀ ਮੋਹੀ ॥

(ਗਉੜੀ ਸੁਖਮਨੀ ਮ: ੫, ਪੰਨਾ ੨੮੭)

(ਅ) ਤੂੰ ਪੇਛੂ, ਸਾਖ ਤੇਰੀ ਫੂਲੀ ॥

ਤੂੰ ਸੂਖਮੁ ਹੋਆ ਅਸਥੂਲੀ ॥੧॥

(ਮਾਝ ਮ: ੫, ਪੰਨਾ ੧੦੨)

ਇਕ ਸ਼ਾਇਰ ਨੇ ਸੂਖਮ ਤੇ ਅਸਥੂਲ ਦੇ ਇਸ ਅਦਭੂਤ ਤੇ ਕੁਦਰਤੀ ਮੇਲ ਨੂੰ ਇਉਂ

ਕਲਮ-ਬੰਦ ਕੀਤਾ ਹੈ :

ਲਤਾਫਤ¹, ਬੇਕਸਾਫਤ², ਜਲਵਾ ਪੈਦਾ ਕਰ ਨਹੀਂ ਸਕਤੀ। ਚਮਨ ਜੰਗਾਰ ਹੈ, ਆਈਨਾ-ਇ-ਬਾਦਿ ਬਹਾਰੀ ਕਾ।

[ਭਾਵ—ਅਸਥੂਲਤਾ ਤੋਂ ਬਿਨਾਂ ਸੁਖਮਤਾ ਲਈ ਆਪਣਾ ਪ੍ਰਗਟਾਅ ਕਰਨਾ ਅਸੰਭਵ ਹੈ; ਜਿਵੇਂ ਬਹਾਰ ਦੀ ਪੌਣ ਲਈ ਫੁਲਵਾੜੀ ਦਾ ਹੋਣਾ ਉਸੇ ਤਰ੍ਹਾਂ ਜ਼ਰੂਰੀ ਹੈ, ਜਿਵੇਂ ਸੀਸੇ ਪਿਛਲਾ ਜੰਗਾਲ !]

ਗੁਰਬਾਣੀ (ਸ਼ਬਦ) ਦੀ ਇਸ ਮਹੱਤਤਾ ਬਾਰੇ ਸਾਦਿਕ ਸਿੱਖਾਂ, ਹੱਕ-ਪ੍ਰਸਤਾਂ ਅਤੇ ਮਨੋ-ਵਿਗਿਆਨੀਆਂ ਵਿਚ ਰਾਏ ਦਾ ਕੋਈ ਅੰਤਰ ਨਹੀਂ। ਮਹਾਂਪੁਰਖਾਂ ਦੀ ਬਾਣੀ ਜਗਿਆਸੂ ਨੂੰ ਅਵੱਸ਼ ਆਪਣੇ ਨਿੱਜ ਸਰੂਪ ਵਿਚ ਟਿਕਾਅ ਦੇਣ ਦੀ ਸਮਰੱਥਾ ਰਖਦੀ ਹੈ। ਸੰਸਾਰ ਵਿਚ ਜੋ ਵੀ ਕਲੇਸ਼, ਦੁੱਖ ਜਾਂ ਸੰਕਟ ਵਾਪਰ ਰਿਹਾ ਹੈ, ਉਸ ਦਾ ਕਾਰਨ ਕੇਵਲ ਗੁਰਬਾਣੀ-ਪ੍ਰਕਾਸ਼-ਹੀਣਤਾ, ਅਗਿਆਨਤਾ, ਅੰਧਕਾਰ³, ਹਉਮੈ, ਭਰਮ ਜਾਂ ਭੁਲੇਖਾ ਅਥਵਾ ਆਪੇ⁴ ਤੇ ਮੂਲ ਦੀ ਸੂਝ-ਬੂਝ ਦਾ ਅਭਾਵ ਹੈ। ਭਾਈ ਨੰਦ ਲਾਲ ਜੀ ‘ਰੋਜਾ’ ਐਸੇ ਇਨਸਾਨ ਉਤੇ, ਜੋ ਆਪਣੇ ਉੱਤੇ ਇਹ ਪ੍ਰਸ਼ਨ ਨਹੀਂ ਕਰਦਾ ਕਿ ‘ਮੈਂ ਕੌਣ ਹਾਂ’ ਇਉਂ ਅਫਸੋਸ ਕਰਦੇ ਹਨ :

ਗਾਹੇ, ਬਖੇਬ ਰਾਹ ਨ ਬੁਰਦਮ, ਕਿ ਕੀਸਤਮ।
ਐ ਵਾਏ ! ਨਕਦਿ ਜ਼ਿੰਦਗੀਅਮ, ਰਾਏਗਾਂ ਗੁਜ਼ਬਤ।

[ਭਾਵਾ-ਰਥ—ਮੈਂ ਕਦੀ ਆਪਣੇ ਆਪ ਨੂੰ ਇਸ ਰਸਤੇ ਉੱਤੇ ਨਹੀਂ ਲਿਆਇਆ ਕਿ ਮੈਂ ਕੌਣ ਹਾਂ। ਅਫਸੋਸ ! ਮੇਰੇ ਜੀਵਨ ਦੀ ਪੂੰਜੀ ਅਜਾਈ ਬਰਬਾਦ ਹੋ ਗਈ।]

ਸੋ, ਸਫਲ ਜੀਵਨ ਲਈ ਇਸ ‘ਮੈਂ’ ਨੂੰ ਜਾਣਨਾ, ਇਸ ਦਾ ਅਭਾਵ ਕਰ ਕੇ ‘ਆਪੇ ਦਾ’ ਗਿਆਨ-ਦੀਪ ਜਗਾਉਣਾ ਜ਼ਰੂਰੀ ਹੈ। ਇਹ ਗੁਰਬਾਣੀ ਅਥਵਾ ਗੁਰੂ-ਜੋਤਿ ਦੇ ਪ੍ਰਕਾਸ਼ ਤੋਂ ਹੀ ਹੋ ਸਕਦਾ ਹੈ। ਬੁਝਿਆਂ ਦੀਪਾਂ ਨੇ ਕਦੀ ਲੋਅ-ਹੀਨ ਦੀਪਾਂ ਨੂੰ ਰੋਸ਼ਨੀ ਨਹੀਂ ਦਿੱਤੀ। ਸਭ ਕੁਝ ਗਵਾ ਕੇ ਹੋਸ਼ ਵਿਚ ਆਉਣ ਅਤੇ ਅੰਤ ਨੂੰ ਪਸਚਾਤਾਪ ਕਰਨ ਵਾਲੇ ਭੋਲੇ ਜਗਿਆਸੂ-ਜਨਾਂ ਨੂੰ ਕਿਸੇ ਵੀ ਧਾਰਮਕ ਆਗੂ ਅੱਗੋ, ਦਿਲ ਦਿਮਾਗਾ ਤੇ ਆਪਾ ਸਮਰਪਣ ਕਰਨ ਤੋਂ ਪਹਿਲਾਂ, ‘ਵਸਤ’ ਸਿਵਾਣ ਕੇ ਜ਼ਿੰਦਗੀ ਦਾ ਵਣਜ ਕਰਨਾ ਉਚਿਤ ਹੈ। ਸਤਿਪੁਰਖਾਂ ਨੂੰ ਜਾਣਨ ਵਾਲੇ ਸਤਿਗੁਰੂ ਦੀ ਬਾਣੀ ਹੀ ਸੱਚੀ ਤੇ ਕਲਿਆਣਕਾਰੀ ਹੈ। ਜਿਨ੍ਹਾਂ ਦਾ ਚਿੱਤ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜਾ ਦੇ ਅੰਮ੍ਰਿਤ

1. ਸੁਖਮਤਾਈ।
2. ਅਸਥੂਲਤਾ ਤੋਂ ਬਿਨਾਂ।
3. ਅੰਧਕਾਰ ਸੁਖ ਕਬਹਿ ਨ ਸੋਈ ਹੈ॥ ਰਾਜਾ ਰੰਗੁ ਦੋਊ ਮਿਲਿ ਰੋਈ ਹੈ॥੧॥ (ਪੰਨਾ ੩੨੫)
4. ਮਨ ਤੂੰ ਜੋਤਿ ਸਰੂਪ ਹੈ ਅਪਣਾ ਮੂਲ ਪਛਾਣੁ॥੫॥ (ਪੰਨਾ ੪੪੯)
5. ਪਹਿਲਾ ਵਸਤੁ ਸਿਵਾਣ ਕੈ ਤਾਂ ਕੀਚੈ ਵਾਪਾਰੁ॥ (ਮ: ੧, ਪੰਨਾ ੧੪੧੦)
6. ਸਤਿ ਪੁਰਖ ਜਿਨ ਜਾਨਿਆ ਸਤਿਗੁਰੁ ਤਿਸ ਕਾ ਨਾਉ॥੬॥ (ਸੁਖਮਨੀ ਸਾਹਿਬ)

ਬਚਨਾਂ ਅਨੁਸਾਰ, ਮਾਇਆ¹ ਨੇ ਚੁਰਾ ਅਥਵਾ ਠੱਗ ਲਿਆ ਹੈ, ਉਹ ਕੱਚੇ ਗੁਰੂ ਹਨ² ਤੇ ਉਨ੍ਹਾਂ ਦੀ ਬਾਣੀ ਵੀ ਕੱਚੀ ਹੈ। ਸੋ, ਰੱਬੀ ਬਾਣੀ, ‘ਪੁਰ ਕੀ ਬਾਣੀ’ ਜਾਂ ‘ਸਚ ਕੀ ਬਾਣੀ’ ਅਤੇ ‘ਕਚੀ ਬਾਣੀ’ ਦੀ ਕਸਵੱਟੀ, ਪਰਖ ਜਾਂ ਹਕੀਕਤ ਇਹ ਹੈ ਕਿ ਉਸ ਬਾਣੀ ਨੂੰ ਕਿਸ ਆਤਮਾ ਦੀ ਛੂਹ ਪ੍ਰਾਪਤ ਹੈ, ਅਥਵਾ ਉਹ ਕੈਸੀ ਆਤਮਾ ਦਾ ਪ੍ਰਕਾਸ਼ ਹੈ। ਸਤਿਗੁਰੂ ਦੀ ਗੀਤੇ ਉਨ੍ਹਾਂ ਦੇ ਸਮੇਂ ਹੀ ਬਹੁਤੇਰਿਆਂ ਨੇ ਕੱਚ-ਪਿੱਚ ਬੋਲਿਆ, ਹੁਣ ਬੋਲਦੇ ਹਨ ਤੇ ਅਰੋਂ ਸਵਾਰਥ ਅਪੀਨ, ਠੱਗੀ-ਠੱਗੀ ਹਿਤ ਬੋਲਦੇ ਰਹਿਣਗੇ। ਉਹਨਾਂ ਤੋਂ ਭਰਮ³ ਦੀ ਨਿਵਿਰਤੀ ਨਹੀਂ ਹੋ ਸਕਦੀ, ਅੰਧੇ⁴ ਦੇ ਰਾਹ ਦਸਿਆਂ ਕਦੀ ਕਿਸੇ ਨੂੰ ਮੰਜਲ ਨਹੀਂ ਮਿਲੀ। ਜਗਿਆਸੂ-ਜਨਾਂ ਪਾਸ ਇਕੋ ਹੀ ਪਰਖ ਹੈ ਕਿ ਕੀ ਅਜਿਹੇ ਭੱਦਰ ਪੁਰਸ਼ ਉਸ ਕਸਵੱਟੀ ਉਤੇ ਪੂਰੇ ਉਤਰਦੇ ਹਨ, ਜੋ ਕਸਵੱਟੀ ਸੱਚੇ ਸਤਿਗੁਰੂ ਦੀ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਅਤੇ ਇਤਿਹਾਸ ਦੇ ਪੰਨਿਆਂ ਉਤੇ ਉਜਾਗਰ ਹੈ, ਦ੍ਰਖਸ਼ਾਂ ਹੈ। ਬਾਣੀ ਕਿਵੇਂ ਸਫਲ ਹੋਵੇ⁵:

(ੴ) ਗੁਰੂ ਬਾਣੀ ਕਹੈ, ਸੇਵਕੁ ਜਨੁ ਮਾਨੈ, ਪਰਤਖਿ ਗੁਰੂ ਨਿਸਤਾਰੇ ॥੫॥

(ਨਾਟ ਮ: 8, ਪੰਨਾ ੯੯੨)

(ਅ) ਬਾਣੀ ਬਿਰਲਉ ਬੀਚਾਰਸੀ, ਜੇ ਕੋ ਗੁਰਮੁਖਿ ਹੋਇ ॥

(ਰਾਮਕਲੀ ਮ: ੧, ਪੰਨਾ ੯੩੫)

ਬਾਈ ਗੁਰਦਾਸ ਜੀ ਇਸ ਨੁਕਤੇ ਨੂੰ ਇਵੇਂ ਸਪੱਸ਼ਟ ਕਰਦੇ ਹਨ :

(ੴ) ਜੈਸੇ ਤੋ ਸਕਲ ਨਿਧਿ ਪੁਰਨ ਸਮੁਦ੍ਰ ਬਿਖੇ,
ਰੰਸ ਮਰਜੀਵ ਨਿਹਚੇ ਪ੍ਰਸਾਦ ਪਾਵਈ ।.....
ਤੈਸੇ ਗੁਰਬਾਣੀ ਬਿਖੈ ਸਕਲ ਪਦਾਰਥ ਹੈ,

1. ਸਤਿਗੁਰੂ ਬਿਨਾ ਹੋਰ ਕਹੀ ਹੈ ਬਾਣੀ ॥.....
ਕਹਦੇ ਕਰੇ ਸੁਣਦੇ ਕਰੇ ਕਚੀ ਅਖਿ ਵਖਾਣੀ ॥.....
ਚਿਤੁ ਜਿਨ ਕਾ ਹਿਰਿ ਲਈਆ ਮਾਇਆ ਬੋਲਨਿ ਪਏ ਰਵਾਣੀ ॥੨੪॥ (ਅਨੰਦੁ ਸਾਹਿਬ)
2. ਕੇਤੇ ਗੁਰ ਚੇਲੇ ਫੁਨਿ ਹੁਆ ॥
ਕਾਚੇ ਗੁਰ ਤੇ ਮੁਕਤਿ ਨ ਹੁਆ ॥ (ਰਾਮਕਲੀ ਮ: ੧, ਪੰਨਾ ੯੩੨)
3. ਅੰਧੇ ਗੁਰੂ ਤੇ ਭਰਮੁ ਨ ਜਾਈ ॥ (ਗਊੜੀ ਮ: ੩, ਪੰਨਾ ੨੩੨)
4. ਨਾਨਕ ਅੰਧਾ ਹੋਇ ਕੈ ਦਸੇ ਰਹੇ, ਸਭਸੁ ਮੁਹਾਏ ਸਾਥੈ ॥
ਅਗੇ ਗਇਆ ਮੁਹੇ ਮੁਹਿ ਪਾਹਿ, ਸੁ ਐਸਾ ਆਨ੍ਹ ਜਾਪੈ ॥੨॥ (੬) (ਵਾਚ ਮਾਝ ਮ: ੧, ਪੰਨਾ ੧੪੦)
5. (ੴ) ਜੇ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ (ਸੋਗਠਿ ਮ: ੩, ਪੰਨਾ ੬੦੧)

(ਅ) ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥

ਸਾਚਾ ਸਬਦੁ ਸਿਰਤਿ ਹੈ ਸਾਚੀ, ਸਾਚਾ ਮੰਨ ਵਸਾਏ ॥ (ਜੂਹੀ ਮ: ੩, ਪੰਨਾ ੨੪੩)

- (ੳ) ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥
ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੇ ਗੁਰ ਨਾਲੇ ॥
ਗੁਰ ਕੇ ਚਰਨ ਹਿਰਦੈ ਪਿਆਏ ਅੰਤਰ ਆਤਮੈ ਸਮਾਲੇ ॥
ਆਪੁ ਛਾਡਿ ਸਦਾ ਰਹੇ ਪਰਟੈ ਗੁਰ ਬਿਨੁ ਅਵਰੁ ਨ ਜਾਣੈ ਕੋਏ ॥
ਕਹੇ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥੨੧॥ (ਰਾਮਕਲੀ ਮ: ੩, ਅਨੰਦੁ)

ਜੋਈ ਜੋਈ ਥੋੜੇ ਸੋਈ ਨਿਪਸਾਵਈ ।

ਰਹਿਤਨਾਮਾ (ਪ੍ਰਸ਼ਨ ਉੱਤਰ) ਭਾਈ ਨੰਦ ਲਾਲ ਵਿਚ ਸ੍ਰੀ ਦਸਾਖਲੀ ਜੀ ਫੁਰਮਾਉਂਦੇ ਹਨ :

ਤੀਨ ਰੂਪ ਹੈਂ ਮੇਰਾ ਕੇ, ਸੁਨੋ ਨੰਦ ਚਿਤ ਲਾਇ ॥
ਨਿਰਗੁਣ, ਸਰਗੁਣ, ਗੁਰਸਥਦ, ਕਹੋ ਤੋਹਿ ਸਮਝਾਇ ॥
ਸਥਦ ਸੁਨੇ ਗੁਰ ਹਿਤ ਚਿਤ ਲਾਇ ॥
ਗਿਆਨ ਸਥਦ ਗੁਰੂ ਸੁਨੈ ਸੁਣਾਇ ॥
ਵਿਸ਼ਾਸ ਪ੍ਰੀਤਿ ਗੁਰਸਥਦ ਜੁ ਧਰੇ ॥
ਗੁਰ ਕਾ ਦਰਸ਼ਨ ਨਿਤ ਉਠ ਕਰੇ ॥

ਇੱਕ ਸਮੇਂ ਗੁਰੂ ਹਰਿ ਰਾਇ ਸਾਹਿਬ ਦੀ ਸੇਵਾ ਵਿਚ ਸੰਗਤਾਂ ਨੇ ਪ੍ਰਸ਼ਨ ਕੀਤਾ ਕਿ ਗੁਰਬਾਣੀ ਦਾ ਪਾਠ ਤਾਂ ਕਗੀਦਾ ਹੈ ਪਰੰਤੂ ਪ੍ਰਮਾਣ ਦੀ ਗੀਤਿ ਦੀ ਸਮਝ ਨਹੀਂ ਪੈਂਦੀ। ਸਤਿਗੁਰੂ ਜੀ ਨੇ ਕੋਈ ਉੱਤਰ ਨਾ ਦਿੱਤਾ; ਪਰੰਤੂ, ਉਸੇ ਸਮੇਂ ਘੋੜੇ ਉੱਤੇ ਸਵਾਰ ਹੋ ਕੇ ਸੰਗਤਾਂ ਨੂੰ ਨਾਲ ਲੈ ਕੇ, ਸ਼ਿਕਾਰ ਚੜ੍ਹ ਪਏ। ਬਾਰਸ਼ ਹੋ ਕੇ ਹਟੀ ਹੀ ਸੀ। ਇਕ ਥੋੜ੍ਹੇ ਤੋਂ ਘਿਉ ਨਾਲ ਬਿੰਦੀ ਪੁਰਾਣੀ ਹਾਂਡੀ ਦੀ ਚਮਕਦੀ ਠੀਕਰੀ ਹੱਥ ਵਿਚ ਲੈ ਕੇ ਬੋਲੇ :

ਨਿਜ ਕਰ ਮਹਿ ਧਰਿ ਵਾਕ ਬਖਾਨਾ ॥
'ਬਾਨੀ ਪਾਠ ਪ੍ਰਸ਼ਨ ਤੁਮ ਠਾਨਾ' ॥
ਤਿਸ ਕੋ ਉੱਤਰ ਲੀਜਹਿ ਸਾਰੇ ॥
ਜੋ ਗੁਰੂ ਸਥਦ ਕਮਾਵਹਿ ਪਿਆਰੇ ॥
ਸੌ ਜਨ ਭੁਗਤ ਮੁਕਤਿ ਸੁਖ ਪਾਵੈ ॥
ਚਲਹਿ ਪੰਥ ਜੋ ਸਥਦ ਬਤਾਵੈ ॥
ਪਾਠ ਸਾਧਾਰਨ ਜੋ ਨਿਤ ਕਰੇ ॥
ਨੇਮ ਨਿਬਾਹਨ ਮੈਂ ਅਨੁਸਰੈ ॥.....
ਰਹੀ ਚਿਕਨਤਾ ਠੀਕਰਿ ਮਾਹਿ ॥
ਤਜੋਂ ਬਾਨੀ ਗੁਨ ਰਹਿੰ ਮਨ ਮਾਹਿ ॥

(ਗੁ: ਪ: ਸੂਰਜ, ਰਾਮਿ ੯, ਅਧਿ: ੮)

ਏਸੇ ਤਰ੍ਹਾਂ ਜਾਪਾ, ਮੈਯਾ, ਕਨੈਯਾ ਤੇ ਤੁਲਸਾ ਪ੍ਰਤੀ ਗੁਰੂ ਰਾਮਦਾਸ ਜੀ ਉਪਦੇਸ਼ ਕਰਦੇ ਹੋਏ ਫੁਰਮਾਉਂਦੇ ਹਨ :

ਜਿਸਿ ਨਿਸ ਦਿਨ ਘਰ-ਕਾਜ ਸੁਧਾਰੇ ॥
ਤਿਆਗਹੁੰ ਕਬਹੁੰ ਨਾ, ਲਾਗਹਿੰ ਪਿਆਰੇ ॥
ਤਥਾ ਪਿਆਰ ਧਰਹੁ ਗੁਰਬਾਨੀ ॥
ਪਠਨ ਸੁਨਨ ਕੀਜਹਿ ਰੁਚਿ ਠਾਨੀ ॥
ਧਰਯੋ ਅਰਥ ਜੋ ਸਥਦ ਮਝਾਰਾ ॥
ਬਹਰ ਬਾਰ ਉਤਰ ਕਰਹੁ ਵਿਚਾਰਾ ॥
ਕਿਆ ਗੁਰੂ ਕਹੈਂ, ਕਰੇ ਹਮ ਕਹਾ? ॥
ਸਨੇ ਸਨੇ ਮੋਚੋਂ ਮਨ ਮਹਾ ॥

(ਗੁ: ਪ: ਸੂਰਜ, ਰਾਮਿ ੫, ਅਧਿ: ੮੧)

ਮਹਾਂ ਚਪਲ ਮਨ ਨੂੰ, ਜੋ ਛਿਨ ਵਿਚ ਅਕਾਸ਼ ਤੇ ਛਿਨ ਵਿਚ ਪਾਤਾਲ ਗਾਹ ਆਉਂਦਾ ਹੈ, ਬਿਰ ਕਰਨ ਦਾ ਸਹੀ ਤੇ ਆਜ਼ਮੂਦਾ ਨੁਸਖਾ ਇਹੀ ਹੈ ਕਿ ਪਾਠਕ, ਗੁਰਬਾਣੀ ਦੇ ਅਰਥ ਵਿਚਾਰੇ, ਉਨ੍ਹਾਂ ਨੂੰ ਪਿਆਰ ਸਤਿਕਾਰ ਨਾਲ ਮੰਨੇ ਤੇ ਕਮਾਏ। ਨਿਵਲਾ ਤੇ ਨਿਹਾਲੂ ਸਿਖਾਂ ਦੇ ਇਸ ਪ੍ਰਸ਼ਨ ਦੇ ਉੱਤਰ ਵਿਚ ਕਿ ਉਨ੍ਹਾਂ ਨੂੰ ਆਤਮ-ਗਿਆਨ ਕਿਵੇਂ ਹੋਵੇ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੀ ਉਪਰੋਕਤ ਸਾਧਨਾਂ ਉਤੇ ਹੀ ਜੋਰ ਦਿੰਦੇ ਹਨ। ਭਾਈ ਸਾਹਿਬ ਭਾਈ ਸੰਤੋਖ ਸਿੰਘ ਜੀ ਨੇ ਇਸ ਸਿਖਿਆ ਨੂੰ ਇਵੇਂ ਅੰਕਿਤ ਕੀਤਾ ਹੈ:

ਸੁਨ ਕਰਿ ਸ੍ਰੀ ਹਰਿ ਗੋਬਿੰਦ ਕਰੋਂ॥
ਸਭ ਕਾਸਟ ਮੇ ਅਗਨੀ ਰਹੋਂ॥
ਬਿਨਾ ਮਥੈ ਨਹਿੰ ਨਿਕਸ ਪ੍ਰਕਾਸੈ॥
ਕਾਰਯ ਕਰਹਿ ਨ ਸੀਤ ਬਿਨਾਸੈ॥
ਯਥਾ ਦੁਗਧ ਮਹਿ ਪਿੜ ਮਿਲਿ ਰਹਯੋ॥
ਮਥਨ ਕਰੇ ਬਿਨ ਕਿਨਹੁ ਨ ਲਹਯੋ॥
ਤਿਮਿ ਸਤਿਗੁਰ ਕੇ ਬਥਦ ਮਿਲਾ॥
ਆਤਮ ਗਿਆਨ ਬਸਹਿ ਸੁਖ ਸਾਰਾ॥
ਪਾਠ ਕਰੇ, ਹੋਇ ਪੁੰਨ ਮਹਾਨਾ॥
(ਪਰ) ਨਾਹਿਨ ਪ੍ਰਾਪਤ ਆਤਮ ਗਿਆਨਾ॥
ਜਬ ਬੀਚਾਰ ਕਰਿ ਹਿਰਦੇ ਬਸਾਵੈ॥
ਸਬ ਬਿਵਹਾਰਨ ਵਿਖੈ ਕਮਾਵੈ॥
(ਤਬ) ਗਿਆਨ ਪ੍ਰਕਾਸੈ ਆਨੰਦ ਪਾਵੈ॥
ਜਨਮ ਮਰਨ ਕੈ ਕਬਟ ਮਿਟਾਵੈ॥

(ਗਾਸਿ ੫, ਅਧਿ: ੪੧)

ਗੁਰਬਾਣੀ ਅਦਬ ਬਾਰੇ ਗੁਰੂ ਹਰਿ ਰਾਇ ਜੀ ਦਾ ਝੁਗਮਾਨ ਹੈ:

ਭਕਤਿ ਪ੍ਰਤੀਤ ਨਹਿੰ ਜਿਸ ਤਨ ਮੈ॥
ਤਿੰਹ ਗੁਰੁਬਾਨੀ ਭਯ ਨਹਿੰ ਮਨ ਮੈ॥
ਬਿਨ ਭਯ ਭਕਤਿ ਨ ਪ੍ਰਾਪਤ ਹੋਇ॥
ਭਕਤਿ ਬਿਨਾ ਗਯਾਨ ਨ ਅਵਲੋਇ॥.....
....ਜੋ ਗੁਰੂ ਭਕਤ ਸਿਖ ਹੈ ਮੇਰਾ॥
ਗੁਰੁਬਾਨੀ ਭਯ ਤਿਸੈ ਘਨੇਰਾ॥
ਜਿਨ ਭਯ ਅਦਬ ਨ ਬਾਨੀ ਧਾਰਾ॥
ਜਾਨਹੁ ਸੋ ਸਿਖ ਨਹੋਂ ਹਮਾਰਾ॥
ਗੁਰੂ ਉਪਦੇਸ਼ ਜਾਹਿੰ ਮਨ ਲਾਗਾ॥
ਕੋਟਿ ਜਨਮ ਕੋ ਸੋਵਤ ਜਾਗਾ॥
ਮਨ ਜਾਗੇ ਕੀ ਇਹੀ ਨਿਸ਼ਾਨੀ॥
ਪਿਯ ਲਾਗਹਿ ਉਰ ਸਤਿਗੁਰੁ ਬਾਨੀ॥

(ਸੁਰਜ ਪ੍ਰਕਾਸ਼, ਗਾਸਿ ੧੦, ਅਧਿ: ੩੧)

ਗੁਰਬਾਣੀ ਜੁਗੋ ਜੁਗ ਅਟੱਲ ਤੇ ਮੁਕਤ ਭੁਗਤ ਦੀ ਦਾਤੀ ਹੈ। ਜੇ ਅਸੀਂ ਇਸ ਨੂੰ

ਪੜਦੇ ਸੁਣਦੇ ਤੇ ਇਸ ਦਾ ਆਸਰਾ ਲੈਂਦੇ ਹੋਏ ਉਸ ਮੰਜ਼ਲ ਉਤੇ ਨਹੀਂ ਪਹੁੰਚਦੇ ਜੋ ਗੁਰਬਾਣੀ ਦਾ ਦੇਸ਼ ਹੈ, ਤਾਂ ਚੂਕ¹ ਅਸਾਡੇ ਵਿੱਚ ਹੈ। ਗੁਰਬਾਣੀ ਤਾਂ ਉਹੀ ਬਾਣੀ ਹੈ ਜਿਸ ਨੂੰ ਹਿਰਦੇ ਵਿਚ ਵਸੋਂ ਕੇ ਗੁਰੂ ਕਿਆਂ ਸਿਖਾਂ ਨੇ ਬੰਦ ਬੰਦ ਕਟਵਾਏ, ਖੋਪਰੀਆਂ ਲੁਹਾਈਆਂ, ਆਰਿਆਂ ਨਾਲ ਚੀਰੇ ਗਏ, ਉਥਲਦੀਆਂ ਦੇਗਾਂ ਵਿਚ ਬੈਠੇ, ਚਰਖੜੀਆਂ ਉਤੇ ਚੜ੍ਹਾ ਕੇ ਤੂਬਾ ਤੂਬਾ ਕੀਤੇ ਗਏ ਅਤੇ ਸ਼ਹੀਦੀਆਂ ਪ੍ਰਾਪਤ ਕੀਤੀਆਂ, ਪਰੰਤੂ ਸਿਖੀ ਸਿਦਕ ਨਾ ਹਾਰਿਆ।

ਸੱਚ ਇਹ ਹੈ ਕਿ ਗੁਰਬਾਣੀ ਨੂੰ ਅਸੀਂ ਕੇਵਲ ਰਸਮੀ ਤੌਰ ਉੱਤੇ ਪੜਦੇ, ਸੁਣਦੇ ਅਤੇ ਗਾਊਂਦੇ ਹਾਂ; ਪਰੰਤੂ ਗੁਰਬਾਣੀ ਦੁਆਰਾ ਸਤਿਗੁਰੂ ਵੱਲੋਂ ਕੀਤੀ ਆਗਿਆ ਦਾ ਪਾਲਣ ਨਹੀਂ ਕਰਦੇ, ਪਰਨਾਲਾ ਉਥੇ ਹੀ ਰਖਦੇ ਹਾਂ। ਗੁਰੂਦੇਵ ਦੇ ਇਹ ਮਹਾਂਵਾਕ ਸਿਖ ਨੂੰ ਕੁੱਝ ਇਵੇਂ ਸੇਧ ਬਖਸ਼ਣ ਦਾ ਉਪਕਾਰ ਕਰਦੇ ਹਨ :

ਸੇਵਕ ਸਿਖ ਪੂਜਣ ਸਭਿ ਆਵਹਿ,
ਸਭਿ ਗਾਵਹਿ ਹਰਿ ਹਰਿ ਉਤਮ ਬਾਨੀ॥
ਗਾਵਿਆ ਸੁਣਿਆ ਤਿਨ ਕਾ ਹਰਿ ਬਾਇ ਪਾਵੈ,
ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ॥੧॥

(ਧਨਾਸਰੀ ਮ: ੪, ਪੰਨਾ ੬੬੬)

ਏਥੋਂ ਤਕ ਕਿ ਗੁਰੂ ਦੀ ਸਫਲ ਸੇਵਾ ਵੀ ਸ਼ਬਦ ਦੀ ਵੀਚਾਰ ਹੈ :

ਗੁਰ ਕੀ ਸੇਵਾ, ਸਬਦੁ ਵੀਚਾਰੁ॥

(ਗਉੜੀ ਮ: ੧, ਪੰਨਾ ੨੨੩)

ਭਾਈ ਨੰਦ ਲਾਲ ਜੀ ਆਪਣੀ ਬਾਣੀ ਵਿਚ ਜਦ ਸਫਲ ਜੀਵਨ-ਮਾਰਗ ਵਿਚ ‘ਬਦਰੱਕੇ’ (ਗੁਰੂ) ਦੀ ਲੋੜ ਉਤੇ ਜ਼ੋਰ ਦਿੰਦੇ ਹਨ ਤਾਂ ਨਾਲ ਹੀ ਇਹ ਵੀ ਸਪੱਸ਼ਟ ਕਰਦੇ ਹਨ ਕਿ ਜਦ ਸੇਵਕ ਦਾ ਭਰੋਸਾ ਹੀ ਲੰਗੜਾ² ਹੋਵੇ ਤਾਂ ਰਾਹ ਵਿਖਾਉਣ ਵਾਲਾ (ਗੁਰੂ) ਕੀ ਕਰੇਗਾ। ਲਿਖਦੇ ਹਨ :

ਬਨੌਰ ਬਦਰੱਕਾ-ਇ ਇਸ਼ਕ, ਕੈ ਰਸੀ ਬਾ-ਦੋਸੁ॥
ਬਨੌਰ ਜਜ਼ਬਾਇ ਬੋਕਿ ਤੋ, ਰਹਨਮਾ ਚਿ: ਕੁਨੈਂਦ॥

(ਗਾਜ਼ਲ ੨੦)

ਤੀਜੇ ਗੁਰਦੇਵ ਕੇਵਲ ਦਰਸ਼ਨ ਮਾੜ ਨਾਲ ਨਿਹਾਲ ਹੋਣ ਦੀ ਲੋਚਾ ਰਖਣ ਵਾਲੇ ਜਗਿਆਸੂ ਨੂੰ ਇਉਂ ਸੂਚਿਤ ਕਰਦੇ ਹਨ :

ਸਤਿਗੁਰ ਨੋ ਸਭੁ ਕੋ ਵੇਖਦਾ, ਜੇਤਾ ਜਗਤੁ ਸੰਸਾਰੁ॥
ਛਿਠੈ ਮੁਕਤਿ ਨ ਹੋਵਈ, ਜਿਚਰੁ ਸਬਦਿ ਨ ਕਰੇ ਵੀਚਾਰੁ॥੧॥

(ਵਾਰ ਵਡਹੁੰਸੁ ਮ: ੩, ਪੰਨਾ ੫੮੪)

ਗੱਲ ਤਾਂ ਭਾਵਨਾ ਦੀ ਹੈ। ਸਤਿਗੁਰਾਂ ਦੇ ਦਰਸ਼ਨ ਤਾਂ ਦੋਖੀ ਵੀ ਕਰਦੇ ਰਹੇ। ਸ੍ਰੀ

1. ਕਬੀਰ ਸਾਚਾ ਸਤਿਗੁਰੂ ਕਿਆ ਕਰੈ, ਜਉ ਸਿਖਾ ਮਹਿ ਚੂਕ॥

ਅੰਧੇ ਏਕ ਨ ਲਾਗਈ, ਜਿਉ ਬਾਂਸੁ ਬਜਾਈਐ ਫੁਕ॥੧੫੮॥

(ਪੰਨਾ ੧੩੨੨)

2. ਤਬੀਬ! ਆਬਾਕਿ ਬੇਦਰਦ ਰਾ, ਦਵਾ ਚਿ: ਕੁ-ਨਦ?

ਤੁਰਾ ਕਿ: ਪਾਏ ਬ-ਵਦ ਲੰਗ, ਰਹਨਮਾ ਚਿ: ਕੁ-ਨਦ?

(ਗੋਯਾ ਜੀ, ਗਾਜ਼ਲ ੨੦)

ਗੁਰੂ ਅਰਜਨ ਦੇਵ ਜੀ ਮਹਾਰਾਜ ਕੜਛੀ ਦੀ ਉਦਾਹਰਣ ਦੇ ਕੇ ਕਰਨੀ ਦੀ ਪ੍ਰਧਾਨਤਾ
ਨੂੰ ਇਉਂ ਦਿੜਾਉਂਦੇ ਹਨ :

ਕੜਛੀਆ ਫਿਰੈਨਿ ਸੁਆਉ ਨ ਜਾਣਨਿ ਸੁੰਵੀਆ ॥

ਸੋਈ ਮੁਖ ਦਿਸੰਨਿ, ਨਾਨਕ, ਰਤੇ ਪ੍ਰੇਮ ਰਸਿ ॥੧॥ (੧੨)

(ਸਲੋਕ ਮ: ੫, ਪੰਨਾ ੫੨੧)

[ਭਾਵ—ਪ੍ਰੇਮ-ਰਸੀਆਂ ਤੋਂ ਛੁੱਟ, ਬਾਣੀ ਦੇ ਪਾਠੀ ਅਤੇ ਕਬੱਕੜ ਕੜਛੀ ਤੁਲ ਹਨ,
ਜੋ ਸਭ ਰਸਾਂ ਵਿਚ ਫਿਰ ਕੇ ਵੀ ਰਸ ਨਹੀਂ ਲੈ ਸਕਦੀ ।]

ਭਾਈ ਗੁਰਦਾਸ ਜੀ, ਗੁਰਮਤਿ-ਸਿਧਾਂਤਾਂ ਦੇ ਮਹਾਨ ਤੇ ਅਦੁੱਤੀ ਵਿਆਖਿਆਕਾਰ,
ਇਸ ਵੀਚਾਰ ਨੂੰ ਇਉਂ ਸਪੱਸ਼ਟ ਕਰਦੇ ਹਨ :

ਖਾਂਡ ਖਾਂਡ ਕਹੈ ਜਿਹਥਾ ਨ ਸੁਆਦਿ ਮੀਠੇ ਆਵੈ,
ਅਗਨਿ ਅਗਨਿ ਕਹੈ ਸੀਤ ਨ ਬਿਨਾਸ ਹੈ ॥
ਵੈਦ ਵੈਦ ਕਹੈ ਰੋਗ ਮਿਟਤ ਨ ਕਾਹੂ ਕੋ,
ਦਰਬ ਦਰਬ ਕਹੈ, ਕੋਊ ਦਰਬੇ ਨ ਬਿਲਾਸ ਹੈ ॥
ਦੰਦਨ ਦੰਦਨ ਕਹਿਤ, ਪ੍ਰਗਟੇ ਨ ਸੁਥਾਸ ਬਾਸ,
ਦੰਦ ਦੰਦ ਕਹੈ, ਉਜ਼ੀਆਰੋ ਨ ਪ੍ਰਕਾਸ ਹੈ ॥
ਤੈਸੇ ਗਿਆਨ ਗੋਸ਼ਟ ਕਹਿਤ, ਨ ਰਹਿਤ ਪਾਵੈ,
ਕਰਨੀ ਪ੍ਰਧਾਨ ਭਾਨ ਉਦਤ ਅਕਾਸ ਹੈ ॥੪੩॥

ਸੋ, ਉਪਰੋਕਤ ਸਾਰੀ ਵੀਚਾਰ ਦਾ ਤਾਤਪਰਜ ਇਹ ਨਿਕਲਿਆ ਕਿ :

- (੧) ਗੁਰਬਾਣੀ ਸਤਿਗੁਰਾਂ ਦੀ ਆਤਮ-ਜੋਤਿ ਹੈ।
- (੨) ਸਿੱਖ ਨੇ ਗੁਰਬਾਣੀ ਦਾ ਪੂਰਨ ਪਿਆਰ, ਸਤਿਕਾਰ, ਸ਼ਰਧਾ ਤੇ ਸਿਦਕ ਨਾਲ ਸ਼ੁੱਧ
ਪਾਠ ਕਰਨਾ ਹੈ।
- (੩) ਸ਼ੁੱਧ ਪਾਠ ਤਾਂ ਹੀ ਸੰਭਵ ਹੋ ਸਕੇਗਾ ਜੇ ਗੁਰਬਾਣੀ-ਵਿਆਕਰਣ ਦਾ ਬੋਧ ਤੇ
ਅਰਥ-ਵੀਚਾਰ ਹੋਵੇ।
- (੪) ਗੁਰਬਾਣੀ ਵਿਚ ਦਰਸਾਏ ਸਿਧਾਂਤਾਂ ਤੇ ਤੱਤਾਂ ਨੂੰ ਸਤਿ ਸਤਿ ਕਰ ਕੇ ਦਿਲੋਂ ਵਜੋਂ
ਮੰਨਣਾ ਹੈ। ਸੰਸੇ ਉਤਪਨ ਨਹੀਂ ਹੋਣ ਦੇਣੇ, ਇਨ੍ਹਾਂ ਨਾਲ 'ਜੀਅ ਮਲੀਨ ਹੁੰਦਾ ਹੈ
ਤੇ ਮਲੀਨ ਹੋਏ ਮਨ ਨੂੰ ਮੁੜ ਕੇਵਲ ਗੁਰੂ ਦਾ ਸ਼ਬਦ ਹੀ ਧੋ ਸਕਦਾ ਹੈ।
- (੫) ਗੁਰਬਾਣੀ ਆਤਮ-ਗਿਆਨ ਦਾ ਸੌਮਾ ਹੈ। ਸਿੱਖ ਨੂੰ ਹੋਰਬੇ ਭਟਕਣ ਦੀ ਲੋੜ ਨਹੀਂ।
ਉਹ ਅਧਿਉ ਦਾਦੇ ਦਾ ਇਹ ਪ੍ਰਗਟ ਖਜ਼ਾਨਾ ਗਹੁ ਨਾਲ ਵੇਖੇ, ਵਾਚੇ ਤੇ ਘੋਖੇ।

1. ਸਹਜੈ ਜੀਉ ਮਲੀਣੁ ਹੈ ਕਿਤੁ ਸੰਜਾਮ ਧੇਤਾ ਜਾਏ ॥

ਮੰਨੁ ਹੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥੧੯॥

(ਅਨੰਦ)

2. ਪੀਊ ਦਾਦੇ ਕਾ ਬੋਲਿ ਡਿਨਾ ਖਜ਼ਾਨਾ ॥

ਤਾ ਮੇਰੈ ਮਨਿ ਭਇਆ ਨਿਧਾਨਾ ॥੧॥

(ਗਉੜੀ ਮ: ੫, ਪੰਨਾ ੧੯੬)

(੬) ਉਪਰੋਕਤ ਸਾਹੀਆਂ ਗੱਲਾਂ ਤਾਂ ਹੀ ਸੰਭਵ ਹੋਣਗੀਆਂ ਜੇ ਅਸਾਡੇ ਅੰਦਰ ਗੁਰਬਾਣੀ ਦਾ ਪੂਰਨ ਅਦਬ ਸਤਿਕਾਰ ਹੋਵੇ। ਸ੍ਰੀ ਗੁਰੂ ਹਰਿ ਰਾਏ ਸਾਹਿਬ ਦੀ ਗੁਰਬਾਣੀ ਦੇ ਅਦਬ ਹਿਤ, ਕਾਹਲੀ ਵਿਚ ਉਠਣ ਕਾਰਨ ਗੋਡੇ ਉਤੇ ਸੱਟ ਲੱਗਣ ਵਾਲੀ ਸਾਖੀ ਇਸ ਸੰਬੰਧ ਵਿੱਚ ਸਾਡੀ ਅਗਵਾਈ ਕਰਦੀ ਹੈ।

(੭) ਸਿੱਖ ਨੇ ਗੁਰਬਾਣੀ ਤੋਂ ਪ੍ਰਾਪਤ ਹੋਏ, ਸੁਖ, ਸ਼ਾਂਤੀ ਤੇ ਆਤਮਕ ਗਿਆਨ ਵਿਚ ਸਮੱਸਤ ਸੰਸਾਰ ਨੂੰ ਸਾਂਝੀਵਾਲ ਬਣਾਉਣਾ ਹੈ। ਗੁਰਬਾਣੀ ਦੇ ਪਾਠ-ਵੀਚਾਰ ਆਦਿ ਲਈ ਥਾਂ ਪਰ ਥਾਂ, ਦੂਰ ਨੇੜੇ ਕੇਂਦਰਾਂ ਤੇ ਟਕਸਾਲਾਂ ਦਾ ਕਾਇਮ ਕਰਨਾ ਸਾਡਾ ਪਹਿਲਾ ਫਰਜ਼ ਹੈ।

(੮) ਗੁਰਬਾਣੀ ਦਸਦੀ ਹੈ ਕਿ ਅਸਲ ਵਿਚ ਜੀਉਂਦਾ ਉਹ ਹੈ ਜਿਸ ਦੇ ਮਨ ਵਿਚ ਪ੍ਰਭੂ ਵਸਦਾ ਹੈ। ਸਵਾਸਾਂ ਦੇ ਆਉਣ ਜਾਣ ਜਾਂ 'ਭਰਣ ਪੇਖਣ' ਵਿਚ ਉਮਰ ਬਿਤਾ ਦੇਣ ਦਾ ਨਾਮ ਜ਼ਿੰਦਗੀ ਨਹੀਂ:

ਸੋ ਜੀਵਿਆ ਜਿਸੁ ਮਨਿ ਵਸਿਆ ਸੋਇ ॥

ਨਾਨਕ ਅਵਰੁ ਨ ਜੀਵੈ ਕੋਇ ॥੧॥ (੧੦)

(ਸਲੋਕੁ ਮ: ੧, ਪੰਨਾ ੧੪੨)

(੯) ਗੱਲ ਕੀ, ਗੁਰਬਾਣੀ ਸਾਡੇ ਜੀਵਨ ਦਾ ਉਹ ਧੁਰਾ ਹੈ, ਕੇਂਦਰ ਹੈ, ਮਰਕਜ਼ ਹੈ, ਜਿਸ ਨਾਲ ਸਦਾ ਜੁੜੇ ਰਹਿਣਾ ਹੀ ਹਰ ਸਾਦਿਕ ਸਿੱਖ ਦਾ ਆਦਰਸ਼ ਹੈ, ਜੀਵਨ-ਮਨੋਰਥ ਹੈ; ਅਤੇ ਵਿਛੋੜਾ ਆਤਮਕ ਮੌਤ। ਗੁਰ-ਫੁਰਮਾਨ ਹੈ:

ਦੁਇ ਪੁੜ ਚਕੀ ਜੋੜਿ ਕੈ ਪੀਸਣ ਆਇ ਬਹਿਨੁ ॥

ਜੋ ਦਰਿ ਰਹੇ ਸੁ ਉਥਰੇ ਨਾਨਕ ਅਜ਼ੁ ਭਿਨੁ ॥੧॥ (੧੧)

(ਸਲੋਕੁ ਮ: ੧, ਪੰਨਾ ੧੪੨)

ਸਿੱਖ ਤੇ ਅਸਫਲਤਾ, ਦੋ ਵਿਰੋਧੀ ਸ਼ਬਦ ਹਨ। ਜਦ ਕਦੀ ਵੀ ਅਪਣੇ ਅਥਵਾ ਕੌਮੀ ਜੀਵਨ ਵਿਚ ਢਹਿੰਦੀ ਕਲਾ ਦੀਆਂ ਨਿਸ਼ਾਨੀਆਂ ਵੇਖੋ, ਤਾਂ ਸਮਝ ਲਵੇ ਕਿ ਅਸੀਂ ਆਪਣੇ ਜੀਵਨ-ਸੋਮੇ ਅਥਵਾ ਕੇਂਦਰ (ਮਰਕਜ਼)—ਗੁਰਬਾਣੀ ਤੋਂ ਵਿਛੜ ਗਏ ਹਾਂ, ਦੂਰ ਹੋ ਗਏ ਹਾਂ। ਫੇਰ ਅਸੀਂ ਕੌੜ੍ਹੀ ਵਾਂਗ ਤੜਪਾਂਗੇ, ਬਿਲਲਾਵਾਂਗੇ। ਗੁਰਸਿੱਖ ਲਈ ਇਹ ਦੁਖਦਾਈ ਤੇ ਸ੍ਰ੍ਵ-ਘਾਤਕ ਰਸਤਾ ਹੋਵੇਗਾ।

ਵੇਖੋ, ਇੱਕ ਵੀਚਾਰਵਾਨ ਸ਼ਾਇਰ ਕਿਵੇਂ ਸਾਨੂੰ ਇਹ ਅਹਿਮ ਨੁਕਤਾ ਸਮਝਾ-ਬੁਝਾ ਰਿਹਾ ਹੈ :

ਕੌਮੋਂ ਕੇ ਲੀਏ ਮੌਤ ਹੈ, ਮਰਕਜ਼ ਸੇ ਚੁਦਾਈ।

ਹੈ ਸਾਹਿਬ ਮਰਕਜ਼, ਤੋਂ ਭੁਦੀ ਕਿਆ ਹੈ ? ਭੁਦਾਈ।

(੧੦) ਗੁਰਬਾਣੀ, ਅੰਦਰ ਵੱਸਣ ਦੀ ਨਿਸ਼ਾਨੀ ਹੈ; ਸਰਬੱਤ ਦੀ ਸੇਵਾ ਲਈ ਬੇਕਰਾਰੀ, ਤੜਪ, ਲੋਚਾ, ਸੋਜ਼; ਅਤੇ ਵਿੱਸਰ ਜਾਣ ਦੀ, ਏਸ ਉਪਕਾਰੀ ਜਜ਼ਬੇ ਵਲੋਂ ਕੋਤਾਹੀ ਦ੍ਰਿੱਦਰਤਾ। ਸ਼ਾਇਰ ਸ਼ਾਹਦੀ ਭਰਦਾ ਹੈ। ਸੁਣੋ :

ਸਕੂਨ ਬੇਕਰਾਰੀ ਮੌਤ ਕਾ ਪੇਗਾਮ ਹੈ, ਸਾਕੀ,

ਕਿ ਦਿਲ ਕੀ ਧੜਕਨੋਂ ਕਾ ਜ਼ਿੰਦਗਾਨੀ ਨਾਮ ਹੈ, ਸਾਕੀ।

1. ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ (ਧਨਸਰੀ ਮ: ੧, ਪੰਨਾ ੬੬੧)

ਜੁਗੋ ਜੁਗ ਅਟੱਲ, ਜਾਗਦੀ ਜੋਤਿ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਵੈਸੇ ਤਾਂ ਮਨੁੱਖ ਨੂੰ ਜੀਵਨ-ਨਿਰਧਾਰ ਲਈ ਸਦਾ ਹੀ ਏਕੇ, ਮਿਲ-ਬੈਠਣ, ਖਿਮਾ, ਰਵਾਦਾਰੀ ਤੇ ਸਹਿਨਸ਼ੀਲਤਾ ਦੀ ਲੋੜ ਰਹੀ ਹੈ; ਪਰੰਤੂ, ਜਿਤਨੀ ਲੋੜ ਖਿਮਾ, ਇਨਸਾਨੀ-ਬਰਾਦਰੀ ਦੇ ਇਨ੍ਹਾਂ ਦੈਵੀ ਗੁਣਾਂ ਦੀ ਅਜੋਕੇ ਵਿਗਿਆਨਕ ਜੁਗ ਵਿੱਚ ਪ੍ਰਤੀਤ ਹੋ ਰਹੀ ਹੈ, ਸ਼ਾਇਦ ਹੀ ਪਹਿਲਾਂ ਕਦੀ ਭਾਸੀ ਹੋਵੇ। ਅਜੋਕੀ ਬੋਲੀ ਵਿਚ ਇਹਨਾਂ ਗੁਣਾਂ ਨੂੰ ਵਿਸ਼ੇਸ਼ ਕਰਕੇ, 'ਭਾਵਕ-ਏਕਤਾ' (Emotional Integration) ਅਤੇ 'ਸਹਿਵਾਸ' (Co-existence) ਦੇ ਨਾਵਾਂ ਨਾਲ ਯਾਦ ਕੀਤਾ ਜਾਂਦਾ ਹੈ।

ਸੂਝਵਾਨ ਤੇ ਦੂਰ-ਦਰਸ਼ੀ ਨੇਤਾਵਾਂ ਦੀ ਇਹ ਸੋਚੀ ਸਮਝੀ ਰਾਏ ਹੈ ਕਿ ਵਿਗਿਆਨਕ ਖੋਜ ਤੇ ਕਾਢਾਂ ਦੇ ਬਲ-ਬੋਚੇ ਬਣੇ ਮਾਰੂ-ਹਥਿਆਰਾਂ ਦੇ ਭੇਡਾਂ ਦੀ ਹੋਂਦ ਵਿਚ, ਸੰਸਾਰ ਸਰਵ-ਨਾਸ਼ ਦੇ ਦਹਾਨੇ ਉੱਤੇ ਆ ਖਲੋਤਾ ਹੈ। ਹਰੇਕ ਬਲਵਾਨ ਧੜੇ ਨੇ ਅਜਿਹੇ ਪਰਬੰਧ ਕਰ ਰੱਖੇ ਹਨ ਕਿ ਜੇ ਇੱਕ ਧੜਾ ਹਮਲੇ ਵਿਚ ਪਹਿਲ ਕਰ ਵੀ ਜਾਵੇ ਤਾਂ ਦੂਜੇ ਦੇ ਸ੍ਰੈ-ਚਾਲਕ ਯੰਤਰ ਓਪਰੋਂ ਵੀ ਮੌਤ ਤੇ ਬਰਬਾਦੀ ਦੀ ਅੱਗ ਦੂਜੇ ਪਾਸੇ ਵੱਲ, ਓਸੇ ਤਰ੍ਹਾਂ ਵਰਾਂ ਸਕਣ।

ਐਸੀ ਗੈਰ-ਯਕੀਨੀ, ਅਵਿਸ਼ਵਾਸ ਤੇ ਚਿੰਤਾ-ਭਰਪੂਰ ਸਥਿਤੀ ਵਿਚ ਇਨਸਾਨ ਨੂੰ ਭਲਾ ਸ਼ਾਂਤੀ, ਸੁਖ ਤੇ ਚੈਨ ਕਿੱਥੇ? ਪਤਾ ਨਹੀਂ, ਕਦੋਂ ਕਿਸ ਪਾਗਲ ਮਨੁੱਖ ਨੇ ਇਕ ਬਟਨ ਦਬਾ ਕੇ ਇਹ ਭਿਆਨਕ ਖੇਡ, ਖੇਡ ਜਾਣੀ ਹੈ ਅਤੇ ਮਨੁੱਖ ਦੀ ਸਾਰੀ ਪ੍ਰਗਤੀ, ਸੁਹਾਵਣੇ ਸੁਪਨੇ ਅਤੇ ਸੁਖ ਦੇ ਸਮੂਹ ਸਾਧਨ, ਸੁਆਹ ਦੀ ਢੇਰੀ ਵਿਚ ਬਦਲ ਜਾਣੇ ਹਨ; ਕਿਤਨਾ ਅਭਾਗਾ ਹੈ ਇਹ ਮਨੁੱਖ, ਜੋ ਐਟਮ ਦੀ ਸ਼ਕਤੀ ਅਤੇ ਚੰਦ ਆਦਿ ਗ੍ਰਹਿਆਂ ਉੱਤੇ ਪਹੁੰਚਣ ਦੀ ਸਮਰੱਥਾ ਰਖਦਾ ਹੋਇਆ ਵੀ ਸੁਖ ਤੇ 'ਸਹਜ' ਦੇ ਜੀਵਨ ਤੋਂ ਦੂਰ ਹੈ, ਬਹੁਤ ਦੂਰ।

ਕਿਤਨੇ ਦੁੱਖ ਦੀ ਗੱਲ ਹੈ ਕਿ, ਬਜ਼ਾਹਰ, ਸੰਸਾਰਕ ਸੁੱਖਾਂ ਦੇ, ਸਾਰੇ ਸਾਮਾਨ, ਇਸ ਨੂੰ ਪ੍ਰਾਪਤ ਹਨ; ਪਰੰਤੂ, ਮੰਜ਼ਲਾਂ ਘੁਬੇ ਰਾਹੀਂ ਵਾਂਗ ਇਹ ਫਿਰ ਵੀ ਜੀਵਨ-ਜਾਚ ਪ੍ਰਭੂ-ਪ੍ਰੀਤਿ ਦੇ ਤਾਲੋਂ, ਬੇਤਾਲ ਹੋਇਆ, ਭਟਕ ਰਿਹਾ ਹੈ। ਇਹ ਚਤੁਰ ਹੈ, ਸੁੰਦਰ ਹੈ, ਗਿਆਨ ਦੇ ਭੇਡਾਂ ਦਾ ਮਾਲਕ ਹੈ, ਬਲਵਾਨ ਤੇ ਧਨਵਾਨ ਹੈ; ਪਰੰਤੂ, ਐਨਾ ਕੁਝ ਹੁੰਦਿਆਂ ਹੋਇਆਂ ਵੀ ਇਸ ਦੇ ਅੰਦਰ ਕੋਈ ਘਾਟ ਹੈ, ਜੋ ਇਸ ਨੂੰ ਟਿਕਣ ਨਹੀਂ ਦਿੰਦੀ। 'ਭਗਵੰਤ ਪ੍ਰੀਤਿ'

ਤੋਂ ਸਖਣਾ 'ਮੁਦਾ ਦਾ ਬੇਟਾ' ਦੁਖੀ ਹੈ, ਉਦਾਸ ਹੈ, ਅਸ਼ਾਂਤੀ ਦਾ ਅਸਲ ਕਾਰਨ ਲੱਭਣ, ਸਾਰੇ ਸੁਖਾਂ ਦਾ ਦਾਤਾ ਰਾਮ² ਨੂੰ ਜਾਨਣ ਤੇ ਉਸ ਦੀ ਸ਼ਰਨ ਲੈਣ ਦੀ ਥਾਂ, ਇਹ ਹੁਣ ਹਿੱਪੀ ਬਣ ਕੇ ਭੰਗ, ਸ਼ਰਾਬ ਤੇ ਚਰਸ ਆਦਿ ਮੱਤ-ਮਾਰਨ ਵਾਲੇ ਫੇਕੇ ਤੇ ਵਕਤੀ ਨਸ਼ਿਆਂ ਵਿੱਚੋਂ ਸਹੀ ਤੇ ਸਦੀਵੀ ਸੁਖ ਦੀ ਭਾਲ ਕਰ ਰਿਹਾ ਹੈ। ਨਸ਼ਿਆਂ ਦੀ ਵਰਤੋਂ ਤੇ ਦਿਲ-ਪ੍ਰਚਾਵੇ ਦੇ ਨਿਤ ਨਵੇਂ ਸਾਧਨਾਂ ਨਾਲ ਦੁਖ, ਅਸ਼ਾਂਤੀ ਨੂੰ ਭੁਲਾਣ ਦੀ ਨਾਕਾਮ ਕੋਸ਼ਿਸ਼ ਕਰ ਰਿਹਾ ਹੈ। 'ਸ਼ਬਦ' ਦੇ ਸਦੀਵੀ ਨਸ਼ੇ ਤੋਂ ਇਹ ਬਦਕਿਸਮਤ, ਉੱਕਾ ਹੀ ਬੇਖਬਰ ਹੈ। ਇਹ ਭੋਲਾ ਪਾਤਸ਼ਾਹ, ਫਿਰ ਚਾਰ-ਵਾਕੀਆਂ ਤੇ ਚੌਲੀ-ਮਾਰਗੀਆਂ ਵਾਂਗ, ਓਸੇ ਪੰਧ ਪੈਣ ਦੀ ਭੁਲ ਕਰ ਰਿਹਾ ਹੈ, ਜਿਸ ਨੂੰ ਮੱਛੀ ਵਾਂਗ ਚੱਟ ਕੇ ਓਹ ਕਿਸੇ ਸਮੇਂ ਵਾਪਸ ਪਰਤਿਆ, ਅਤੇ ਅੱਜ ਦੇ ਉੱਨਤ ਤੇ ਆਲਮ ਸਮਾਜ ਦਾ ਵਾਗਿਸ ਬਣਿਆ ਸੀ।

ਪਰੰਤੂ, ਇਸ ਦੀ ਇਹ ਬੀਮਾਰੀ ਲਾ-ਇਲਾਜ ਨਹੀਂ। ਬਹੁਤ ਪੁਰਾਣੀ, ਬਹੁਤ ਚਿਰ-ਕਾਲ ਦੀ ਗੱਲ ਨਹੀਂ, ਕੇਵਲ ੩੯੦ ਕੁ ਸਾਲ ਦੀ ਨਿਗੂਣੀ ਜਿਹੀ ਵਿੱਥ (ਸੰਨ ੧੬੦੪) ਦੀ ਗੱਲ ਹੈ, ਜਦ ਧੂਰੋਂ ਪਠਾਏ, ਨਿਰੰਕਾਰੀ ਬਾਬੇ ਨੇ, ਆਪਣੇ ਪੰਜਵੇਂ ਸਰੂਪ ਵਿੱਚ ਸੰਸਾਰ ਨੂੰ ਇੱਕ ਅਜਿਹੀ ਪੱਕੀ, ਕਲਿਆਣਕਾਰੀ ਤੇ ਸਦੀਵੀ ਸੇਧ ਦਿਤੀ ਸੀ, ਜਿਸ ਨੂੰ ਪ੍ਰਬੀਨ ਪੁਰਸ਼ਾਂ ਨੇ 'ਗਾਡੀ ਰਾਹ' ਕਰਕੇ ਜਾਣਿਆ ਤੇ ਸਤਿਕਾਰਿਆ ਸੀ। ਉਨ੍ਹਾਂ ਨੇ 'ਭਾਵਕ ਏਕਤਾ' ਤੇ 'ਸਹਿਵਾਸ' ਦਾ ਇਕ ਐਸਾ ਪੂਰਨਾ ਪਾਇਆ, ਬਾਨੂੰ ਬੰਨਿਆਂ, ਜੋ ਮਨੁੱਖ ਦੇ ਧਾਰਮਕ, ਸਮਾਜਕ ਤੇ ਰਾਜਨੀਤਕ ਇਤਿਹਾਸ ਵਿਚ ਅਦੂਤੀ ਸੀ, ਬੇ-ਮਿਸਾਲ ਸੀ। ਸਤਿਗੁਰਾਂ ਨੇ ਢੱਠ ਕੇ ਮਨੁੱਖੀ ਕਲਿਆਣ ਤੇ ਅਗਵਾਈ ਲਈ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਟੂਪ ਵਿੱਚ ਅਜਿਹਾ ਰੂਹਾਨੀ ਗ੍ਰੰਥ ਤਿਆਰ ਕੀਤਾ ਜੋ ਰੱਬ ਵਾਂਗ, ਹਵਾ ਵਾਂਗ ਅਤੇ ਸੁਰਜ ਦੀ ਧੂਪ ਵਾਂਗ ਸਭ ਦਾ ਸਾਂਝਾ ਤੇ ਆਪਣਾ ਹੈ।³ ਸਭ ਇਕ-ਸਮਾਨ ਭਾਈਵਾਲ ਹਨ ਇਸ ਦੇ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਤਿਗੁਰਾਂ ਦੀ ਆਤਮਕ ਜੋਤਿ-ਗੁਰਬਾਣੀ ਦੇ ਨਾਲ, ਥਾਂ ਪਰ ਥਾਂ, ਭਗਤਾਂ ਤੇ ਭੱਟਾਂ ਦੇ ਰੱਬੀ ਕਲਾਮ ਨੂੰ ਵੀ ਸਮਾਨ ਥਾਂ ਦਿੱਤੀ। ਕਿਤਨਾ ਇਨਕਲਾਬ ਸੀ ਇਹ ਮੁਤਾਅਸਬੀ ਤੇ ਸੌਂਕੇ ਦਿਲ ਦਿਮਾਗ ਵਾਲੇ ਉਸ ਜੁਗ ਵਿੱਚ, ਭਾਵਕ-ਏਕਤਾ, ਇਨਸਾਨੀ ਬਰਾਦਰੀ ਤੇ ਭੈਣਾਂ-ਭਰਾਵਾਂ, ਸੁਮਿਤਰਾਂ ਵਾਂਗ ਰਲ-ਮਿਲ ਬੈਠਣ ਦਾ, ਦੂਬਿਆ ਢੂਰ ਕਰਨ ਦਾ।

ਸਾਰੇ ਮੱਤਾਂ ਦੇ ਮਜ਼ਹਬੀ ਗ੍ਰੰਥ ਸਤਿਕਾਰ ਯੋਗ ਹਨ। ਸਭ ਵਿੱਚ ਸਮੇਂ ਸਮੇਂ, ਆਪਣੇ ਆਪਣੇ ਢੰਗ ਅਤੇ ਆਪਣੀ ਆਪਣੀ ਪਹੁੰਚ ਤੇ ਸਮਰੱਥਾ ਅਨੁਸਾਰ⁴ ਸਚਾਈ ਦਾ ਹੋਕਾ ਦਿੱਤਾ ਗਿਆ ਹੈ; ਪਰੰਤੂ, ਸਤਿਗੁਰਾਂ ਦੀ ਧੂਰ ਕੀ ਬਾਣੀ ਨਾਲ ਜੋ ਅਟੁੱਟ ਸਾਂਝ ਕਬੀਰ ਜੀ, ਫ਼ਰੀਦ ਜੀ, ਰਵਿਦਾਸ ਜੀ, ਨਾਮਦੇਵ ਜੀ, ਤਿਲੋਚਨ ਜੀ, ਜੈਦੇਵ ਜੀ, ਰਾਮਾਨੰਦ

1. ਅਤਿ ਸੁੰਦਰ, ਕੁਲੀਨ, ਚੁਡਾ, ਮੁਖਿ ਛਿਆਨੀ, ਧਨਵੰਤ ॥

ਮਿਰਤਕ ਕਹੀਅਹਿ, ਨਾਨਕਾ, ਜਿਹ ਪ੍ਰੀਤਿ ਨਹੀਂ ਭਗਵੰਤ ॥੧॥੧੬॥ (ਗਊੜੀ ਮ: ੫, ਪੰਨਾ ੨੪੩)

2. (ਉ) ਸਭ ਸੁਖ-ਦਾਤਾ ਰਾਮੁ ਹੈ, ਦੁਸਰ ਨਾਹਿਨ ਕੋਇ ॥੯॥ (ਸਲੋਕ ਮ: ੯, ਪੰਨਾ ੧੪੨੬)

(ਅ) ਜਉ ਸੁਖ ਕਉ ਚਾਹੇ ਸਦਾ, ਸਰਨ ਰਾਮ ਕੀ ਲੇਹ ॥੨੭॥ (ਸਲੋਕ ਮ: ੯, ਪੰਨਾ ੧੪੨੭)

3. ਸਭ ਸਾਂਝੀਵਾਲ ਸਦਾਇਨਿ, ਤੂੰ ਕਿਸੈ ਨ ਦਿਸਹਿ ਬਹਰਾ ਜੀਉ ॥੩॥ (ਮਾਝ ਮ: ੫ ਪੰਨਾ ੯੭)

4. ਢੂਰ ਪਰ ਕੋਈ, ਕੋਈ ਅਰਥਿ ਬਰੀਂ ਪਰ ਪਹੁੰਚਾ,

ਜਹਾਂ ਤੱਕ ਜਿਸ ਕੀ ਪਰਵਾਜ ਥੀ ਵੱਹ ਵਹੀਂ ਤੱਕ ਪਹੁੰਚਾ।

ਜੀ, ਬੇਣੀ ਜੀ, ਸੈਣ ਜੀ, ਸਪਨਾ ਜੀ ਆਦਿ ਅਖੋਤੀ ਉਚੀਆਂ, ਨੀਵੀਆਂ ਜਾਤੀਆਂ ਦੇ ਭਗਤਾਂ ਤੇ ਭੱਟਾਂ ਦੀ ਬਾਣੀ ਦੀ ਪਾਈ ਗਈ ਹੈ, ਅਤੇ ਮਨੁੱਖ ਨੂੰ ਜਾਤਾਂ, ਵਰਣਾਂ, ਨਸਲਾਂ ਤੇ ਆਸ਼ਰਮਾਂ ਦੇ ਮਾਰੂ ਵਲਗਣ ਦੀ ਉੱਚ-ਨੀਚ ਵਿਚੋਂ ਕਢ ਕੇ, ਜੋ ਸਮਾਨਤਾ, ਪਿਆਰ-ਗਲਵਕਦੀ ਅਤੇ ਨਿੱਘ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਪ੍ਰਾਪਤ ਹੈ, ਇਹ ਹੋਰ ਕਿਸੇ ਮੱਤ ਦੇ ਗ੍ਰੰਥ ਵਿੱਚ ਨਹੀਂ ਲੱਭੇਗੀ। ਏਸੇ ਲਈ, ਗੁਰੂ ਨਾਨਕ ਨਾਮ-ਲੇਵਾ ਗੁਰਸਿੱਖ, ਬਜਾ ਤੌਰ ਉਤੇ, ਇਹ ਫ਼ਕਰ ਕਰਦੇ ਹਨ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸੰਮਿਲਤ ਧਰਮ-ਵਿਸ਼ਵਾਸਾਂ ਦਾ ਆਪਣੀ ਕਿਸਮ ਦਾ ਪਹਿਲਾ, ਤੇ ਇੱਕ ਇੱਕ ਕਲਿਆਣਕਾਰੀ ਗ੍ਰੰਥ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੈਗਾਮ ਦੀ ਕੇਵਲ ਇਹੀ ਵਿਸ਼ੇਸ਼ਤਾ ਨਹੀਂ ਕਿ ਇਹ 'ਭਾਵਕ-ਏਕਤਾ', 'ਸਹਿਵਾਸ', ਇਨਸਾਨੀ ਬਰਾਦਰੀ ਅਤੇ ਮਨੁੱਖੀ ਸਮਾਨਤਾ ਦਾ ਇਕ ਅਦੂੱਤੀ ਕੇਂਦਰ ਤੇ ਸਰਚਸਮਾ ਹੈ; ਸਗੋਂ ਇਹਦਾ ਵੱਡਾ ਗੁਣ ਇਹ ਵੀ ਹੈ ਕਿ ਇਸ ਵਿੱਚ ਅਜਿਹੇ ਅਮਰ-ਸਿਧਾਂਤ ਤੇ ਸਿਖਿਆ-ਰੂਪੀ ਅਸੋਲਕ ਰਤਨ ਹਨ, ਜੋ ਇਨਸਾਨ ਦੀ ਸਦੀਵੀ ਰਹਬਰੀ ਤੇ ਕਲਿਆਣ ਦੇ ਜਾਮਨ ਹਨ। ਉਦਾਹਰਣ ਵਜੋਂ :

ਪਹਿਲੇ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਿਖਿਆ ਸਰਬ-ਕਾਲੀ (ਸਦੀਵੀ) ਤੇ ਸਰਬ-ਦੇਸ਼ੀ ਹੈ। ਇਸ ਦਾ ਆਸ਼ਾ ਸੱਚ ਉਤੇ ਆਧਾਰਤ ਹੈ, ਅਤੇ ਇਹ ਸੱਚ 'ਕਦੀ ਪੁਰਾਣਾ ਨਹੀਂ ਹੋਦਾ। ਸਚੁ ਜੁਗਾਦਿ ਅਥਵਾ ਭੂਤ, ਭਵਿਖ, ਭਵਾਨ ਵਿੱਚ ਸਦਾ ਅ-ਬਦਲ ਤੇ ਇਕ-ਰਸ ਰਹਿੰਦਾ ਹੈ। ਸਚੁ ਪਰਮਾਤਮਾ ਹੈ ਅਤੇ ਪਰਮਾਤਮਾ ਸੱਚ। ਨਾਲ ਹੀ ਆਦਿ ਗੁਰੂ ਗ੍ਰੰਥ ਸਾਹਿਬ ਵਿੱਚ ਅਜਿਹੀਆਂ ਸਚਾਈਆਂ, ਹਕੀਕਤਾਂ ਤੇ ਤੱਤਾਂ ਦਾ ਬਿਆਨ ਹੈ, ਜੋ ਮਨੁੱਖੀ ਗਿਆਨ ਦਾ ਸੌਮਾ ਤੇ ਸਦਾ, ਦੋ ਤੋਂ ਚਾਰ ਵਾਂਗ ਸਤਿ ਹਨ। ਗੁਰਬਾਣੀ ਵਿੱਚ ਇਨ੍ਹਾਂ ਅਟੱਲ ਸਿਧਾਂਤਾਂ ਦੀ ਗੂੰਜ ਤੈ-ਕਾਲ ਨਿਰੰਤਰ ਗੂੰਜੇਗੀ :

(ੴ) ਥਾਪਿਆ ਨ ਜਾਇ, ਕੀਤਾ ਨ ਹੋਇ ॥

ਅਪੇ ਆਪਿ ਨਿਰੰਜਨੁ ਸੋਇ ॥

(ਜਪਜੀ)

(ਅ) ਨਾਨਕ, ਭਗਤਾ ਸਦਾ ਵਿਗਾਸੁ ॥

ਸੁਣਿਐ ਦੂਖ ਪਾਪ ਕਾ ਨਾਸੁ ॥੯॥

(ਜਪਜੀ)

(੬) ਕੂੜ ਨਿਖੁਟੇ ਨਾਨਕਾ, ਉੜਕਿ ਸਚਿ ਰਹੀ ॥੨੧॥੧੩॥

(ਮ: ੧, ਰਾਮਕਲੀ ਕੀ ਵਾਰ, ਪੰਨਾ ੯੫੩)

(੭) ਮਿਠੜੁ ਨੀਵੀ ਨਾਨਕਾ, ਗੁਣ ਚੰਗਿਆਈਆ ਤੜੁ ॥੧॥੧੮॥

(ਆਸਾ ਕੀ ਵਾਰ, ਪੰਨਾ ੮੭੦)

(੮) ਸੰਸਾਰੁ ਰੋਗੀ, ਨਾਮੁ ਦਾਰੁ, ਮੈਲੁ ਲਾਗੇ ਸਚ ਬਿਨਾ ॥

(ਧਨਾਸਰੀ ਮ: ੧ ਛੰਤ, ਪੰਨਾ ੬੮੭)

(੯) ਨਾਨਕ, ਮੁਰਖ ਦੇਹਿ ਗੁਣ, ਬੋਲੇ ਸਦਾ ਵਿਣਾਸੁ ॥੧॥੧੨॥

(ਮਾਝ ਮ: ੧, ਮਾਝ ਕੀ ਵਾਰ, ਪੰਨਾ ੧੪੩)

1. ਸਚੁ ਪੁਰਾਣਾ ਨਾ ਬੀਐ, ਨਾਮੁ ਨ ਮੈਲਾ ਹੋਇ ॥

(ਮ: ੩, ਪੰਨਾ ੧੨੪੮)

2. ਆਦਿ ਸਚੁ ਜੁਗਾਦਿ ਸੰਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥

(ਜਪਜੀ)

(੪) ਨਾਨਕ, ਜਿਨ੍ਹ ਮਨਿ ਡਾਉ, ਤਿਨ੍ਹ ਮਨਿ ਡਾਉ ॥੨॥੫॥

(ਆਸਾ ਕੀ ਵਾਰ, ਪੰਨਾ ੮੬੫)

(੫) ਨਾਨਕ, ਫਿਕੈ ਬੋਲਿਐ, ਤਨੁ ਮਨੁ ਦਿਕਾ ਹੋਇ ॥

(ਆਸਾ ਕੀ ਵਾਰ, ਪੰਨਾ ੮੭੩)

(੬) ਨਾਨਕ ਦੁਖੀਆ ਸਭੁ ਸੰਸਾਰੁ ॥੧॥੧੪॥

(ਸਲੋਕੁ ਮ: ੧, ਰਾਮਕਲੀ ਕੀ ਵਾਰ, ਪੰਨਾ ੯੫੮)

(੭) ਨਾਨਕ, ਤੇ ਨਰ ਅਸਲਿ ਖਰ, ਜਿ ਬਿਨੁ ਗੁਣ ਗਰਬੁ ਕਰੇਤਿ ॥੧੫॥

(ਮ: ੧, ਪੰਨਾ ੧੪੧੧)

(੮) ਪਾਂਜਾ ਮੁਰਭੁ ਆਖੀਐ, ਜਿਸੁ ਲਭੁ ਲੋਭੁ ਅਹੰਕਾਰਾ ॥੬॥

(ਮਾਝ ਕੀ ਵਾਰ, ਮ: ੧, ਪੰਨਾ ੧੪੦)

(੯) ਪੈਧਾ ਖਾਧਾ ਬਾਦਿ ਹੈ, ਜਾਂ ਮਨਿ ਢੂਜਾ ਭਾਉ ॥੧੧॥

(ਮ: ੧, ਪੰਨਾ ੧੪੧੧)

(੧੦) ਫਕੜ ਜਾਤੀ, ਫਕੜ ਨਾਉ ॥ ਸਭਨਾ ਜੀਆ ਇਕਾ ਛਾਉ ॥

(ਸਲੋਕੁ ਮ: ੧, ਸਿਗੀਰਾਗ ਕੀ ਵਾਰ, ਪੰਨਾ ੮੩)

(੧੧) ਬਾਬਾ, ਹੋਰੁ ਖਾਣਾ ਖੁਸੀ ਖੁਆਰੁ ॥

ਜਿਤੁ ਖਾਧੈ ਤਨੁ ਪੀੜੀਐ, ਮਨ ਮਹਿ ਚਲਹਿ ਵਿਕਾਰ ॥੧॥ਰਹਾਉ॥

(ਸਿਗੀਰਾਗੁ ਮ: ੧, ਪੰਨਾ ੧੬)

(੧੨) ਤੈ ਰਚਿ ਰਹੈ ਸੁ ਨਿਰਭਾਉ ਹੋਇ ॥ ਜੈਸਾ ਸੇਵੈ ਤੈਸੋ ਹੋਇ ॥੪॥

(ਗਉੜੀ ਮ: ੧, ਪੰਨਾ ੨੨੩-੨੪)

(੧੩) ਭੂਲ ਚੁਕ, ਤੇਰੈ ਦਰਬਾਰਿ ॥ ਨਾਮ ਬਿਨਾ, ਕੈਸੇ ਆਚਾਰ ॥੧॥੧੨॥

(ਪ੍ਰਭਾਤੀ ਮ: ੧, ਪੰਨਾ ੧੩੩੦)

(੧੪) ਸੋ ਸਤਿਗੁਰੁ ਜਿਸੁ ਰਿਦੈ ਹਰਿ ਨਾਉ ॥੩॥੧੮॥

(ਗਉੜੀ ਸੁਖਮਨੀ ਮ: ੫, ਪੰਨਾ ੨੬੭)

(੧੫) ਜਾ ਕੈ ਰਿਦੈ ਬਿਸ਼ਾਸੁ ਪੜੁ ਆਇਆ ॥

ਤੜੁ ਗਿਆਨੁ ਤਿਸੁ ਮਨਿ ਪ੍ਰਗਟਾਇਆ ॥੨॥੧੭॥

(ਗਉੜੀ ਸੁਖਮਨੀ ਮ: ੫, ਪੰਨਾ ੨੬੫)

(੧੬) ਦੁਖੁ ਦਾਰੁ ਸੁਖੁ ਰੋਗੁ ਭਇਆ ॥

(ਆਸਾ ਕੀ ਵਾਰ, ਪੰਨਾ ੮੬੬)

(੧੭) ਸਚਹੁ ਓਰੈ ਸਭੁ ਕੋ, ਉਪਰਿ ਸਚੁ ਆਚਾਰੁ ॥੫॥

(ਸਿਗੀਰਾਗੁ ਮ: ੧, ਪੰਨਾ ੬੨)

(੧੮) ਪੀਉ ਦਾਦੇ ਕਾ ਥੋਲਿ ਡਿਠਾ ਖਜਾਨਾ ॥

ਤਾ ਮੇਰੈ ਮਨਿ ਭਇਆ ਨਿਧਾਨਾ ॥੧॥

ਰਤਨ ਲਲ ਜਾ ਕਾ ਕਛੂ ਨ ਮੌਲੁ ॥

ਭਰੇ ਭੰਡਾਰ ਅਖੂਟ ਅਤੇਲ ॥੨॥

(ਗਉੜੀ ਮ: ੫, ਪੰਨਾ ੧੬੬)

ਜ਼ਰਾ ਵੇਖੋ ਨਾ, ਥੋਲੁ ਕੇ, ਪਿਉ ਦਾਦੇ ਦਾ ਖਜਾਨਾ—ਗੁਰਬਾਣੀ—ਜੋ ਬੇਅੰਤ,

ਅਮੁਲੀਕ ਸ਼ਬਦ-ਰੂਪੀ ਰਤਨਾਂ ਨਾਲ ਭਰਪੂਰ ਹੈ, ਤੇ ਜਿਸ ਵਿਚੋਂ ਵੰਨਗੀ ਮਾੜ੍ਹ ਕੁਝ ਕੁ
ਸਤਿ ਤੇ ਸਾਰ ਬਚਨ ਉੱਪਰ ਅੰਕਿਤ ਕੀਤੇ ਗਏ ਹਨ। ਕਿਤਨੀ ਸਚਾਈ, ਕਿਤਨੀ
ਸਦੀਵਤਾ ਤੇ ਕੁਸ਼ਲਤਾ ਰਖਦੇ ਹਨ ਇਹ ਗੁਰਵਾਕ। ਸਭ ਕੁਝ ਬਿਨਸ ਜਾਏਗਾ, ਪਰੰਤੂ
ਮਹਾਂਪੁਰਸ਼ਾਂ ਦੇ ਇਹ ਬਚਨ ਜੁਗ ਜੁਗ ਅਟੱਲ ਰਹਿਣਗੇ।

ਇਸ ਤਰ੍ਹਾਂ ਵੀਚਾਰਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ, ਜੀਵਨ ਦੇ ਅਥਦੀ ਸਿਧਾਂਤਾਂ ਦਾ ਇਕ
ਅਜੋੜ ਗ੍ਰੰਥ ਹੈ, ਜਿੰਦਗੀ ਦੀਆਂ ਸਾਧਾਰਨ ਤੇ ਵਕਤੀ ਗੀਤਾਂ-ਰਸਮਾਂ ਦਾ ਨਹੀਂ। ਇਹ ਤਾਂ
ਦੇਸ਼, ਕਾਲ ਅਨੁਸਾਰ ਸਦਾ ਬਦਲਦੀਆਂ ਰਹੀਆਂ ਹਨ ਅਤੇ ਬਦਲਦੀਆਂ ਰਹਿਣਗੀਆਂ।

ਦੂਜੇ—ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੋਲੀ, ਦੇਸ਼ ਦੀਆਂ ੧੨ ਕੁ ਬੋਲੀਆਂ ਦਾ ਮਿਸ਼ਨ
ਹੈ ਅਤੇ ਬਹੁਤਾ ਲੋਕ-ਬੋਲੀ ਵਿਚ ਹੈ। ਅਲੰਕਾਰ, ਹਵਾਲੇ ਅਤੇ ਵਸਤਾਂ ਉਹ ਲਏ ਗਏ
ਹਨ, ਜਿਨ੍ਹਾਂ ਨਾਲ ਲੋਕਾਂ ਦਾ ਨਿੱਤ ਦਾ ਸੰਬੰਧ ਹੈ। ਪਪੀਹਾ, ਚਾਤ੍ਰਕ, ਕੋਇਲ, ਮੌਰ, ਹਰਨੀ,
ਵਣ, ਬਾਰ, ਭਉਰਾ, ਅੱਕ-ਟਿੱਡਾ, ਚੰਦਨ, ਚੰਦ, ਸੂਰਜ, ਤਾਰੇ, ਪਉਣ, ਪਾਣੀ, ਅਗਨੀ,
ਮਾਤਾ, ਪਿਤਾ, ਪੁੱਤੇ, ਦਿਆ, ਕੁਟੰਬ, ਜਨਨੀ, ਸੂਤਕ, ਲੋਹਾਰ, ਭਾਂਡੇ, ਰਾਜਾ, ਪਰਜਾ
ਆਦਿ ਬੇਅੰਤ ਐਸੇ ਸ਼ਬਦ ਹਨ, ਜਿਨ੍ਹਾਂ ਨਾਲ ਇਨਸਾਨ ਦੀ ਨੇੜੇ ਦੀ ਜਾਣਕਾਰੀ ਤੇ
ਸਾਂਝ ਹੈ। ਵੇਖੋ, ਹਰੀ ਦੀ ਹਰ ਥਾਂ ਵਿਆਪਕਤਾ ਨੂੰ, ਪਾਣੀ ਦੇ ਘੜੇ ਵਿਚ ਪੈ ਰਹੇ ਚੰਦ
ਦੇ ਅਕਸ ਦਾ ਅਲੰਕਾਰ ਦੇ ਕੇ, ਵੱਡੀ ਗੋਹਜ ਗੱਲ ਨੂੰ ਗੁਰੂ ਜੀ ਕਿਵੇਂ ਸਹਿਲ ਢੰਗ ਨਾਲ
ਸਮਝਾਉਂਦੇ ਤੇ ਸਪੱਸ਼ਟ ਕਰਦੇ ਹਨ :

ਖਡ ਸਮਾਣੀ ਜੋਤਿ, ਜਿਉ ਜਲ ਘਟਾਊ ਚੰਦਮਾ ॥੨॥੧੪॥

(ਵਰ ਮਾਤ੍ਰ ਮ: ੫, ਪੰਨਾ ੧੦੯੯)

ਤੀਜੇ—ਬਿਆਨ-ਦੰਗ ਬੜਾ ਸੋਖਾ, ਪਰ ਵੀਚਾਰ-ਸੀਲ ਹੈ। ਇਸ ਵਿਚ ਭਰਮ, ਵਹਿਮ
ਅਤੇ ਮਨੋ-ਕਲਪਿਤ ਗੱਲਾਂ ਨੂੰ ਕੋਈ ਥਾਂ ਨਹੀਂ। ਗੁਰਦੇਵ—ਸੂਤਕ, ਪਾਤਕ, ਭਿੱਟ, ਛੂਤ-
ਛਾਤ, ਜਾਤੀ ਭੇਦ ਅਥਵਾ ਹੋਰ ਖਾਣ ਪੀਣ, ਪਹਿਨਣ ਦੇ ਵਿਤਕਰਿਆਂ ਤੇ ਪਾਬੰਦੀਆਂ
ਨੂੰ ਕੋਈ ਥਾਂ ਨਹੀਂ ਦਿੰਦੇ। ਉਹਨਾਂ ਦਾ ਸਪੱਸ਼ਟ ਫੁਰਮਾਨ ਹੈ :

(ੴ) ਬਾਬਾ, ਹੋਰੁ ਖਾਣਾ ਖੁਸੀ ਖੁਆਰੁ ॥

ਜਿਤੁ ਖਾਧੈ ਤਨੁ ਪੀਕੀਐ, ਮਨ ਮਹਿ ਚਲਹਿ ਵਿਕਾਰ ॥੧॥ ਰਹਾਊ॥

(ਸਿਗੀਰਾਗ ਮ: ੧, ਪੰਨਾ ੧੬)

(ਅ) ਸਗੁਨ ਅਪਸਗੁਨ ਤਿਸ ਕਉ ਲਗਹਿ ਜਿਸੁ ਚੀਤਿ ਨ ਆਵੈ ॥

(ਆਸਾ ਮ: ੫, ਪੰਨਾ ੪੦੭)

(ਇ) ਰਾਮ ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ ॥

ਤੰਤੁ ਮੰਤੁ ਨਹ ਜੋਹਈ, ਤਿਤੁ ਚਾਖੁ (ਬਦ-ਨਜ਼ਰ) ਨ ਲਾਗੈ ॥੧॥੧੯॥

(ਬਿਲਾਵਲੁ ਮ: ੫, ਪੰਨਾ ੮੧੨-੧੯)

1. ਅੰਡ ਬਿਨਾਸੀ, ਜੇਰ ਬਿਨਾਸੀ, ਉਤਭੁਜ, ਸੇਤ ਬਿਨਾਧਾ ॥

ਚਾਰਿ ਬਿਨਾਸੀ, ਖਟਹਿ ਬਿਨਾਸੀ, ਇਕ ਸਾਧ ਬਚਨ ਨਿਹਚਲਾਧਾ ॥੨॥ (ਸਾਰੰਗ ਮ: ੫, ਪੰਨਾ ੧੨੦੮)

2. ਪ੍ਰਹਿਪ ਮਹਿ ਜਿਉ ਬਾਸੁ ਬਸਤੁ ਹੈ, ਮੁਕਰ ਮਾਹਿ ਜੈਸੇ ਛਾਈ ॥

ਤੈਸੇ ਹੀ ਹਰਿ ਥਸੇ ਨਿਰੰਤਰਿ, ਘਟ ਹੀ ਖੇਜਹੁ ਭਾਈ ॥੧॥ (ਧਨਸਰੀ ਮ: ੬, ਪੰਨਾ ੬੮੮)

ਵੇਖੋ, ਕੁਰਖੇਤਰ ਵਿਖੇ ਪੰਡਤਾਂ ਨਾਲ ਸੰਬਾਦ ਕਰਦਿਆਂ ਹੋਇਆਂ¹, ਮਾਸ ਸੰਬੰਧੀ ਕਿਤਨੀਆਂ ਜੁਗਤੀ-ਭਰਪੂਰ ਦਲੀਲਾਂ ਨਾਲ ਪੰਡਤਾਂ ਦੇ ਭਰਮ ਨੂੰ ਖੰਡਨ ਕੀਤਾ ਸੀ। ਗੁਰੂਦੇਵ ਇਸ ਸ਼ਬਦ ਵਿਚ ਕੋਈ ਮਾਸ ਖਾਣ ਦੀ ਵਕਾਲਤ ਜਾਂ ਪੇਰਨਾ ਨਹੀਂ ਕਰਦੇ। ਹਾਂ, ‘ਅਹਿੰਸਾ ਪਰਮੇ ਧਰਮਾ’ ਅਤੇ ‘ਸੂਰਜ ਗ੍ਰਹਿਣ’ ਸਮੇਂ ਖਾਣ, ਪੀਣ, ਤੇ ਰਿੰਨ੍ਹ ਪਕਾਉਣ ਆਦਿ ਬਾਰੇ ਪਸਰੇ ਵਹਿਮਾਂ-ਭਰਮਾਂ ਸੰਬੰਧੀ, ਜਿਨ੍ਹਾਂ ਕਰਕੇ ਆਣ-ਅਣਖ ਤੇ ਮਨੁੱਖਤਾ ਦਾ ਅਭਾਵ ਹੋ ਚੁੱਕਾ ਸੀ, ਸਹੀ ਅਥਵਾ ਯਥਾਰਥ ਗੱਲ ਪੂਰੀ ਬੇਬਾਕੀ ਨਾਲ ਦਰਸਾਉਂਦੇ ਹਨ।

ਏਸੇ ਤਰ੍ਹਾਂ ²‘ਸੋਈ ਚੰਦ੍ਰ ਚੜਹਿ ਸੇ ਤਾਰੇ.....’ ਵਾਲੇ ਸ਼ਬਦ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਜੁਗਾਂ ਦੇ ਬਦਲਣ ਨਾਲ ਮਨੁੱਖੀ ਸੁਭਾਵ, ਸੁਤੇ ਸਿੱਧ ਹੀ ਨਹੀਂ ਬਦਲ ਜਾਂਦੇ। ਕਿਸੇ ਕਲਜੁਗ ਆਉਣ ਦੇ ਕਾਰਨ ਜੀਵ ਕਲਜੁਗੀ ਨਹੀਂ ਹੋ ਜਾਂਦੇ, ਸਰਗਾਂ ਜਦੋਂ ਜੀਵਾਂ ਦਾ ਚਲਣ ਛਿੱਗ ਜਾਂਦਾ ਹੈ, ਰਸਾਤਲ ਚਲਾ ਜਾਂਦਾ ਹੈ, ਉਸ ਸਮੇਂ ਨੂੰ ਕਲਜੁਗ ਦੀ ਸੰਗਿਆ ਦੇ ਦਿੱਤੀ ਜਾਂਦੀ ਹੈ। ਕਿਸੇ ਕਲਜੁਗ ਦੇ ਆਉਣ ਅਤੇ ਉਸ ਦੇ ਪ੍ਰਭਾਵ ਨਾਲ ਜੀਵ ਮੰਦ-ਚਲਣ ਵਾਲੇ ਨਹੀਂ ਹੁੰਦੇ। ਵਾਹ! ਕੈਸਾ ਸੰਤੁਲਿਤ ਤੇ ਯਥਾਰਥ ਨਿਰਣਾ ਹੈ, ਬਾਬਾਏ ਮਿਲਤ ਦਾ।

ਕਬੀਰ ਸਾਹਿਬ ਦਾ ‘ਗਰਭ ਵਾਸ ਮਹਿ ਕੁਲੁ ਨਹੀਂ ਜਾਤੀ.....’ ਵਾਲਾ ਸ਼ਬਦ ਵੀ ਕਿਤਨਾ ਸਤਿ ਤੇ ਜੁਗਤੀ-ਭਰਪੂਰ ਹੈ, ਅਤੇ ਜਨਮ ਤੋਂ ਜਾਤੀ ਮੰਨਣ ਵਾਲੇ ਅਭਿਮਾਨੀ ਬਾਹਮਣ ਨੂੰ ਕਿਵੇਂ ਨਿਰੁੱਤਰ ਕਰਦਾ ਹੈ।

1. (ਉ) ਪਹਿਲਾਂ ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ ॥

ਜੀਉ ਪਾਇ ਮਾਸੁ ਮੁਹਿ ਮਿਲਿਆ, ਹਡੂ ਚੰਮ੍ਰੁ ਤਨੁ ਮਾਸੁ ॥

ਮਾਸਹੁ ਬਾਹਰਿ ਕਦਿਆ, ਮੰਮਾ ਮਾਸੁ ਗਿਰਾਸੁ ॥

ਮੁਹੁ ਮਾਸੈ ਕਾ, ਜੀਭ ਮਾਸੈ ਕੀ, ਮਾਸੈ ਅੰਦਰਿ ਸਾਸੁ ॥੧॥ (੨੫)

(ਸਲੋਕ ਮ: ੧, ਮਲਾਰ ਕੀ ਵਾਰ, ਪੰਨਾ ੧੨੯੯)

(ਅ) ਮਾਸੁ ਮਾਸੁ ਕਰਿ ਮੂਰਖੁ ਝਗੜੇ, ਗਿਆਨੁ ਪਿਆਨੁ ਨਹੀਂ ਜਾਣੈ ॥

ਕਉਣੁ ਮਾਸੁ ਕਉਣੁ ਸਾਗੁ ਕਹਾਵੈ, ਕਿਸੁ ਮਹਿ ਪਾਪ ਸਮਾਣੇ ॥ (ਸਾਰਾ ਸ਼ਬਦ, ਪੰਨਾ ੧੨੯੯)

2. ਸੋਈ ਚੰਦ੍ਰ ਚੜਹਿ ਸੇ ਤਾਰੇ, ਸੋਈ ਦਿਨੀਅਰੁ ਤਪਤ ਰਹੈ ॥

ਸਾ ਧਰਤੀ ਸੌ ਪਉਣੁ ਤੁਲਾਰੇ, ਜੁਗ ਜੀਅ ਖੇਲੇ ਬਾਵ ਕੈਸੇ ॥੧॥

ਜੀਵਨ ਤਲਬ ਨਿਵਾਰਿ ॥

ਹੋਵੈ ਪਰਵਾਣਾ ਕਰਹਿ ਪਿਛਾਣਾ, ਕਲਿ ਲਖਣ ਵੀਚਾਰਿ ॥੧॥ ਰਹਾਉ ॥

(ਸਾਰਾ ਸ਼ਬਦ ਵਾਚਣ ਯੋਗ ਹੈ) (ਰਾਮਕਲੀ ਮ: ੧, ਪੰਨਾ ੮੦੨)

3. ਗਰਭ ਵਾਸ ਮਹਿ ਕੁਲੁ ਨਹੀਂ ਜਾਤੀ ॥

ਬਾਹਮ ਬਿੰਦੂ ਤੇ ਸਭ ਉਤਪਾਤੀ ॥੧॥

ਕਹੁ ਰੇ ਪੰਡਿਤ ਬਾਮਨ ਕਬ ਕੇ ਹੁਏ ॥

ਬਾਮਨ ਕਹਿ ਕਹਿ ਜਨਮੁ ਮਤ ਖੋਏ ॥੧॥ ਰਹਾਉ ॥

ਜੋ ਤੂੰ ਬਾਹਮਣੁ ਬਾਹਮਣੀ ਜਾਇਆ ॥

ਤਉ ਆਨ ਬਾਟ ਕਹੋ ਨਹੀਂ ਆਇਆ ॥੨॥

ਤੁਮ ਕਤ ਬਾਹਮਣ ਹਮ ਕਤ ਸੂਦ ॥

ਹਮ ਕਤ ਲੋਹੂ ਤੁਮ ਕਤ ਦੂਧ ॥੩॥

ਕਹੁ ਕਬੀਰ ਸੈ ਬਾਹਮੁ ਬੀਚਾਰੈ ॥

ਸੈ ਬਾਹਮਣੁ ਕਹੀਐਤੁ ਹੈ ਹਮਾਰੈ ॥੪॥੬॥

(ਗਊੜੀ ਕਬੀਰ ਜੀ, ਪੰਨਾ ੩੨੪)

ਚੋਥੇ—ਆਦਿ ਗੁਰੂ ਗ੍ਰੰਥ ਜੀ, ਜੀਵਨ ਦੇ ਹਰ ਪੱਖ ਦੀਆਂ ਬੁਗਈਆਂ ਦੀ ਪੂਰੀ ਬੇਬਾਕੀ
ਨਾਲ ਆਲੋਚਨਾ ਕਰਦੇ ਹਨ। ਕੀ ਧਾਰਮਕ, ਕੀ ਸਮਾਜਕ, ਕੀ ਰਾਜਨੀਤਕ ਅਤੇ ਕੀ
ਆਰਥਕ ਬੁਗਈਆਂ—ਸਭ ਨੂੰ, ਇਕ-ਸਮਾਨ ਭੰਡਦੇ ਹਨ। 'ਰਾਜਿਆਂ ਨੂੰ ਸੀਹ, ਮੁਕੱਦਮਾਂ
ਨੂੰ ਕੁੱਤੇ, ਰੱਖਤ ਨੂੰ ਅੰਧੇ, ਕਾਜ਼ੀ ਨੂੰ ਵੱਢੀ-ਬੇਰ ਅਤੇ ਬਾਬਰ ਦੀ ਫੌਜ ਨੂੰ 'ਪਾਪ ਕੀ
ਜੇਵ' ਕੇਵਲ ਸ੍ਰੀ ਗੁਰੂ ਨਾਨਕ ਦੇਵ ਜੀ ਵਰਗਾ ਬੇ-ਬੋਹ ਤੇ 'ਸ਼ਾਹ ਦਾ ਦੀਵਾਨਾ' ਹੀ ਕਹਿ
ਸਕਦਾ ਸੀ। ਸਿਕੰਦਰ ਤੇ ਇਥਰਾਹੀਮ ਲੋਧੀ ਵਰਗੇ ਮੁਤਅੱਸਬ, ਨਿਰਦਈ ਤੇ ਜਾਬਰ
ਬਾਦਸ਼ਾਹਾਂ ਦੇ ਇਸਲਾਮੀ ਰਾਜ ਵਿਚ ਗੁਰਬਾਣੀ ਦੁਆਰਾ ਮਸੀਤ, ਨਮਾਜ, ਮੁਨਤ, ਰੋਜ਼ੇ
ਤੇ ਕਲਮੇ ਦੀ ਨਵੀਂ ਤੇ ਨਰੋਈ ਪਰਿਭਾਸ਼ਾ ਤੇ ਟਿੱਪਣੀ, ਗੁਰਬਾਣੀ ਵਿਚੋਂ ਹੀ ਪ੍ਰਾਪਤ ਹੋ
ਸਕਦੀ ਹੈ। ਫੌਕਟ ਧਰਮ ਤੇ ਸਮਾਜਕ ਪੰਖਡ ਦੇ ਬਖੀਏ ਉਧੇੜਨ ਲਈ ਤਾਂ 'ਆਸਾ ਕੀ
ਵਾਰ' ਦੇ ਸਲੋਕ ਹੀ ਕਾਫ਼ੀ ਹਨ। ਗੁਰਬਾਣੀ ਨੇ ਕੇਵਲ ਬਾਹਮਣ ਜਾਂ ਜੋਗੀਆਂ ਨੂੰ ਹੀ
ਖਰੀਆਂ ਖਰੀਆਂ ਨਹੀਂ ਸੁਣਾਈਆਂ, ਸਗੋਂ ਸ਼ਰਕਾ ਤੇ ਛਤਵੇ ਦੇ ਮਾਲਿਕ, ਝੂਠੇ ਕਾਜ਼ੀ ਨੂੰ
ਵੀ ਕੁੜ ਤੇ ਵੱਡੀ ਦੀ ਮੈਲ (ਗੰਦਰਗੀ) ਖਾਣ ਵਾਲਾ ਤਕ ਕਹਿਣ ਦੀ ਦਲੇਰੀ ਕੀਤੀ
ਹੈ। ਜਿਵੇਂ :

ਕਾਦੀ ਬੁੜ੍ਹੀ ਬੋਲਿ ਮਲੁ ਖਾਇ ॥ ਬਾਹਮਣੁ ਨਾਵੈ ਜੀਆ ਘਾਇ ॥
ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾਕੇ ਕਾ ਬੰਧੁ ॥੨॥੭॥
(ਧਨਾਸਰੀ ਮ: ੧, ਪੰਨਾ ੬੬੨)

ਪੰਜਵੇਂ—ਆਰਥਕ ਪਹਿਲੂ ਦਾ ਵੀ, ਜੋ ਅੱਜ-ਕੱਲ੍ਹ ਦਾ ਭੱਖਵਾਂ ਮਸਲਾ ਹੈ, ਸਪੱਸ਼ਟ
ਹਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਤੋਂ ਪ੍ਰਾਪਤ ਹੁੰਦਾ ਹੈ। ਗੁਰਬਾਣੀ, ਬਿਨਾਂ ਕਿਸੇ
ਲਪਟ-ਲਪੇਟ ਦੇ, ਸਪੱਸ਼ਟ ਤੌਰ ਉੱਤੇ, ਕਿਰਤ ਦੀ ਮਹਾਨਤਾ ਤੇ ਉੱਦਮ, ਸੇਵਾ, ਸੰਤੋਖ
ਅਤੇ ਵੰਡ ਕੇ ਛਕਣ ਦਾ ਮਾਰਗ ਇਉਂ ਦੱਸਦੀ ਹੈ :

(੬) ਘਾਲਿ ਖਾਇ ਕਿਛੁ ਹਥਹੁ ਦੇਇ ॥ ਨਾਨਕ ਰਾਹੁ ਪਛਾਣਹਿ ਸੇਇ ॥੧॥
(ਸਲੋਕ ਮ: ੧, ਵਾਰ ਸਾਰੰਗ, ਪੰਨਾ ੧੨੮੪)

(੭) ਪਾਪਾ ਬਾਝਹੁ ਹੋਵੈ ਨਾਹੀ, ਮੁਇਆ ਸਾਥਿ ਨ ਜਾਈ ॥੩॥
(ਆਸਾ ਮ: ੧, ਪੰਨਾ ੮੯੭)

(੮) ਸੇਵ ਕੀਤੀ ਸੰਤੋਖੀਏਂ, ਜਿਨ੍ਹੀ ਸਚੋ ਸਚੁ ਧਿਆਇਆ ॥੫॥
(ਆਸਾ ਕੀ ਵਾਰ, ਪੰਨਾ ੮੬੬-੬੭)

(੯) ਹਕੁ ਪਰਾਇਆ ਨਾਨਕਾ, ਉਸੁ ਸੂਅਭੁ, ਉਸੁ ਗਾਇ ॥
(ਮ: ੧, ਮਾਝ ਕੀ ਵਾਰ, ਪੰਨਾ ੧੪੧)

1. ਰਾਜੇ ਸੀਹ ਮੁਕਦਮ ਕੁਤੇ ॥ ਜਾਇ ਜਗਾਇਨ੍ਹ ਬੈਠੇ ਸੁਤੇ ॥
(ਮਲਾਰ ਮ: ੧, ਪੰਨਾ ੧੨੮)
2. ਪੰਜਿ ਨਿਵਾਜਾ ਵਖਤ ਪੰਜਿ, ਪੰਜਾ ਪੰਜੇ ਨਾਉ ॥

ਪਹਿਲਾ ਸਚੁ, ਹਲਾਲੁ ਦੁਇ, ਤੀਜਾ ਬੇਰ ਖੁਦਾਇ ॥
ਚਉਥੀ ਨੀਅਤਿ ਰਾਸਿ ਮਨੁ, ਪੰਜਵੀ ਸਿਫਤਿ ਸਨਾਇ ॥
ਕਰਟੀ ਕਲਮਾ ਆਖਿ ਕੈ, ਤਾ ਮੁਸਲਮਾਣੁ ਸਦਾਇ ॥੩॥੭॥

(ਮ: ੧, ਮਾਝ ਕੀ ਵਾਰ, ਪੰਨਾ ੧੪੧)

(ਹ) ਉਦਮੁ ਕਰੋਦਿਆ ਜੀਉ ਤੂ, ਕਮਾਵਦਿਆ ਸੁਖ ਬੁੰਚੁ ॥

ਪਿਆਇਦਿਆ ਤੂ ਪ੍ਰਭੂ ਮਿਲੁ, ਨਾਨਕ ਉਤਰੀ ਚਿੰਤ ॥੧॥੧੭॥

(ਸਲੋਕ ਮ: ੫, ਵਾਰ ਗੁਜਰੀ, ਪੰਨਾ ੫੨੨)

ਇਵੇਂ ਹੀ, ਇਹ ਵੀ ਦਸਿਆ ਗਿਆ ਹੈ ਕਿ ਵਣਜ ਵਪਾਰ, ਵਾਹੀ ਖੇਤੀ ਤੇ ਚਾਕਰੀ ਆਦਿ ਕਿਰਤਾਂ ਨੂੰ ਕਿਵੇਂ ਸੱਚੇ ਸੁੱਚੇ ਢੰਗ ਨਾਲ ਜੀਵਨ ਵਿਚ ਕਰਨਾ ਤੇ ਨਿਭਾਉਣਾ ਹੈ ।

ਪਾਵਨ ਗੁਰਬਾਣੀ ਦੀ ਛੇਵੀਂ ਸਿਫਤ ਇਹ ਹੈ ਕਿ ਉਪਰੋਕਤ ਅਤੇ ਹੋਰ ਅਨਿਕ ਵੀਚਾਰਾਂ ਨੂੰ ਸੰਗੀਤ ਦੇ ਜਾਮ ਵਿਚ ਪਾ ਕੇ ਪਿਲਾਇਆ ਗਿਆ ਹੈ। ਕਾਰਲਾਈਲ ਨੇ ਸੰਗੀਤ ਨੂੰ 'ਫਰਿਸ਼ਤਿਆਂ (ਦੇਵਤਿਆਂ) ਦੀ ਬੱਲੀ' ਕਿਹਾ ਹੈ। ਇਸ ਦੁਆਰਾ ਅਸੀਂ ਅਨੰਤ ਤੇ ਅਮਿੱਤ ਵਿਚ ਝਾਤੀ ਮਾਰ ਸਕਣ ਯੋਗ ਹੁੰਦੇ ਹਨ। ਸੰਗੀਤ ਦਾ ਪ੍ਰਭਾਵ ਨਾ ਕੇਵਲ ਮਨੁੱਖ ਸਗੋਂ ਪਸੂ, ਪੰਛੀ—ਸਭ ਕਬੂਲਦੇ ਹਨ। ਏਥੋਂ ਤਕ ਕਿ ਪੇਦਿਆਂ ਦੇ ਵਪਣ-ਫੁੱਲਣ ਉਤੇ ਵੀ ਸੰਗੀਤ ਚੌਖਾ ਪ੍ਰਭਾਵ ਪਾਉਂਦਾ ਹੈ।

ਇਹੀ ਕਾਰਨ ਹੈ ਕਿ ਸਤਿਗੁਰਾਂ ਨੇ ਅਰਜੀ ਬਾਣੀਂ ਨੂੰ ਰਾਗਾਂ ਵਿਚ ਉਚਾਰਿਆ ਹੈ ਅਤੇ ੩੧ ਰਾਗ-ਰਾਗਾਣੀਆਂ ਚੁਣੇ ਹਨ। ਜੇ ਇਸ ਵਿਚ ਸੰਮਿਲਤ ਰਾਗਾਂ ਨੂੰ ਵੀ ਗਿਣਿਆ ਜਾਵੇ ਤਾਂ ਇਹ ਗਿਣਤੀ ੪੮ ਹੋ ਜਾਂਦੀ ਹੈ।

ਰਾਗ ਦੇ ਅਰਥ ਹਨ—ਪਿਆਰ, ਲਗਾਉ। ਇਹ 'ਦਵੈਸ਼' ਦਾ ਵਿਰੋਧੀ ਸ਼ਬਦ ਹੈ। ਗੁਰਬਾਣੀ—ਪ੍ਰੇਮ ਉਪਜਾਉ ਹੈ, ਪ੍ਰੇਮ-ਰੂਪ ਅਤੇ ਪ੍ਰੇਮ ਹੀ ਪਰਮਾਤਮਾ ਦਾ ਦੂਜਾ ਨਾਂਵ ਤੇ ਸਰੂਪ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੀ ਸਿਫਤ-ਸਾਲਾਹ ਕੌਣ ਕਰ ਸਕਦਾ ਹੈ, ਅਤੇ ਕੌਣ ਅੰਤ ਪਾ ਸਕਦਾ ਹੈ, ਇਸ ਵਿਚ ਦਰਸਾਈਆਂ ਸਦੀਵੀ ਸਚਾਈਆਂ, ਸਿਧਾਂਤਾਂ ਅਤੇ ਗਿਆਨ ਨਾਲ ਭਰੇ ਭੰਡਾਰਾਂ ਦਾ ?

ਉਪਰੋਕਤ ਲਿਖੀਆਂ ਕੁਝ ਸਤਰਾਂ ਅਥਵਾ ਅਧੂਰਾ ਜਿਹਾ ਬਿਆਨ ਤਾਂ ਇਕ ਅਤਿ ਨਿਮਾਣਾ ਜਿਹਾ ਤਰਲਾ ਹੈ, ਮੱਛੀ ਸਮਾਨ, ਸਾਗਰ ਦੀ ਬਾਹ ਲੈਣ ਦਾ। ਹਾਂ ਜੀ, ਇਹ ਤਾਂ ਪੁਰ ਅੰਦਰ ਵੱਸੀ ਥੋਹ ਹੈ ਇਕ ਬੇਦ ਦੀ, ਜੋ ਇਕ ਅੱਖ ਨਾਲ ਸਾਰੇ ਸਾਗਰ ਨੂੰ ਵੇਖਣ ਦਾ ਨਿਰਾਰਥ ਜਤਨ ਕਰਦੀ ਹੈ। ਫੌੱਲ ਵੀ, ਸ਼ਰਧਾ ਦੇ ਫੁੱਲਾਂ ਵਜੋਂ ਇਹ ਸ਼ਬਦ ਹਾਜ਼ਰ ਹਨ ਜੁਗੋਂ ਜੁਗ ਅਟੱਲ, ਅਬਚਲ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਰੇ, ਜਿਸ ਦਾ ਪਹਿਲਾ ਪ੍ਰਕਾਸ਼ ਸੰਨ ੧੬੦੮ ਈਸਵੀ ਵਿਚ, ਭਾਵੋਂ ਸੁਦੀ ਏਕਮ (ਸੰਮਤ ੧੬੬੧) ਨੂੰ, ਕੁਲ ਮਖਲੂਕ ਦੇ ਸਾਂਝੇ ਹਰਿਮੰਦਰ ਸਾਹਿਬ ਵਿਚ ਕੀਤਾ ਗਿਆ, ਅਤੇ ਇਸ ਦੇ ਪਹਿਲੇ ਗ੍ਰੰਥੀ, ਟਹਿਲੀਏ ਹੋਣ ਦਾ ਮਾਣ ਪ੍ਰਾਪਤ ਹੋਇਆ ਬਾਬਾ ਬੁੱਢਾ ਜੀ ਜਿਹੇ ਅਨਿੰਨ ਗੁਰਸਿਖ ਨੂੰ। ਮਨੁੱਖਤਾ, ਇਸ ਅਦੁੱਤੀ ਦੇਣ ਬਦਲੇ, ਸ੍ਰੀ ਗੁਰੂ ਅਰਜਨ ਦੇਵ ਜੀ ਦੀ ਜਿਤਨੀ ਵੀ ਰਿਣੀ ਹੋਵੇ, ਥੋੜੀ ਹੈ।

1. ਵਾਚੋ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੰਨਾ ੫੯੫ ਉਤੇ ਇਹ ਸ਼ਬਦ :

ਮਨੁ ਹਾਲੀ ਕਿਰਸਾਣੀ ਕਰਣੀ.....

ਹਰੇਕ ਹਕੀਕੀ ਗੁਰਸਿਖ ਦੀ ਇਹ ਗੋਝ ਹੈ ਕਿ ਉਹ ਵੀ ਜਗਤ-ਜਲੰਦੇ ਨੂੰ ਠਾਰਨ ਦੇ ਉੱਦੇਸ਼ ਦੀ ਪੂਰਤੀ ਲਈ ਨਿਰੰਕਾਰੀ ਸਤਿਗੁਰਾਂ ਦੇ ਪਾਕ ਕਲਾਮ—ਗੁਰਬਾਣੀ—ਨੂੰ ਉਸੇ ਤਰ੍ਹਾਂ ਸੰਸਾਰ ਦੇ ਕੌਨੇ ਕੌਨੇ ਤਕ ਪਹੁੰਚਾਉਣ ਲਈ ਹੰਭਲਾ ਮਾਰੇ, ਜਿਵੇਂ ਕਿ ਈਸਾਈ ਮੱਤ ਦੇ ਮਤਵਾਲੇ ਮਿਸ਼ਨਰੀਆਂ ਨੇ ਪਵਿੱਤਰ ਅੰਜੀਲ ਨੂੰ ਹੁਣ ਤਕ ੧੪੭੩ ਬੋਲੀਆਂ ਵਿਚ ਛਾਪ ਕੇ ਪਹੁੰਚਾਇਆ ਹੈ। ਇਸ ਹੰਭਲੇ ਲਈ ਉਹ ਮੁੜ-ਘੜ ਕੇ ਵੇਖਦਾ ਹੈ ਸ਼੍ਰੋਮਣੀ ਧਾਰਮਕ ਸੰਸਥਾ—ਸ਼੍ਰੋਮਣੀ ਕਮੇਟੀ ਵਲ, ਅਤੇ ਉਹ ਹੈ ਗ੍ਰਾਸਤ ਮਾਰੂ ਨਿੰਦਰਾ, ਅਤੇ ਨਾ ਖਿਮਾ ਕੀਤੀ ਜਾਣ ਵਾਲੀ ਗਾਫਲਤ ਦੇ ਗੁਨਾਹ ਵਿੱਚ।

ਸੰਸਾਰ ਦੀ ਕਲਿਆਣ ਅਥਵਾ ਸਰਵ-ਨਾਸ਼ ਤੋਂ ਬਚਣ ਦਾ ਉਪਾਅ, ਜੇ ਕਿਸੇ ਗੱਲ ਵਿੱਚ ਹੈ, ਤਾਂ ਕੇਵਲ ਗੁਰਬਾਣੀ ਦੀ ਰੋਸ਼ਨੀ ਵਿਚ ਘੜੇ ਸੱਚੇ ਸੁੱਚੇ ਆਚਾਰ ਵਿੱਚ। ਇਸ ਹਕੀਕਤ ਨੂੰ ਜਿੰਨੀ ਛੇਤੀ ਸਮਝਿਆ ਸਮਝਾਇਆ ਤੇ ਅਮਲਾਇਆ ਜਾਵੇ, ਉਤਨੀ ਹੀ ਇਹ ਲੋਕਾਈ ਦੇ ਭਲੇ ਤੇ ਕ੍ਰਿਤੱਗਯਤਾ ਦੀ ਗੱਲ ਹੋਵੇਗੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਆਈ ਬਾਣੀ ਦਾ ਸੰਖੇਪ ਬਿਉਰਾ ਇਸ ਪ੍ਰਕਾਰ ਹੈ :

ਨਾਮ	ਕੁਲ ਛੰਦ	ਨਾਮ	ਕੁਲ ਛੰਦ
੧. ਸ੍ਰੀ ਗੁਰੂ ਨਾਨਕ ਦੇਵ ਜੀ	੯੭੪	੧੯. ਭਗਤ ਰਾਮਾ ਨੰਦ ਜੀ	੧
੨. ਸ੍ਰੀ ਗੁਰੂ ਅੰਗਦ ਦੇਵ ਜੀ	੬੨	੨੦. ਭਗਤ ਪਰਮਾ ਨੰਦ ਜੀ	੧
੩. ਸ੍ਰੀ ਗੁਰੂ ਅਮਰਦਾਸ ਜੀ	੯੦੭	੨੧. ਭਗਤ ਸੂਰਦਾਸ ਜੀ	੨
੪. ਸ੍ਰੀ ਗੁਰੂ ਰਾਮਦਾਸ ਜੀ	੬੭੯	੨੨. ਭਾਈ ਸੁੰਦਰ ਜੀ	੬
੫. ਸ੍ਰੀ ਗੁਰੂ ਅਰਜਨ ਦੇਵ ਜੀ	੨੨੯੯	੨੩. ਭਗਤ ਮਰਦਾਨਾ ਜੀ ਦੇ ਨਾਮ ਪੁਰ	੩
੬. ਸ੍ਰੀ ਗੁਰੂ ਤੇਗ ਬਹਾਦਰ ਜੀ	੧੧੬	੨੪. ਭਗਤ ਸੱਤਾ ਜੀ	੩
੭. ਭਗਤ ਕਬੀਰ ਜੀ	੫੪੧	੨੫. ਭਗਤ ਬਲਵੰਡ ਜੀ	੫
੮. ਭਗਤ ਨਾਮ ਦੇਵ ਜੀ	੬੦	੨੬. ਭੱਟ ਕਲਸਹਾਰ	੪੮
੯. ਭਗਤ ਰਵਿਦਾਸ ਜੀ	੮੧	੨੭. ਭੱਟ ਜਾਲਪ	੫
੧੦. ਸ਼ੇਖ ਫ਼ਰੀਦ ਜੀ	੧੩੪	੨੮. ਭੱਟ ਕੀਰਤ	੮
੧੧. ਭਗਤ ਤ੍ਰਿਲੋਚਨ ਜੀ	੮	੨੯. ਭੱਟ ਸਲ੍ਲ	੩
੧੨. ਭਗਤ ਬੇਣੀ ਜੀ	੩	੩੦. ਭੱਟ ਭਲ੍ਲ	੧
੧੩. ਭਗਤ ਧੰਨਾ ਜੀ	੮	੩੧. ਭੱਟ ਨਲ੍ਲ	੧੬
੧੪. ਭਗਤ ਜੈਦੇਵ ਜੀ	੨	੩੨. ਭੱਟ ਭਿੱਖਾ	੨
੧੫. ਭਗਤ ਭੀਖਨ ਜੀ	੨	੩੩. ਭੱਟ ਗਾਯੰਦ	੧੩
੧੬. ਭਗਤ ਸੈਣ ਜੀ	੧	੩੪. ਭੱਟ ਬਲ	੫
੧੭. ਭਗਤ ਪੀਪਾ ਜੀ	੧	੩੫. ਭੱਟ ਹਰਬੰਸ	੨
੧੮. ਭਗਤ ਸਧਨਾ ਜੀ	੧	੩੬. ਭੱਟ ਮਥਰਾ	੧੪

ਕੁਲ ਜੋੜ ੫੮੮

ਤੇਜ਼ ਕੁਝ ਸਾਡੇ ਗੁਰਮਤਿ ਵਿਖਾਉਣ ਲਈ ਹੋ ਜਾਂਦੀ ਹੈ ਪਿਛੀ ਭਾਗ ਵਿਚਿਤ ਰੱਖਿ
ਨੂੰ ਭਾਸ਼ਾ ਅਤੇ ਸਾਡੇ ਗੁਪਤ ਕੁਝ ਵਿਖਾਉਣ ਲਈ ਬਲਦੀ ਹੈ। ਇਹ ਵਿਖਾਪ ਜਿਥੋਂ ਉੱਤੇ ਦੇ
ਤਿਆਂ ਵੀ ਝੜੀ, ਹਾਂ ਰਾਫ਼ ਤਿਲ ਤਾਹਿਤ ਵਿਖਾਉਣ ਲਈ ਨਾਲ ਦੇ ਸਾਸ਼ੇ ਪਛੇ ਸੀਵ
ਫਿਲਿੰਗ, ਹੋਰੋ ਵਾਲੇ ਰੂਪ ਦੇ ਲਾਈਂਡ ਵਿਖਾਉਣ ਲਈ ਸਾਡੇ ਲਾਡਵਰ ਕੁਝ ਮੁੱਲ
ਵਿਖਾਉਣ ਵਾਲੇ ਗੁਪਤ ਵਿਖਾਪ ਦੇ ਲਈ ਲਈ ਸੁਧੀ ਵੀ ਪਾਂਧੀ ਦੀ ਹੋਏ ਵਿਖਾਉਣ ਲਈ
ਲਈ ਸਾਡੇ ਗੁਪਤ ਵਿਖਾਪ ਦੇ ਲਈ ਲਈ ਸੁਧੀ ਵੀ ਪਾਂਧੀ ਦੀ ਹੋਏ ਵਿਖਾਉਣ ਲਈ

ਸੁੱਧ ਗੁਰਬਾਣੀ ਉਚਾਰਣ

(ਨੋਟ—ਇਹ ਲੇਖ ਗੁਰਮਤਿ ਵਿਆਖਿਆਨ ਦੀ ਪਹਿਲੀ ਐਡੀਸ਼ਨ ਵਿਚ ਛੋਟੇ ਰੂਪ ਵਿਚ
ਸੀ, ਪਰੰਤੂ ਇਸ ਵਿਸ਼ੇ ਦੀ ਅਹਿਮੀਅਤ ਅਤੇ ਪਾਠਕਾਂ ਦੇ ਲਾਭ ਨੂੰ ਮੁਖ ਰਖਦਿਆਂ ਹੋਇਆਂ ਇਸ
ਨੂੰ ਵਿਸਤ੍ਰਿਤ ਰੂਪ ਵਿੱਚ ਛਾਪਿਆ ਜਾਂਦਾ ਹੈ।)

ਅਸੀਂ ਰੋਜ਼ ਅਰਦਾਸ ਵਿਚ ਜਿੱਥੇ ਵਾਹਿਗੁਰੂ ਜੀ ਅੱਗੇ ਸਿੱਖੀ ਸਿਦਕ, ਭਰੋਸਾ-ਦਾਨ,
ਨਾਮ-ਦਾਨ ਆਦਿ ਦਾਤਾਂ ਲਈ ਝੋਲੀ ਅੱਡਦੇ ਹਾਂ, ਓਥੇ ਇਸ ਬਖਸ਼ਿਸ਼ ਲਈ ਵੀ ਜਾਚਕ
ਹੁੰਦੇ ਹਾਂ ਕਿ ਉਹ ਆਪਣੇ ਸਿੱਖਾਂ ਸੇਵਕਾਂ ਨੂੰ ਸੁੱਧ-ਗੁਰਬਾਣੀ ਪੜ੍ਹਨ ਦੀ ਬੁੱਧੀ ਤੇ ਬਲ
ਬਖਸ਼ਣ। ਇਸ ਦੇ ਨਾਲ ਹੀ ਇਹ ਤਰਲਾ ਵੀ ਮਾਰਦੇ ਹਾਂ ਕਿ ਸ੍ਰੀ ਅਕਾਲ ਪੁਰਖ ਵਾਹਿਗੁਰੂ
ਜੀ, ਗੁਰਬਾਣੀ ਦਾ ਭਾਵ ਸਾਡੇ ਹਿਰਦਿਆਂ ਵਿਚ ਵਸਾਉਣ ਦੀ ਮਿਹਰੰਮਤ ਕਰਨ। ਇਹ
ਇਸ ਲਈ ਕਿ ਗੁਰਬਾਣੀ ਦਾ ਆਸ਼ਾ ਧੁਰ ਅੰਦਰ ਵੱਸੇ ਬਗੈਰ ਸੱਤ, ਸੰਤੋਖ, ਸਿਦਕ ਤੇ
ਨਾਮ ਦੇ ਅਮਲੀ ਪੱਖ ਦੀ ਪ੍ਰਾਪਤੀ ਅਸੰਭਵ ਹੈ।

ਉਪਰੋਕਤ ਸੰਖੇਪ ਜਿਹੀ ਵਿਚਾਰ ਤੋਂ ਇਹ ਤੱਥ ਉੱਘੜ ਕੇ ਸਾਹਮਣੇ ਆ ਜਾਂਦਾ
ਹੈ ਕਿ ਭਾਵੇਂ ਸਿੱਖੀ ਦੀ ਅੰਤਮ ਮੰਜ਼ਲ ਤਾਂ ਗੁਰੂ-ਮਤ ਅਨੁਸਾਰ ਸੱਚੇ ਆਚਾਰ ਵਾਲਾ ਜੀਵਨ
ਢਾਲਣਾ ਤੇ ਸਿੱਖੀ-ਜੀਵਨ ਜੀਉਣਾ ਹੀ ਮੰਨੀ ਗਈ ਹੈ; ਪਰੰਤੂ ਇਸ ਟੀਚੇ ਵੱਲ ਵਧਣ
ਲਈ ਮੁਖ ਸਾਧਨ, ਗੁਰੂ ਦਾ ਸ਼ਬਦ ਅਥਵਾ ਗੁਰਬਾਣੀ ਦੀ ਵੀਚਾਰ ਹੈ। ਏਸੇ ਲਈ, ਪਾਵਨ
ਕਥਨ ਹੈ ਕਿ ਗੁਰਬਾਣੀ ਦੀ ਵੀਚਾਰ ਕੋਈ ਵਿਰਲਾ ਗੁਰਮੁਖ ਹੀ ਕਰੇਗਾ :

ਬਾਣੀ ਬਿਰਲਉ ਬੀਚਾਰਸੀ, ਜੇ ਕੋ ਗੁਰਮੁਖ ਹੋਇ ॥੪੦॥

(ਰਾਮਕਲੀ ਦਖਣੀ ਓਕੰਕਾਰ, ਪੰਨਾ ੯੩੫)

ਗੁਰਬਾਣੀ ਦੀ ਸਹੀ ਵੀਚਾਰ ਲਈ ਜ਼ਰੂਰੀ ਹੈ ਕਿ ਗੁਰਬਾਣੀ ਦੀ ਲਿਖਤ ਤੇ ਸੁੱਧ
ਉਚਾਰਣ ਦੇ ਨੇਮਾਂ ਤੋਂ ਭਲੀ-ਭਾਂਤ ਜਾਣੂੰ ਹੋਇਆ ਜਾਵੇ। ਜਿਵੇਂ ਜਗਿਆਸੁ ਲਈ ਸੁਣਨ,
ਮੰਣਣ ਅਤੇ ਨਿੱਧਿਆਸਨ ਦੇ ਤਿੰਨੇ ਪੱਖ, ਆਪਣੇ ਆਪਣੇ ਥਾਂ ਵਿਸ਼ੇਸ਼ ਅਹਿਮੀਅਤ ਰਖਦੇ
ਹੋਏ, ਪਰਸਪਰ ਸਹਾਇਕ ਹਨ, ਉਸੇ ਤਰ੍ਹਾਂ ਬੋਲੀ ਦਾ ਸੁੱਧ ਉਚਾਰਣ, ਬੋਲੀ ਅੰਦਰ ਪ੍ਰਗਟਾਏ
ਭਾਵਾਂ ਨੂੰ ਸਮਝਣ ਅਤੇ ਸਮਝ ਕੇ ਅਮਲਾਉਣ ਲਈ ਅਹਿਮ ਅਸਥਾਨ ਰੱਖਦਾ ਹੈ। ਇਹੀ
ਕਾਰਨ ਹੈ ਕਿ ਅਰਦਾਸ ਵਿਚ ਇਸ ਦੀ ਵਿਸ਼ੇਸ਼ ਤੌਰ ਉੱਤੇ ਜਾਚਨਾ ਕੀਤੀ ਜਾਂਦੀ ਹੈ।

ਲੇਖਕ ਦਾ ਇਸ ਲੇਖ ਵਿਚ, ਸੁੱਧ-ਗੁਰਬਾਣੀ ਉਚਾਰਣ ਦੇ ਬਿਖਮ ਵਿਸ਼ੇ ਬਾਰੇ, ਜੋ
ਗੁਰਬਾਣੀ-ਵੀਚਾਰ ਦਾ ਹੀ ਇਕ ਅਨਿੱਖੜਵਾਂ ਅੰਗ ਹੈ, ਕੁਝ ਬਿਨੈ ਕਰਨ ਦਾ ਨਿਮਾਣਾ

ਜਿਹਾ ਜਤਨ ਹੈ। ਇਹ ਵਿਸ਼ਾ, ਕੁਝ ਇੱਕ ਜਜ਼ਬਾਤੀ ਤੇ ਰਸਮੀ ਕਾਰਨਾਂ ਨੇ, ਗੁਰਬਾਣੀ-ਵੀਚਾਰ ਨਾਲੋਂ ਵੀ ਬਿਖਮ ਤੇ ਭਾਵਕ ਬਣਾ ਛੱਡਿਆ ਹੈ। ਇਸ ਲਈ, ਪੂਰਨ ਆਸ ਹੈ ਕਿ ਪਾਠਕ-ਜਨ ਭਾਵਕਤਾ, ਹੱਠ, ਹਉਮੈ ਅਤੇ ਫੇਕੇ ਵਕਾਰ ਤੋਂ ਉਚੇਰੇ ਉੱਠ ਕੇ, ਪੂਰੇ ਗਹੁ ਤੇ ਠਰ੍ਹੇ ਨਾਲ, ਇਸ ਅਤਿ ਅਹਿਮ ਵਿਸ਼ੇ ਨੂੰ ਵਿਚਾਰਨ ਦੀ ਕਿਰਪਾਲਤਾ ਕਰਨਗੇ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਆਦਿ ਬੀੜ ਗੁਰਮੁਖੀ ਲਿੱਪੀ ਵਿੱਚ ਲਿਖੀ ਜਾ ਕੇ ਸੰਮਤ ੧੯੬੯, ਭਾਦੋਂ ਵਦੀ ਇੱਕ (ਸੰਨ ੧੯੦੮) ਨੂੰ ਤਿਆਰ ਹੋਈ। ਪਵਿੱਤਰ ਬੀੜ ਵਿੱਚ ਪੰਜਾਬੀ ਤੋਂ ਛੁੱਟ, ਢਾਰਸੀ, ਅਰਬੀ, ਹਿੰਦੀ, ਮਰਹਟੀ, ਬੰਗਾਲੀ ਅਤੇ ਸੰਸਕ੍ਰਿਤ ਆਦਿ ਬੋਲੀਆਂ ਦੇ ਸ਼ਬਦਾਂ ਦੀ ਭੀ ਭਰਮਾਰ ਹੈ। ਗੁਰਬਾਣੀ ਦੇ ਭਾਵਾਂ ਨੂੰ ਨਿਖੇਤਨ ਅਤੇ ਸਮਝਣ ਲਈ ਇਸ ਦੇ ਆਪਣੇ ਲਿਖਣ-ਨਮੇ ਹਨ, ਅਤੇ ਆਪਣਾ ਵਿਆਕਰਣ। ਵਿਆਕਰਣ ਦਾ ਸੰਬੰਧ ਇਸ ਦੇ 'ਵਰਣਾਤਮਕ ਰੂਪ' (ਉਚਾਰਣਕ ਰੂਪ) ਅਥਵਾ ਬੋਲੀ ਨਾਲ ਹੈ, ਪਰੰਤੂ, ਬਾਣੀ ਦੇ 'ਭਾਵਾਤਮਕ' ਪੱਖ ਦਾ ਸੰਬੰਧ ਇਸ ਦੀ ਅਧਿਆਤਮਕ ਛੁੱਘਾਈ, ਅਗਾਪਤਾ, ਅਗਸ਼ੀ ਵਲਵਲੇ, ਪ੍ਰਭੂ ਗਿਆਨ ਤੇ ਇਕ-ਸੁਰਤਾ ਨਾਲ। ਸੋ, ਗੁਰਬਾਣੀ ਦੀ ਸਹੀ ਵੀਚਾਰ ਹੀ, ਜਿਸ ਦਾ ਆਧਾਰ ਬੋਲੀ ਦੀ ਸੂਝ ਤੇ ਸਹੀ ਉਚਾਰਣ ਹਨ, ਜਗਿਆਸੂ ਨੂੰ ਵੀ ਪ੍ਰਭੂ-ਲੀਨਤਾ ਦੀ ਉਨਮਨੀ ਅਵਸਥਾ ਤਕ ਪਹੁੰਚਾ ਸਕਣ ਦੀ ਜਾਮਨ ਹੈ।

ਗੁਰਬਾਣੀ ਦੀਆਂ ਤੁਕਾਂ ਦੇ ਪੰਜ ਪੰਜ, ਸੱਤ ਸੱਤ ਅਰਥ ਕਰਨ ਵਾਲੇ ਗਿਆਨੀ ਸੱਜਣ, ਹੁਣ ਪਹਿਲੇ ਨਾਲੋਂ ਬਹੁਤ ਘੱਟ ਮਿਲਣਗੇ; ਪਰੰਤੂ ਲਗਾਂ-ਮਾਤਰਾਂ ਨੂੰ ਨਜ਼ਰ-ਅੰਦਾਜ਼ ਕਰ ਕੇ, ਮਨ-ਮਰਜ਼ੀ ਦੇ ਅਰਥ ਕਰਨ ਵਾਲੇ ਬਹੁਤ, ਅਤੇ ਬੋਲੀ ਦੇ ਵਿਆਕਰਣਿਕ ਨੇਮਾਂ ਦੀ ਪ੍ਰਵਾਹ ਕੀਤੇ ਬਿਨਾਂ ਅਸੁੱਧ ਉਚਾਰਣ ਕਰਨ ਵਾਲੇ ਬੇਅੰਤ। ਅਨਜਾਣ-ਪ੍ਰਾਣੇ ਵਿੱਚ ਅਸੁੱਧ ਉਚਾਰਣ ਕਰਨ ਵਾਲੇ ਪਾਠੀ ਆਪਣੇ ਵੱਲੋਂ ਸੁੱਧਤਾ ਦੇ ਖਿਆਲ ਨਾਲ ਸ਼ਬਦਾਂ ਦਾ ਅਜਿਹਾ ਬੇ-ਛੱਬਾ ਤੇ ਅਸੁੱਧ ਉਚਾਰਣ ਕਰਦੇ ਅਤੇ ਨਿਰਾਰਥਕ ਸ਼ਬਦ ਘੜਦੇ ਹਨ, ਜੋ ਕਿਸੇ ਬੋਲੀ ਦੇ ਸ਼ਬਦ ਅਥਵਾ ਉਚਾਰਣ ਨਾਲ ਦੂਰ ਦਾ ਸੰਬੰਧ ਵੀ ਨਹੀਂ ਰੱਖਦੇ। ਵੇਨੌਗੀ ਵਜੋਂ ਕੁਝ ਉਦਾਹਰਣਾਂ ਹਾਜ਼ਰ ਹਨ :

ਸ੍ਰੀ ਜਪੁ ਸਾਹਿਬ ਦੇ ਅੰਤ ਵਿੱਚ "ਪਵਣੁ ਗੁਰੂ ਪਾਣੀ ਪਿਤਾ" ਸਲੋਕ ਆਇਆ ਹੈ। ਇਸ ਵਿੱਚ ਪੰਜਵੀਂ ਤੁੱਕ ਹੈ :

ਜਿਨੀ ਨਾਮੁ ਧਿਆਇਆ, ਗਏ ਮਸਕਤਿ ਘਾਲਿ ॥

ਇਸ ਤੁੱਕ ਵਿੱਚ ਆਇਆ ਪਦ 'ਮਸਕਤਿ' ਵਾਸਤਵ ਵਿੱਚ ਅਰਬੀ ਬੋਲੀ ਦਾ ਸ਼ਬਦ 'ਮਸ਼ਕਤ' ਹੈ, ਅਤੇ ਇਸ ਦਾ ਸਹੀ ਉਚਾਰਣ 'ਸ' ਹੇਠ ਬਿੰਦੀ ਤੇ ਉੱਪਰ ਅੱਧਰ ਲਾ ਕੇ ਹੀ ਕੀਤਾ ਜਾ ਸਕਦਾ ਹੈ। ਹਾਂ, 'ਮਸਕਤ' ਤਾਂ ਨਹੀਂ, ਪਰੰਤੂ, 'ਮਸਕਤ' ਸ਼ਬਦ ਅਰਬੀ ਜ਼ਬਾਨ ਵਿੱਚ ਜ਼ਰੂਰ ਆਉਂਦਾ ਹੈ, ਜਿਥੇ ਇਸ ਦੇ ਅਰਥ ਹਨ, 'ਗਿਰਨੇ ਕੀ ਜਗਹ' (ਹੇਠਾਂ ਡਿੱਗਣ ਦੀ ਥਾਂ)। ਇਸ ਤੋਂ ਅਰਬੀ ਦਾ ਸ਼ਬਦ 'ਮਸਕਤ-ਅਲਰਾਸ' ਬਣਿਆ ਹੈ, ਜਿਸ ਦੇ ਅਰਥ ਹਨ—ਜਾਏ ਪੈਦਾਇਸ਼, ਜਨਮ-ਭੂਮੀ, ਸਿਰ ਦੇ ਡਿੱਗਣ ਦੀ ਥਾਂ। ਕਿਉਂਕਿ, ਬੱਚੇ ਦੇ ਪੈਦਾ ਹੋਣ ਸਮੇਂ ਉਸ ਦਾ ਸਿਰ ਪਹਿਲਾਂ ਹੇਠਾਂ ਧਰਤੀ ਉੱਤੇ ਆਉਂਦਾ ਹੈ, ਇਸ ਲਈ ਇਹ ਸ਼ਬਦ ਵਿਸ਼ੇਸ਼ ਕਰਕੇ ਜਨਮ-ਭੂਮੀ ਜਾਂ ਆਪਣੇ ਵਤਨ ਦੇ ਅਰਬਾਂ ਵਿੱਚ ਵਰਤਿਆ ਜਾਂਦਾ ਹੈ।

ਗੁਰਬਾਣੀ ਵਿੱਚ ਆਈਆ 'ਮਸਕਤਿ' ਪਦ ਕਿਸੇ ਤਰ੍ਹਾਂ ਵੀ ਅਰਥੀ ਸ਼ਬਦ 'ਮਸਕਤ' ਨਹੀਂ, ਅਤੇ ਨਾ ਹੀ ਇਹ ਉਸ ਦਾ ਵਿਗਿੜਾ (ਤਦਭਵ) ਰੂਪ ਹੈ, ਅਤੇ ਨਾ ਹੀ ਉਪਰੋਕਤ ਅਰਥ, ਏਥੇ, ਕਿਸੇ ਤਰ੍ਹਾਂ ਵੀ, ਢੁੱਕ ਸਕਦੇ ਹਨ। ਜਪੁਜੀ ਦੇ ਇਸ ਸਲੋਕ ਵਿੱਚ ਆਏ 'ਮਸਕਤਿ' ਪਦ ਦਾ ਸਹੀ ਤੇ ਇੱਕੋ ਇੱਕ ਉਚਾਰਣ ਹੈ—ਮਸ਼ਕਤ, ਅਤੇ ਇਸ ਦੇ ਅਰਥ ਹਨ—ਘਾਲ ਕਮਾਈ।

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਾਰ ਸੂਹੀ, ਪੰਨਾ ੧੯੬ ਵਿੱਚ ਆਈ ਇਸ ਤੁੱਕ ਤੋਂ ਇਸ ਪਦ ਦੀ ਵਰਤੋਂ ਤੇ ਅਰਥ ਹੋਰ ਵੀ ਸਪੱਸ਼ਟ ਹੋ ਜਾਂਦੇ ਹਨ :

ਮਸਕਤਿ ਲਹਹੁ ਮਜ਼ੂਰੀਆ, ਮੰਗਿ ਮੰਗਿ ਖਸਮ ਦਰਾਹੁ ॥

ਇਸ ਤੁੱਕ ਦਾ ਸ੍ਰੋਧ ਉਚਾਰਣ ਹੋਵੇਗਾ :

ਮਸ਼ਕਤਿ ਲਹਹੁ ਮਜ਼ੂਰੀਆਂ, ਮੰਗਿ ਮੰਗਿ ਖਸਮ ਦਰਾਹੁ ॥

ਇਥੇ 'ਮਸ਼ਕਤ' ਨਾਂਵ ਹੈ। ਇਸ ਦੇ 'ਤ' ਨਾਲ ਸਿਹਾਰੀ ਹੈ ਜੋ, ਮੂਲਕ ਵੀ ਹੈ ਤੇ ਕਰਣ-ਕਾਰਕ ਵੀ। 'ਕਰਣ ਕਾਰਕ' ਵਿੱਚ ਹੋਣ ਕਰਕੇ ਅਰਥ ਹੋਏ—“ਨਾਨਕ, ਖਸਮ (ਵਾਹਿਗੁਰੂ) ਦੇ ਦਰ ਤੋਂ ਮਿਹਨਤ ਵਾਲੀ ਕਮਾਈ ਦੁਆਰਾ, ਮੰਗ ਮੰਗ ਕੇ, ਮਜ਼ੂਰੀਆਂ (ਮਿਹਨਤਾਨਾ) ਲਈਦੀਆਂ ਹਨ।”

ਸ੍ਰੀ ਗੁਰੂ ਅਰਜਨ ਦੇਵ ਜੀ ਨੇ ਇਕ ਵੇਰ, ਇਸ ਪਦ ਦੀ ਵਰਤੋਂ, ਉਪਰੋਕਤ ਅਰਥਾਂ ਵਿੱਚ ਹੀ ਕੀਤੀ ਹੈ :

ਸਾਧੁ ਸੰਗੁ ਮਸਕਤੇ (ਮਸ਼ਕਤੇ), ਤੂਠੈ ਪਾਵਾ, ਦੇਵ ॥ (ਸਿਰੀਗੁਰੂ ਮ: ੫, ਪੰਨਾ ੪੪)

[ਅਰਥ—ਮੈਂ, ਸਾਧੁ ਸੰਗਤ ਅਤੇ ਉਸ ਵਿੱਚ ਸੇਵਾ ਘਾਲਣ ਦੀ ਦਾਤਿ, ਹੋ ਪ੍ਰਕਾਸ਼ਮਾਨ ਵਾਹਿਗੁਰੂ ! ਤੇਰੀ ਮਿਹਰ ਨਾਲ ਹੀ ਪਾ ਸਕਦਾ ਹਾਂ।]

ਡਾਕਟਰ ਇਕਬਾਲ ਨੇ ਵੀ ਇਸ ਪਦ ਦੀ ਵਰਤੋਂ ਇਹਨਾਂ ਅਰਥਾਂ ਵਿੱਚ ਹੀ ਇਉਂ ਕੀਤੀ ਹੈ :

ਨਾਮੀ ਕੋਈ ਬੜੀ ਮਸ਼ਕਤ ਨਹੀਂ ਹੂਆ।

ਸੋ ਬਾਰ ਜਬ ਅਕੀਕ (ਹੀਰਾ) ਕਟਾ, ਤੋਂ ਨਗੀਂ ਹੂਆ।

ਉਪਰੋਕਤ ਸੰਖੇਪ ਜਿਹੀ ਵਿਆਖਿਆ ਉਪਰੰਤ ਕਿਸੇ ਪ੍ਰਕਾਰ ਦਾ ਸੰਸਾ ਨਹੀਂ ਰਹਿ ਜਾਂਦਾ ਕਿ 'ਮਸਕਤਿ' ਦਾ ਸ੍ਰੋਧ-ਉਚਾਰਣ ਮਸ਼ਕਤ, ਤੇ ਕੇਵਲ 'ਮਸ਼ਕਤ' ਹੈ ਅਤੇ ਇਸ ਦੇ ਅਰਥ ਹਨ—ਘਾਲ ਘਾਲਣਾ, ਕਰੜੀ ਕਮਾਈ, ਮਿਹਨਤ।

ਇਸ ਨੁਕਤੇ ਨੂੰ ਵਧੇਰੇ ਸਪੱਸ਼ਟ ਕਰਨ ਲਈ ਅਸੀਂ ਕੁਝ ਹੋਰ ਉਦਾਹਰਣਾਂ ਲੈਂਦੇ ਹਾਂ :

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਤਿਲੰਗ ਰਾਗ ਵਿਚਲਾ ਸ਼ਬਦ ਹੈ :

ਯਕ ਅਰਜ ਗੁਫਤਮ ਪੇਸਿ ਤੋਂ ਦਰ ਗੋਸ ਕੁਨ, ਕਰਤਾਰ ॥

ਏਥੇ ਵਰਤੇ ਛਾਰਸੀ ਪਦਾਂ—ਅਰਜ, ਪੇਸ, ਗੋਸ ਦਾ ਸਹੀ ਉਚਾਰਣ ਹੋਵੇਗਾ : ਅਰਜ, ਪੇਸ, ਗੋਸ। ਇਉਂ ਸੁੱਧ ਵਾਚਿਆਂ ਹੀ ਇਹਨਾਂ ਤਿੰਨਾਂ ਪਦਾਂ ਦੇ ਸਹੀ ਅਰਥ ਬਣਦੇ ਹਨ :

‘ਪੇਸ’ ਦਾ ਅਰਥ ਹੈ—ਸਾਹਮਣੇ, ‘ਅਰਜ’ ਦਾ ਬੇਨਤੀ, ਤੇ ‘ਗੋਸ’ ਦਾ ਕੰਨ।

‘ਅਰਜ’ ਤਾਂ ਭੁਲਾ ‘ਅਰਜ’ (ਛਾਰਸੀ) ਦਾ ਬਦਲਿਆ ਪੰਜਾਬੀ ਰੂਪ ਮੰਨਿਆ ਤੇ ਸਮਝਿਆ ਜਾ ਸਕਦਾ ਹੈ; ਪਰੰਤੂ ਪੇਸ, ਗੋਸ ਬਿਲਕੁਲ ਮੁਹਮਲ (ਨਿਰਾਰਥਕ) ਸ਼ਬਦ ਹਨ। ਇਹੋ ਗੱਲ ਇਸ ਸ਼ਬਦ ਵਿਚ ਆਏ ਪਦ ‘ਜਨ’ (ਐਰਤ) ਦੀ ਹੈ। ‘ਜਨ’ (ਛਾਰਸੀ) ਦੇ ਅਰਥ ਹਨ : ਐਰਤ, ਇਸਤ੍ਰੀ; ਪਰੰਤੂ ‘ਜਨ’ (ਪੰਜਾਬੀ) ਦੇ ਸੇਵਕ ਜਾਂ ਦਾਸ।

ਸੋ, ਜੋ, ਜਿਵੇਂ ਲਿਖਿਆ ਦਿਸਦਾ ਹੈ ਉਸ ਨੂੰ ਬਿਨਾਂ ਵੀਚਾਰੇ ਉਵੇਂ ਹੀ ਪੜ੍ਹਨਾ, ਭਾਵੋਂ ਅਰਥ ਦਾ ਅਨਨਤ ਹੋ ਜਾਵੇ, ਬਾਣੀ ਦਾ ਆਦਰ, ਸਤਿਕਾਰ ਨਹੀਂ ਅਖਵਾ ਸਕਦਾ। ਅਸੁੱਧ ਉਚਾਰਣ ਨਾਲ ਜਦ ਬਾਣੀ ਦਾ ਠੀਕ ਭਾਵ ਹੀ ਸਮਝ ਵਿਚ ਨਾ ਆਇਆ ਤਾਂ ਹਿਰਦੇ ਵਿਚ ਦਰਸਤ ਭਾਵ ਕਿਵੇਂ ਵੱਸੇਗਾ ਅਤੇ ਗੁਰਬਾਣੀ ਦਾ ‘ਸੱਚਾ ਆਚਾਰ’ ਘੜਨ ਦਾ ਆਦਰਸ਼ ਤੋਂ ਅਮਲੀ ਜੀਵਨ ਪਰਦਾਨ ਕਰਨ ਦਾ ਆਸਾ ਕਿਵੇਂ ਪੂਰਾ ਹੋਵੇਗਾ ?

ਉਪਰੋਕਤ ਵੀਚਾਰ ਤੋਂ ਕਦਾਚਿਤ ਇਹ ਭਾਵ ਨਾ ਲਿਆ ਜਾਵੇ ਕਿ ਮਸਕਤ, ਪੇਸ, ਗੋਸ, ਜਨ (ਮਸ਼ੱਕਤ, ਪੇਸ, ਗੋਸ, ਜਨ) ਆਦਿ ਪਦ ਪਾਵਨ ਬੀੜ ਵਿਚ ਅਸੁੱਧ ਅੰਕਿਤ ਹਨ। ਅਸਲ ਗੱਲ ਇਹ ਹੈ ਕਿ ‘ਸ’ ‘ਖ’ ‘ਗ’ ‘ਜ’ ਅਤੇ ‘ਫ’ ਦੀਆਂ ਅਵਾਜ਼ਾਂ ਦਾ ਗੁਰਮੁਖੀ ਲਿੱਪੀ ਵਿਚ ਬਜ਼ਾਹਰ ਅਭਾਵ ਹੋਣ ਕਰਕੇ, ਛਾਰਸੀ ਬੋਲੀ ਦੇ ਉਪਰੋਕਤ ਸ਼ਬਦ ਪੰਜਾਬੀ ਵਿੱਚ, ਲਿਖੇ ਹੀ ਇਸ ਰੂਪ ਵਿੱਚ ਜਾ ਸਕਦੇ ਸਨ। ਹਕੀਕਤ ਇਹ ਹੈ ਕਿ ਉਸ ਸਮੇਂ ਅੱਖਰ ‘ਸ’ ਤੋਂ ‘ਸ’ ਤੇ ‘ਸ਼’ (ਸੀਨ ਤੇ ਸੀਨ) ਦੀਆਂ ਦੋਵੇਂ ਅਵਾਜ਼ਾਂ ਕੱਢੀਆਂ ਜਾਂਦੀਆਂ ਸਨ। ਗੁਰਦੇਵ ਤਾਂ ਛਾਰਸੀ ਅੱਖਰਾਂ ਤੇ ਛਾਰਸੀ ਬੋਲੀ ਤੋਂ ਭਲੀ-ਭਾਂਤ ਜਾਣੂ ਸਨ। ਭਾਈ ਗੁਰਦਾਸ ਜੀ ਨੇ ਪਾਵਨ ‘ਆਦਿ ਬੀੜ’ ਨੂੰ ਲਿਖਣ ਵੇਲੇ ਇਹਨਾਂ ਪਦਾਂ ਨੂੰ ਅਸੁੱਧ ਤੌਰ ਉੱਤੇ ‘ਪੇਛ’ ‘ਗੋਛ’ ‘ਮਛਕਤ’ ਜਾਂ ‘ਯਨ’ ਕਰ ਕੇ ਨਹੀਂ ਲਿਖਿਆ। ਗੁਰਮੁਖੀ ਲਿੱਪੀ ਦੀ ਮਜ਼ਬੂਰੀ ਕਾਰਨ ਇਹ ਉਸ ਸਮੇਂ ਵਰਤਮਾਨ ਰੂਪ ਵਿੱਚ ਹੀ ਸੁੱਧ ਲਿਖੇ ਜਾ ਸਕਦੇ ਸਨ। ‘ਬਾਣੀ’ ਦੇ ਪਾਠੀ ਸੱਜਣ ਨੇ ਸਾਵਧਾਨ ਹੋ ਕੇ ਅਜਿਹੇ ਪਦਾਂ ਨੂੰ ਤੱਤ-ਸਮ ਰੂਪ ਵਿੱਚ ਲਿਖੇ ਜਾਣ ਕੇ, ਸੁੱਧ ਪਾਠ ਕਰਨਾ ਹੈ। ਸੁਚੇਤ ਹੋ ਕੇ ਸੁੱਧ ਉਚਾਰਣ ਨਾ ਕਰਨਾ, ਪਾਠ ਸੁਣਨ ਵਾਲਿਆਂ ਨਾਲ ਬੇ-ਇਨਸਾਫ਼ੀ, ਗੁਰਬਾਣੀ ਦੀ ਨਿਰਾਦਰੀ ਅਤੇ ਸਤਿਗੁਰਾਂ ਦੀ ਅਵੱਗਿਆ ਹੈ, ਗੁਰਬਾਣੀ ਦੇ ਆਸੇ ਦੀ ਪੂਰਤੀ ਅਤੇ ਗੁਰੂ-ਪ੍ਰਭਤਾ ਨੂੰ ਉਜਾਗਰ ਕਰਨਾ ਨਹੀਂ।

ਬਿੰਦੀ ਦੀ ਵਰਤੋਂ

ਗੁਰਬਾਣੀ ਵਿੱਚ ‘ਬਿੰਦੀ’ ਤੇ ਅੱਧਕ ਦੀ ਵਰਤੋਂ ਦਾ ਮਸਲਾ ਆਤਿ ਅਹਿਮ ਹੈ। ਕਿਤੇ ਕਿਤੇ, ਸੰਕੇਤ ਵਜੋਂ, ਬਿੰਦੀ ਦੀ ਵਰਤੋਂ ਤਾਂ ਕੀਤੀ ਗਈ ਹੈ; ਪਰੰਤੂ, ਅੱਧਕ ਦੀ ਕਿਤੇ ਵੀ ਨਹੀਂ।

1. ਜਨ (ਜਨ—ਐਰਤ, ਇਸਤ੍ਰੀ) ਪਿਸਰ, ਪਦਰ, ਬਿਗਦਰਾਂ, ਕਸ ਨੇਸ ਦਸਤੰਗੀਰ ॥.....ਨਾਨਕ ਬੁਗੋਜਦ ਜਨ (ਦਾਸ) ਭੁਗ, ਤੇਰੇ ਚਾਕਰਾਂ ਪਾਖਾਕ ॥ (ਏਥੇ ਜਨ ਇਕ ਵਚਨ, ਪੁਲਿੰਗ ਹੈ) (ਮ: ੧, ਪੰਨਾ ੨੨੧)

ਬਿੰਦੀ ਦੀ ਕੀਤੀ ਵਰਤੋਂ ਦੇ ਇਹ ਕੁਝ ਕੁ ਪ੍ਰਮਾਣ ਨੋਟ ਕਰਨ ਜ਼ੋਗ ਹਨ :

- (੧) ਤੂੰ ਕਰਤਾ ਸਚਿਆਰੁ ਮੇਡਾ ਸਾਈ ॥ (ਆਸਾ ਮ: 8, ਪੰਨਾ ੧੧)
- (੨) ਗਲੀ ਅਸੀ ਚੰਗੀਆ ਆਚਾਰੀ ਬੁਰੀਆਹ ॥ (ਮ: ੧, ਵਾਰ ਸਿਗੀਰਾਗ, ਪੰਨਾ ੮੫)
- (੩) ਭਉ ਤੇਰਾ ਭਾਂਗ, ਖਲੜੀ ਮੇਰਾ ਚੀਤੁ ॥ (ਤਿਲੰਗ ਮ: ੧, ਪੰਨਾ ੨੨੧)
- (੪) ਜੇ ਭੁਲੀ ਜੇ ਚੁਕੀ ਸਾਈ ॥ (ਸੂਹੀ ਮ: ੫, ਪੰਨਾ ੨੬੧)
- (੫) ਕੋਮਤਿ ਕਉਣ ਕਰੇ ਭੁਧੁ ਭਾਵਾਂ, ਦੇਖਿ ਦਿਖਾਵੈ ਢੋਲੇ ॥੯॥ (ਤੁਖਾਰੀ ਮ: ੧, ਪੰਨਾ ੧੧੦੮)
- (੬) ਆਠ ਪਹਰ ਅਪਨਾ ਪ੍ਰਭੁ ਸਿਮਰਨੁ, ਵਡਭਾਗੀ ਹਰਿ ਪਾਂਈ ॥ (ਤੂੰ ਪਾਵੀ) (ਪੰਨਾ ੧੨੦੨)
- (੭) ਆਖੂ ਆਖਾਂ ਸਦਾ ਸਦਾ, ਕਹਣਿ ਨ ਆਵੈ ਤੋਟਿ ॥੨॥ (੧੦) (ਵਾਰ ਸਾਰੰਗ ਮ: ੧, ਪੰਨਾ ੧੨੪੧)
- (੮) ਅਖੀ ਪਰਣੈ ਜੇ ਫਿਰਾਂ, ਦੇਖਾਂ ਸਭੁ ਆਕਾਰੁ ॥੨॥ (੧੧) (ਸਾਰੰਗ, ਮ: ੧, ਪੰਨਾ ੧੨੪੧)
- (੯) ਪੁਛਾ ਗਿਆਨੀ ਪੰਡਿਤਾਂ, ਪੁਛਾ ਬੇਦ ਬੀਚਾਰ ॥
ਪੁਛਾ ਦੇਵਾਂ ਮਾਣਸਾਂ, ਜੋਧ ਕਰਹਿ ਅਵਤਾਰ ॥੨॥ (੧੧) (ਸਾਰੰਗ, ਮ: ੧, ਪੰਨਾ ੧੨੪੧)
- (੧੦) ਆਖਹਿ ਬਕਹਿ ਆਖਿ ਆਖਿ, ਕਰਿ ਸਿਫਤੀ ਵੀਚਾਰ ॥੧॥੧੧॥ (ਸਾਰੰਗ, ਮ: ੧, ਪੰਨਾ ੧੨੪੧)
- (੧੧) ਜੂਠਿ ਨ ਰਾਗੀ, ਜੂਠਿ ਨ ਵੇਦੀ ॥੧॥ (੧) (ਸਾਰੰਗ, ਮ: ੧, ਪੰਨਾ ੧੨੪੦)
- (੧੨) ਨਾਂਗੇ ਆਵਣਾ, ਨਾਂਗੇ ਜਾਣਾ..... ॥੨॥ (੨੪) (ਸਾਰੰਗ, ਮ: ੩, ਪੰਨਾ ੧੨੪੬)
- (੧੩) ਕਬੀਰ ਜੋ ਹਮ ਜੰਤੁ ਬਜਾਵਤੇ ਟ੍ਰੂਟਿ ਗਈ ਸਭ ਤਾਰ ॥੧੦੩॥ (ਸਲੋਕ ਕਬੀਰ ਜੀ, ਪੰਨਾ ੧੩੬੮)
- (੧੪) ਫਰੀਦਾ ਗਲੀ ਸੁ ਸਜਣ ਵੀਹ, ਇਕੁ ਚੂੰਦੇਦੀ ਨ ਲਹਾਂ ॥
ਪੁਖਾਂ ਜਿਉ ਮਾਲੀਹ, ਕਾਰਣਿ ਤਿੰਨਾ ਮਾ ਪਿਗੀ ॥੮॥ (ਸਲੋਕ ਫਰੀਦ ਜੀ, ਪੰਨਾ ੧੩੬੨)
- (੧੫) ਨਾਨਕ, ਨਾਮੁ ਮਿਲੈ ਤਾਂ ਜੀਵਾਂ, ਤਨੁ ਮਨੁ ਥੀਵੈ ਹਰਿਆ ॥੧॥ (ਸਲੋਕ ਮ: ੫, ਪੰਨਾ ੧੪੨੯)
- (੧੬) ਦੇਂਦਾ ਨਰਕਿ, ਸੁਰਗਿ ਲੈਦੇ, ਦੇਖਹੁ ਏਹੁ ਧਿਛਣਾ ॥੨॥ (੨੫) (ਮਲਾਰ, ਮ: ੧, ਪੰਨਾ ੧੨੬੦)
- ਊਪਰੋਕਤ ਪਰਮਾਣਾਂ ਨੂੰ ਗਹੁ ਨਾਲ ਵਿਚਾਰਿਆਂ ਪਤਾ ਲਗਦਾ ਹੈ ਕਿ ਕਈ ਬਾਈ

ਇੱਕੇ ਸਲੋਕ ਵਿੱਚ ਹੀ ਇਕ ਥਾਂ ਬਿੰਦੀ ਦੀ ਵਰਤੋਂ ਕੀਤੀ ਗਈ ਹੈ; ਪਰੰਤੂ ਦੂਜੀ ਥਾਂ ਇਸ ਦਾ ਅਭਾਵ ਹੈ। ਜਿਵੇਂ :

- (ੳ) ਅੰਕ (੨) ਵਿੱਚ 'ਗਲੀ' ਨਾਲ ਤਾਂ ਹੈ, ਪਰੰਤੂ 'ਚੰਗੀਆ' (ਚੰਗੀਆਂ) ਤੇ 'ਆਚਾਰੀ' (ਆਚਾਰੀਂ) ਨਾਲ ਨਹੀਂ।
- (ਅ) ਅੰਕ (੯) ਵਿੱਚ ਬਹੁ-ਵਚਨੀ ਨਾਵਾਂ—'ਪੰਡਿਤਾਂ', 'ਦੇਵਾਂ' ਤੇ 'ਮਾਣਸਾਂ' ਨਾਲ ਤਾਂ ਹੈ; ਪਰੰਤੂ, 'ਪੁਛਾ' (ਪੁੱਛਾਂ, ਮੈਂ ਪੁੱਛਾਂ) ਅਤੇ 'ਕਰਹਿ' (ਕਰਹਿਂ) ਨਾਲ ਨਹੀਂ।
- (ੳ) ਅੰਕ (੧੨) ਵਿੱਚ ਪਹਿਲੇ 'ਨਾਂਗੇ' ਪਦ ਨਾਲ ਵੀ ਹੈ ਅਤੇ ਦੂਜੀ ਵੇਰ ਵਰਤੇ 'ਨਾਂਗੇ' ਪਦ ਨਾਲ ਵੀ।
- (ਸ) ਅੰਕ (੧੬) ਵਿੱਚ 'ਦੇਂਦਾ' ਨਾਲ ਹੈ; ਪਰੰਤੂ 'ਲੈਂਦੇ' (ਲੈਂਦੇ) ਦੀਆਂ ਦੁਲਾਵਾਂ ਨਾਲ ਨਹੀਂ।

ਇਸ ਤੋਂ ਪਹਿਲਾਂ ਕਿ ਅਸੀਂ ਬਿੰਦੀ ਦੀ ਉਪਰੋਕਤ ਵਰਤੋਂ ਦੇ ਫਰਕ ਉੱਤੇ ਵੀਚਾਰ ਕਰੀਏ, ਕੁਝ ਪਰਮਾਣ ਅਜਿਹੇ ਹੋਰ ਵਾਚ ਲੈਣੇ ਜ਼ਰੂਰੀ ਹਨ, ਜਿੱਥੇ ਬਿੰਦੀ ਦੇ ਉਚਾਰਣ ਦਾ ਅਭਾਵ, ਸੰਬੰਧਤ ਪਦ ਤੇ ਤੁੱਕ ਦੇ ਅਰਥਾਂ ਵਿੱਚ ਵੱਡਾ ਅੰਤਰ ਪੈਦਾ ਕਰਦਾ ਹੈ :

(੧) ਨਾਨਕ, ਭਗਤਾ ਸਦਾ ਵਿਗਾਸੁ ॥

(ਜਪ੍ਰ ਜੀ)

ਟਿੱਪਣੀ—ਏਥੇ ਸ਼ੁੱਧ ਪਾਠ 'ਭਗਤਾਂ' ਹੈ, 'ਭਗਤਾ' ਨਹੀਂ।

ਭਗਤਾਂ—ਨਾਂਵ, ਬਹੁ-ਵਚਨ ਹੈ। ਅਰਥ ਹਨ—ਹੇ ਨਾਨਕ, ਪ੍ਰਭੂ ਦੇ ਭਗਤਾਂ ਨੂੰ ਸਦਾ ਮੁਸ਼ਕੀ ਤੇ ਬੇੜਾ ਹੈ।

ਭਗਤਾ—ਨਾਂਵ, ਇਕ-ਵਚਨ, ਸੰਬੰਧਨ ਕਾਰਕ ਹੈ ਤੇ ਅਰਥ ਹਨ—ਹੇ, ਜਾਂ, ਓਥੇ ਭਗਤਾ ?.....ਇਹ ਅਰਥ ਏਥੇ ਨਹੀਂ ਲਗ ਸਕਦੇ।

(੨) ਮਤੁ ਦੇਖਿ ਭੂਲਾ, ਵੀਸਰੈ, ਤੇਰਾ ਚਿਤਿ ਨ ਆਵੈ ਨਾਉ ॥ (ਸਿਰੀਰਾਗ, ਪੰਨਾ ੧੪)

ਸ਼ੁੱਧ ਉਚਾਰਣ :

ਮਤੁ ਦੇਖਿ ਭੂਲਾਂ, ਵੀਸਰੈ, ਤੇਰਾ ਚਿਤਿ ਨਾ ਆਵੈ ਨਾਉ ॥

ਅਰਥ ਹੋਇਆ—(ਹੇ ਪ੍ਰਭੂ !) ਮਤਾਂ ਮੈਂ (ਮੌਤੀਆਂ ਦੇ ਮੰਦਰ ਆਦਿ ਵੇਖ ਕੇ) ਭੂਲ ਜਾਵਾਂ, ਤੇ ਤੇਰਾ ਨਾਮ ਵਿਸਰ ਜਾਵੇ ਅਤੇ (ਮੁੜ) ਚਿੱਤ ਵਿੱਚ ਨਾ ਆਵੇ।

(੩) ਮੇਰੀ ਭੂਣ ਭੂਣ ਲਾਇਆ, ਭੈਣੇ ਸਾਵਣ ਆਇਆ ॥ (ਵਡਹੰਸ ਮ: ੧, ਪੰਨਾ ੫੫੭)

ਏਥੇ ਸ਼ੁੱਧ ਪਾਠ ਹੈ 'ਮੇਰੀ' (ਮੇਰਾਂ ਨੇ)—ਨਾਂਵ, ਬਹੁ-ਵਚਨ, ਕਰਤਾ ਕਾਰਕ ਹੈ, 'ਮੇਰੀ' ਨਹੀਂ। 'ਮੇਰੀ' ਦਾ ਅਰਥ ਹੈ—ਛੋਕ, ਸੁਰਾਖ। ਇਸ ਦਾ ਇੱਥੇ ਕੀ ਕੰਮ ?

(੪) ਏਤੇ ਕੁਕਰ, ਹਉ ਬੇਗਾਨਾ, ਭਉਕਾ ਇਸੁ ਤਨ ਤਾਈ ॥

(ਤਾਈ—ਤਾਂਈ)

(ਬਿਲਾਵਲੁ ਮ: ੧, ਪੰਨਾ ੨੬੫)

ਵਿਚਾਰ—‘ਭਉਕਾ’ ਦੇ ਅਰਥ ਹਨ : ਭੋਂਕਣ ਵਾਲਾ, ਵਾਧੂ ਗੱਲਾਂ ਕਰਨ ਵਾਲਾ। ਪਰੰਤੂ, ਇਹ ਅਰਥ ਏਥੇ ਨਹੀਂ ਲਗਦੇ। ਪਾਠ ਭਉਕਾਂ ਹੈ ਤੇ ਅਰਥ ਹਨ—ਮੈਂ ਭੋਂਕਦਾ ਹਾਂ। (ਇਹ ਏਥੇ ਉੱਤਮ ਪੁਰਖੀ ‘ਕਿਰਿਆ’ ਹੈ)

ਸਾਰੀ ਤੁਕ ਦੇ ਅਰਥ ਹਨ—“ਏਨੇ ਕੁੱਤੇ (ਨਿਮਾਣੇ, ਨਿਰਗੁਣ ਮਨੁੱਖ) ਹਨ। ਮੈਂ ਉਹਨਾਂ ਵਿੱਚੋਂ ਓਪਰਾ ਜਿਹਾ ਇੱਕ ਹਾਂ ਅਤੇ ਇਸ ਸਰੀਰ ਦੀ ਬਾਤਰ ਕੂਕਦਾ ਹਾਂ।”

(੫) ਜਿਥੈ ਜਾਈਐ ਜਗਤ ਮਹਿ, ਤਿਥੈ ਹਰਿ ਸਾਈ॥ (ਬਿਲਾਵਲੁ ਮ: ੪, ਪੰਨਾ ੯੫੧)

ਸੁਧਾ ਉੱਚਾਰਣ ਹੈ :

ਜਿਥੈ ਜਾਈਐ ਜਗਤ ਮਹਿ, ਤਿਥੈ ਹਰਿ ਸਾਈ॥

ਵਿਚਾਰ—ਏਥੇ ਪਦ ‘ਸਾਈ’ (ਭਾਵ, ‘ਉਹ’) ਨਹੀਂ, ‘ਸਾਈ’ ਹੈ ਅਤੇ ਅਰਥ ਹਨ—ਮਾਲਕ।

(੬) ਪੁੜ੍ਹੀ ਕਉਲੁ ਨ ਪਾਲਿਓ, ਕਰਿ ਪੀਰਹੁ ਕੰਨ ਮੁਰਟੀਐ॥

(ਵਾਰ ਰਾਮਕਲੀ, ਪੰਨਾ ੯੬੭)

ਵਿਚਾਰ—ਵੇਖੋ, ਜੇ ਏਥੇ ‘ਪੁੜ੍ਹੀ’ ਪਦ ਨੂੰ ਉੱਪਰ ਅੱਧਕ ਤੇ ਅਖੀਰ ਵਿਚ ਬਿੰਦੀ ਨਾ ਲਾਈਏ ਤਾਂ ਇਸ ਦੇ, ਇੱਕੋ ਇੱਕ ਤੇ ਸਪੱਸ਼ਟ ਅਰਥ ਹੋਣਗੇ—ਪੁੱਤਰੀ, ਬੇਟੀ, ਧੀ। ਪਰੰਤੂ ਅੱਧਕ ਤੇ ਬਿੰਦੀ ਲਾ ਕੇ ‘ਪੁੜ੍ਹੀ’ ਉੱਚਾਰਣ ਕਰਨ ਨਾਲ ਇਸ ਦੇ ਅਰਥ ਹੋਣਗੇ—ਪੁੱਤਰਾਂ ਨੇ, ਤੇ ਇਹੀ ਸੁਧਾ ਏਥੇ ਲਗਦੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕੋਈ ਪੁੱਤਰੀ ਨਹੀਂ ਸੀ, ਜਿਸ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਤੋਂ ਮੁੰਹ ਮੌਜ਼ਿਆ ਹੋਵੇ। ਹਾਂ, ਇਤਿਹਾਸ ਗਵਾਹ ਹੈ ਕਿ ਦੋਹਾਂ ਪੁੱਤਰਾਂ ਨੇ ਅਵੱਸ਼ ਅਜਿਹਾ ਕੀਤਾ, ਜਿਸ ਦਾ ਵਰਣਨ ਏਥੇ ਕੀਤਾ ਗਿਆ ਹੈ।

ਸਾਰੀ ਤੁੱਕ ਦੇ ਅਰਥ ਹਨ—‘ਪੁੱਤਰਾਂ’ (ਸ੍ਰੀ ਚੰਦ ਜੀ ਤੇ ਲਖਮੀ ਚੰਦ ਜੀ) ਨੇ ਹੁਕਮ ਨਾ ਮੰਨਿਆ, ਕਿਉਂਕਿ ਉਹਨਾਂ ਨੇ ਬਾਪੇ ਹੋਏ ਪੀਰ—ਸ੍ਰੀ ਗੁਰੂ ਅੰਗਦ ਦੇਵ ਜੀ ਤੋਂ ਕੰਨ (ਪਾਸਾ) ਮੌਜ਼ ਲਿਆ।

ਸ. ਰਣਜੀਤ ਸਿੰਘ ਖੜਕ (ਸੁਰਗਵਾਸੀ) ਨੇ ਗੁਰਮਤਿ ਪ੍ਰਕਾਸ਼ ਦੇ ‘ਗੁਰੂ ਨਾਨਕ ਬਾਣੀ ਅੰਕ’ (ਸਤੰਬਰ ੧੯੬੮) ਦੇ ਪੰਨਾ ੨੦ ਉੱਤੇ ਲਗਾਂ ਦੀ ਘੱਟ ਵਰਤੋਂ ਦੇ ਕਾਰਨ ਦੀ ਵਿਆਖਿਆ ਇਉਂ ਕੀਤੀ ਹੈ :

‘ਮਹਾਜਨੀ’ ਲਿੱਪੀ ਵਿੱਚ, ਲੇਂਡਿਆਂ ਵਾਂਗ, ਗੁਰਮੁਖੀ ਲਿਖਤਾਂ ਵਿਚ ਕੁੱਝ ਲਗਾਂ-ਮਾਤਰਾਂ ਦੀ ਅਣਹੋਂਦ ਦਾ ਕਾਰਨ ਇਹ ਹੈ ਕਿ ਪੁਰਾਤਨ ਗੁਰਮੁਖੀ-ਲਿਖਾਰੀ, ਬਿੰਦੀ ਆਦਿ ਲਗਾਂ ਦੀ ਵਰਤੋਂ ਘੱਟ ਕਰਦੇ ਸਨ, ਜਿਹਾ ਕਿ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਲਿਖਤ-ਸੈਲੀ ਤੋਂ ਪਰਤੱਖ ਹੈ :

“ਪਾਤਾਲਾਂ ਪਾਤਾਲ ਲਖ ਆਗਾਸਾਂ ਆਗਾਸ” ਦੀ ਬਾਂ :

“ਪਾਤਾਲਾ ਪਾਤਾਲ ਲਖ ਆਗਾਸਾ ਆਗਾਸ” ਬਿੰਦੀ ਤੋਂ ਬਿਨਾਂ ਹੀ ਲਿਖਿਆ ਗਿਆ ਹੈ।

“ਭਾਈ ਸੰਤੋਖ ਸਿੰਘ ਜੀ ਨੇ ਗਰਬ ਮੰਜਨੀ (ਜਪੁਜੀ ਦੇ ਟੀਕੇ) ਵਿਚ, ਇਸ ਦਾ ਭਾਵ ਦੱਸਿਆ ਹੈ ਕਿ ਜਦ ਗੁਰੂ ਅਰਜਨ ਦੇਵ ਜੀ ਪਾਸੋਂ, ਆਦਿ ਬੀੜ ਦੀ ਸੰਕਲਨਤਾ ਬਾਅਦ, ਇਸ ਬਾਰੇ ਪੁੱਛਿਆ ਗਿਆ ਤਾਂ ਉਹਨਾਂ ਛੁਰਮਾਇਆ :

“ਇਸ ਸਰੂਪ ਵਿਚ ਹੁਣ ਕੋਈ ਅਦਲਾ ਬਦਲੀ ਨਹੀਂ ਹੋ ਸਕਦੀ। ਜੋ ਸਿੱਖ ਵੀਚਾਰ ਕੇ ਧਿਆਨ ਨਾਲ ਪੜ੍ਹਨਗੇ ਉਹ ਬਿੰਦੇ ਸਹਿਤ ਸੁੱਧ ਪਾਠ ਕਰਨਗੇ।”

“ਗੁਰਮੁਖੀ ਲਿੱਪੀ ਦੇ ਵਿਕਾਸ ਦੇ ਇਕ ਪੜਾਅ ਉਤੇ ਪੁੱਜ ਕੇ ਗੁਰਮੁਖੀ ਲਿਖਾਰੀ ਕੰਨੇ ਦੀ ਥਾਂ ਬਿੰਦੀ ਦੀ ਵਰਤੋਂ ਕਰਨ ਲਗ ਪਏ ਸਨ, ਜੋ ਕਿ ਗੁਰੂ ਸਾਹਿਬਾਨ ਦੇ ਨੀਸਾਣਾਂ ਤੋਂ ਪ੍ਰਤੱਖ ਹੈ। ਕਰਤਾਰਪੁਰ (ਜ਼ਿਲ੍ਹਾ ਜਲੰਧਰ) ਵਿਚ ਵਿਦਮਾਨ ਆਦਿ ਬੀੜ ਵਿਚ ਪੰਜਵੇਂ ਤੇ ਛੇਵੇਂ ਪਾਤਸ਼ਾਹ ਦੇ ਹਸਤ-ਕੰਵਲਾਂ ਦੁਆਰਾ ਅੰਕਿਤ ਮੂਲ-ਮੰਤ੍ਰ ਵਿਚ ਕੰਨੇ ਦੀ ਥਾਂ ਬਿੰਦੀਆਂ ਵਰਤੀਆਂ ਗਈਆਂ ਹਨ....।”

ਉਪਰੋਕਤ ਟੁਕ ਦੇਣ ਤੋਂ ਸਾਡਾ ਭਾਵ ਇਹ ਹੈ ਕਿ ਪਾਠਕਾਂ ਨੂੰ ਲਗਾਂ-ਮਾਤਰਾਂ ਬਾਰੇ ਪਾਵਨ ਬੀੜ ਦੀ ਲਿਖਣ-ਸੈਲੀ ਤੇ ਨੇਮ ਸਪੱਸ਼ਟ ਹੋ ਸਕਣ, ਅਤੇ ਇਹ ਪਤਾ ਲਗ ਸਕੇ ਕਿ ਇਸ ਵਿੱਚ ਟਿੱਪੀ ਦੀ ਵਰਤੋਂ ਵਾਂਗ, ਬਿੰਦੀ ਤੇ ਅੱਧਕ ਦੀ ਵਰਤੋਂ ਕਰਨ ਨਾਲ ਹੀ, ਗੁਰਬਾਣੀ ਦੇ ਅਰਥ ਅਤੇ ਗੁਹਜ ਭਾਵ ਸਮਝੇ ਜਾ ਸਕਦੇ ਹਨ।

ਅਸਲ ਵਿੱਚ, ਹਰੇਕ ਸ਼ਬਦ ਜਿਵੇਂ ਲਿਖਿਆ ਦਿਸਦਾ ਹੈ, ਉਸ ਦਾ ਐਨ, ਤਿਵੇਂ ਦਾ ਤਿਵੇਂ, ਪਾਠ ਕਰਨ ਦੇ ਹਾਮੀ ਸੱਜਣ ਵੀ ਆਪਣੇ ਵੱਲੋਂ ਕੀਤੇ ਜਾਂਦੇ ਦਾਅਵੇ ਅਨੁਸਾਰ, ਅਜਿਹਾ ਨਹੀਂ ਕਰਦੇ ਜਾਂ ਨਹੀਂ ਕਰ ਸਕਦੇ। ਪਵਿੱਤਰ ਬੀੜ ਵਿੱਚ ਸ਼ਬਦ ‘ਮਹਲਾ’ ਅੰਕਿਤ ਹੈ, ਪਰੰਤੂ ਇਹ ਸੱਜਣ ਇਸ ਨੂੰ ਉਚੇਚੇ ਤੌਰ ਉੱਤੇ ਅੱਧਕ ਲਾ ਕੇ ‘ਮਹੱਲਾ’ ਵਾਚਦੇ ਹਨ। ਕਿਉਂ? ਉਪਰੰਤ, ਇਸ ਨਾਲ ਅੰਕ ੧, ੨, ੩, ੪, ੫ ਜਾਂ ਈ ਲਿਖਿਆ ਗਿਆ ਹੈ, ਜਿਵੇਂ—‘ਸਿਰੀ ਰਾਗੁ ਮਹਲਾ ੧’। ਹੁਣ ਇਸ ਅੰਕ ‘੧’ ਨੂੰ ਸਭ ਪਾਠੀ ‘ਪਹਿਲਾ’ ਕਰ ਕੇ ਹੀ ਉਚਾਰਦੇ ਹਨ ਅਤੇ ਦਰਸਤ ਵੀ ਇਹੀ ਹੀ ਹੈ। ‘ਮਹਲਿਆਂ’ ਨਾਲ ਲੱਗੇ ਇਹ ੧, ੨, ੩, ੪, ੫ ਅਤੇ ਈ ਦੇ ਅੰਕ ‘ਕ੍ਰਮਵਾਚਕ ਸੰਖਿਅਕ ਵਿਸ਼ੇਸ਼ਣ’ ਹਨ, ਨਾ ਕਿ, ‘ਮਾਧਾਰਣ ਸੰਖਿਅਕ ਵਿਸ਼ੇਸ਼ਣ’।

ਹੋਰ ਲਵੇ—ਐਸੇ ਸੱਜਣ ‘ਮਹਲਾ ੫ ਤੇ ਈ’ ਨੂੰ ‘ਮਹੱਲਾ ਪੰਜਵਾ ਜਾਂ ਨੌਵਾ’ ਉਚਾਰਣ ਦੀ ਖੁਲ੍ਹੀ ਤਾਂ ਲੈ ਲੈਂਦੇ ਹਨ, ਪਰੰਤੂ, ਅੰਕ ੫ ਜਾਂ ਈ ਦਾ ਦਰਸਤ ਉਚਾਰਣ, ਬਿੰਦੀ ਲਾ ਕੇ ‘ਪੰਜਵਾਂ ਜਾਂ ਨੌਵਾਂ’ ਕਰਨ ਲਈ ਤਿਆਰ ਨਹੀਂ ਹੁੰਦੇ। ਅਜਿਹਾ ਕਰਨਾ ਕਿਵੇਂ ਵਾਜ਼ਬ ਹੈ? ਪਾਠਕ-ਜਨ ਆਪ ਹੀ ਨਿਰਣਾ ਕਰ ਲੈਣ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਪੰਜ ਪ੍ਰਕਾਰ ਦੇ ਮੰਗਲ, ਪੰਨਾ ੨ ਵੇਰ ਰਾਗਾਂ ਦੇ ਸਿਰਲੇਖਾਂ ਦੇ ਆਦਿ ਵਿੱਚ ਆਏ ਹਨ। ਪਵਿੱਤਰ ਬੀੜ ਵਿੱਚ ਕੁਝ ਕੁ ਥਾਈਂ ਸਪੱਸ਼ਟ ਤੌਰ ਉੱਤੇ ਇਹ ਸੰਕੇਤ ਦਿੱਤਾ ਗਿਆ ਹੈ ਕਿ ‘ਮਹਲੇ’ ਨਾਲ ਆਏ ਅੰਕਾਂ ਦਾ ਉਚਾਰਣ ਪਹਿਲਾ, ਦੂਜਾ, ਤੀਜਾ ਆਦਿ ਕਰਨਾ ਹੈ। ਦੋ ਉਚਾਰਣਾਂ ਹਾਜ਼ਰ ਹਨ :

(ੴ) ਰਾਗੁ ਸਿਰੀਰਾਗੁ, ਮਹਲਾ ਪਹਿਲਾ ੧ ਘਰੁ ੧ (ਪੰਨਾ ੧੪ ਸਿਰੀਰਾਗ ਦੇ ਅੰਕ ਵਿੱਚ ਹੈ)।

(अ) ਵਡੋਂਸੁ ਮਹਲਾ ੩ ਮਹਲਾ ਤੀਜਾ। (ਪੰਨਾ ੫੬੨)

ਜਿਵੇਂ ਉਪਰੋਕਤ ਸੰਕੇਤ ਨੂੰ ਮੁੱਖ ਰੱਖ ਕੇ ਸਮੂਹਿ ਵਿਦਵਾਨ ਪਾਠੀ ਸੱਜਣ ਸਿਰਲੇਖਾਂ ਵਿਚ ਲਿਖੇ ਅੰਕਾਂ ਨੂੰ ੧, ੨, ੩ ਦੀ ਥਾਂ ਪਹਿਲਾ, ਦੂਜਾ, ਤੀਜਾ ਕਰ ਕੇ ਉਚਾਰਣਾ ਦਰਸਤ ਸਮਝਦੇ ਹਨ, ਐਨ ਏਵੇਂ ਹੀ ਪਾਵਨ ਬੀੜ ਵਿੱਚ ਕਈ ਥਾਈਂ ਬਿੰਦੀ ਦੀ ਵਰਤੋਂ ਕਰ ਕੇ ਸਤਿਗੁਰਾਂ ਵਲੋਂ ਇਹ ਸੰਕੇਤ ਦੇ ਦਿੱਤਾ ਗਿਆ ਕਿ ਹੋਰਥੇ ਵੀ, ਜਿੱਥੇ ਬਿੰਦੀ ਲਾਇਆਂ ਉਚਾਰਣ ਸ਼ੁੱਧ ਅਤੇ ਭਾਵ ਸਪੱਸ਼ਟ ਹੁੰਦਾ ਹੋਵੇ, ਓਥੇ ਇਸ ਦੀ ਵਰਤੋਂ ਕਰਨੀ ਵਰਜਿਤ ਨਹੀਂ। ਹਾਂ, ਆਪੋਂ ਕਲਪਨਾ ਕੀਤੀ ਤੇ ਮੰਨੀ ਸ਼ੁੱਧਤਾਈ ਦੇ ਖਿਆਲ ਨਾਲ ਬਿੰਦੀ ਤੇ ਅੱਧਕ ਨੂੰ ਸ਼ੁੱਧ ਪਾਠ ਲਈ ਨਾ ਉਚਾਰਣਾ, ਅਵੱਗਿਆ ਤੇ ਮਨਮੱਤ ਜ਼ਰੂਰ ਹੈ।

ਯੋਗ-ਸ਼ਾਸਤਰ ਦੇ ਕਰਤਾ ਪਾਤੇਜ਼ਿਲ ਮੁਨੀ ਨੇ ਪਾਣਣਿ ਦੀ ਅਸਟਾਇਆਏ ਦਾ ਮਹਾਂ ਭਾਸ਼ ਕੀਤਾ ਹੈ। ਉਹ ਲਿਖਦੇ ਹਨ ਕਿ 'ਉਚਾਰਣ' ਤੋਂ 'ਅਰਥ' ਅਧਿਕ ਪ੍ਰਬਲਤਾ ਰੱਖਦਾ ਹੈ, ਭਾਵ ਇਹ ਹੈ ਕਿ ਅਰਥ ਅਨੁਸਾਰ ਉਚਾਰਣ ਹੋਣਾ ਚਾਹੀਦਾ ਹੈ।

ਜਿਹਾ ਕਿ ਪਹਿਲੇ ਦੱਸਿਆ ਗਿਆ ਹੈ, 'ਜਿਵੇਂ ਲਿਖਿਆ, ਤਿਵੇਂ ਪਾਠ' ਕਰਨ ਵਾਲੇ ਸੱਜਣ ਜਦ 'ਮਹਲਾ' ਦੇ ਪਾਠ ਉੱਤੇ ਆਉਂਦੇ ਹਨ ਤਾਂ ਉਹ ਆਪਣਾ ਕਲਪਿਆ ਨੇਮ, ਇਸ ਦਾ ਪਾਠ ਉਚੇਚੇ ਤੌਰ ਉੱਤੇ 'ਮਹੱਲਾ' ਕਰ ਕੇ, ਆਪ ਹੀ ਤੋੜ ਦੇਂਦੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਇਹ ਸ਼ਬਦ ਚਹੁੰ ਅਰਥਾਂ ਵਿਚ ਵਰਤਿਆ ਗਿਆ ਹੈ, ਜਿਸ ਦੀ ਵਿਆਖਿਆ ਪ੍ਰੇ: ਸਾਹਿਬ ਸਿੰਘ ਜੀ ਗੁਰਬਾਣੀ ਵਿਆਕਰਣ ਵਿਚ ਇਉਂ ਕਰਦੇ ਹਨ :

(੧) ਮਹਲ—ਇਸਤ੍ਰੀ।

ਮਹਲ ਕੁਚਜੀ ਮੜਵੜੀ ਕਾਲੀ ਮਨਹੁ ਕਸੁਧ ॥

(ਮਹਲਾ ੧, ਮਾਰੂ, ਪੰਨਾ ੧੦੮੮)

(੨) ਮਹਲੁ—ਘਰ, ਟਿਕਾਣਾ, ਨਿਵਾਸ-ਅਸਥਾਨ, ਉਹ ਅਵਸਥਾ ਜਿਥੋਂ ਅਕਾਲ ਪੁਰਖ ਸਾਖਿਆਤ ਹੋ ਜਾਂਦਾ ਹੈ।

(ਉ) ਥੋਜਤ ਥੋਜਤ ਦੁਆਰੇ ਆਇਆ ॥

ਤਾ ਨਾਨਕ ਜੋਗੀ 'ਮਹਲੁ' ਘਰੁ ਪਾਇਆ ॥੮॥

(ਰਾਮਕਲੀ ਮ: ੫, ਪੰਨਾ ੮੯੬)

(ਅ) ਥੋਲਿ ਕਿਵਾਰਾ ਮਹਲਿ ਬੁਲਾਇਆ ॥

ਮਹਲਿ—ਮਹਲ ਵਿੱਚ ।

(ਰਾਮਕਲੀ ਮ: ੫, ਪੰਨਾ ੮੯੭)

(ਇ) ਗੁਰ ਪ੍ਰਸਾਦਿ ਕੋ ਇਹੁ ਮਹਲੁ ਪਾਵੈ ॥

(ਰਾਮਕਲੀ ਮ: ੫, ਪੰਨਾ ੮੯੮)

(੩) ਮਹਲ, ਮਹਲਾ—ਵੱਡੀਆਂ ਵੱਡੀਆਂ ਇਮਾਰਤਾਂ, ਪੱਕੇ ਘਰ ।

(ਉ) ਦਾਤਾ ਦਾਨੁ ਕਰੇ ਤਹ ਨਾਹੀ, 'ਮਹਲ' ਉਸਾਰਿ ਨ ਬੈਠਾ ॥੨॥

(ਰਾਮਕਲੀ ਮ: ੧, ਪੰਨਾ ੯੦੨)

(ਅ) ਗੜ ਮੰਦਰ 'ਮਹਲਾ' ਕਹਾ, ਜਿਉ ਬਾਜੀ ਦੀਬਾਣੂ ॥੪੨॥

(ਦਖਣੀ ਓਂਕਾਰੁ ਮ: ੧, ਪੰਨਾ ੯੩੬)

(8) ਮਹਲਾ—ਕਾਇਆ, ਸਰੀਰ।

ਓਹ ਅਬਿਨਾਸੀ ਰਾਇਆ॥

ਨਿਰਭਉ ਸੰਗ ਤੁਮਾਰੈ ਬਸਤੇ, ਇਹੁ ਭਰਨੁ ਕਹਾ ਤੇ ਆਇਆ॥੧॥ ਰਹਾਉ॥

ਏਕ 'ਮਹਲਿ' ਤੂੰ ਹੋਹਿ ਅਵਾਰੇ, ਏਕ 'ਮਹਲਿ' ਨਿਮਾਨੇ॥

ਏਕ 'ਮਹਲਿ' ਤੂੰ ਆਪੇ ਆਪੇ, ਏਕ 'ਮਹਲਿ' ਗਰੀਬਨੋ॥੨॥

ਏਕ 'ਮਹਲਿ' ਤੂੰ ਪੰਡਿਤੁ ਬਕਤਾ, ਏਕ 'ਮਹਲਿ' ਖਲੁ ਹੋਤਾ॥

ਏਕ 'ਮਹਲਿ' ਤੂੰ ਸਤ੍ਤੁ ਕਿਛੁ ਗ੍ਰਾਹਚੁ, ਏਕ 'ਮਹਲਿ' ਕਛੁ ਨ ਲੇਤਾ॥੨॥

(ਗਊੜੀ ਮ: ੫, ਪੰਨਾ ੨੦੬)

ਉੱਪਰ ਦਿੱਤੇ ਪ੍ਰਮਾਣਾਂ ਨੂੰ ਗਹੁ ਨਾਲ ਵਿਚਾਰਿਆਂ ਗੁਰੂ-ਵਿਅਕਤੀਆਂ ਨਾਲ ਆਇਆ ਸ਼ਬਦ 'ਮਹਲਾ' ਦਾ ਅਰਥ ਸਾਡੇ ਹੋ ਜਾਂਦਾ ਹੈ। ਸਤਿਗੁਰੂ ਜੀ ਦੀ ਉਚਾਰੀ ਹੋਈ ਬਾਣੀ ਵਿੱਚ ਨਾਮ ਕੇਵਲ 'ਨਾਨਕ' ਹੀ ਆਉਂਦਾ ਹੈ। ਇਹ ਨਿਰਣਾ ਕਰਨ ਲਈ ਕਿ ਅਮੁਕੀ ਬਾਣੀ ਕਿਸ ਗੁਰ-ਵਿਅਕਤੀ ਦੀ ਹੈ, ਸ਼ਬਦ 'ਮਹਲ' ਵਰਤਿਆ ਗਿਆ ਹੈ, ਜਿਸ ਦਾ ਅਰਥ ਹੈ 'ਵਿਅਕਤੀ', ਕਾਇਆਂ, ਸਰੂਪ, ਸਰੀਰ.....

ਨਿਰਸੇਦੇਹ ਸਤਿਗੁਰੂਆਂ ਵਿਚ ਜੋਤਿ ਤਾਂ ਇੱਕੋ ਹੀ ਵਰਤਦੀ ਸੀ, ਕੇਵਲ ਕਾਇਆਂ ਹੀ ਬਦਲਦੀ ਰਹੀ :

(ੴ) ਜੋਤਿ ਓਹਾ, ਸੁਗਤਿ ਸਾਇ, ਸਹਿ 'ਕਾਇਆ' ਫੇਰਿ ਪਲਟੀਐ॥

(ਗੁਰਲੀ, ਵਾਰ ਸਤੇ ਬਲਵੰਡ ਕੀ, ਪੰਨਾ ੯੬੬)

(ਅ) 'ਅਰਜੁਨ 'ਕਾਇਆ' ਪਲਟ ਕੈ ਮੂਰਤਿ ਹਰਿਗੋਬਿੰਦ ਸਵਾਰੀ॥

(ਭਾਈ ਗੁਰਦਾਸ ਵਾਰ ੧, ਪੁਉੜੀ ੮੮)

ਗੁਰਬਾਣੀ ਵਿਚ ਦੋ ਤਿੰਨ ਵੇਰ ਸ਼ਬਦ 'ਮਹਲੁ' ਵੀ ਆਇਆ ਹੈ, ਜੋ ਇੱਕ-ਵਚਨ, ਪੁਲਿੰਗ ਵਾਚਕ ਹੈ। ਇਸ ਦੇ ਅਰਥ ਇਸਤ੍ਰੀ ਨਹੀਂ ਹੋ ਸਕਦੇ।

(ਵੇਖੋ ਸਿਰੋਗੁ, ਪੰਨਾ ੧੬, ੧੮)

ਹੁਣ ਜੇ 'ਮਹਲਾ' ਦਾ ਪਾਠ 'ਮਹੱਲਾ' ਹੋਵੇ ਤਾਂ ਏਥੇ ਵੀ ਪਾਠ 'ਮਹੱਲੁ' ਪੜ੍ਹਨਾ ਪਵੇਗਾ, ਜੋ ਕਿਸੇ ਤਰ੍ਹਾਂ ਵੀ ਸੁੱਧ ਨਹੀਂ ਅਤੇ ਨਾ ਹੀ ਕਦੇ ਕਿਸੇ ਪਾਠੀ ਨੇ ਅਜਿਹਾ ਪਾਠ ਕੀਤਾ ਹੈ। ਏਥੇ 'ਮਹਲੁ' ਇਕ-ਵਚਨ ਪੁਲਿੰਗ ਵਾਚਕ ਹੈ, ਇਸਤ੍ਰੀ ਲਿੰਗ ਵਾਚਕ ਨਹੀਂ। ਇਸ ਦਾ 'ਲੁ' ਔਂਕੜ-ਅੰਤ ਹੈ, 'ਲੁ' ਨਾਲੋਂ ਕੰਨਾ ਰਹਿ ਜਾਣ ਦਾ ਗੁਮਾਨ ਹੀ ਨਹੀਂ ਕੀਤਾ ਜਾ ਸਕਦਾ। ਐਸੀ ਦਲੀਲ ਕਤਅਨ ਥੋਥੀ ਹੈ।

ਇਹ ਵੀ ਚੇਤੇ ਰੱਖਣ ਵਾਲੀ ਗੱਲ ਹੈ ਕਿ ਸਿਰਲੇਖਾਂ ਵਿਚ ਸ਼ਬਦ 'ਮਹਲਾ' ਨਾਲ ਪਹਿਲਾ, ਦੂਜਾ, ਤੀਜਾ, ਪੁਲਿੰਗ ਵਾਚਕ ਵਿਸ਼ੇਸ਼ਣ ਆਏ ਹਨ; ਪਹਿਲੀ, ਦੂਜੀ, ਤੀਜੀ,

1. 'ਮਹਲਾ' ਜਾਂ 'ਮਹਲੁ' ਦਾ ਉਚਾਰਣ ਮਹੱਲਾ ਜਾਂ ਮਹੱਲੁ ਕਰਨਾ ਕਤਅਨ ਅਭੁਧ ਹੈ। ਵਾਚੇ ਇਸ ਦਾ ਸਹੀ ਉਚਾਰਣ ਏਸੇ ਪੁਉੜੀ ਦੀ ਪੰਜਵੀਂ ਤੁੱਕ ਵਿੱਚ :

ਪੁੱਛਨਿ ਸਿਖ ਅਰਦਾਸਿ.ਕਰਿ, ਛਿਅ 'ਮਹਿਲਾ' ਤਕਿ ਦਰਸੁ ਨਿਹਾਰੀ॥

ਇਸਤ੍ਰੀ ਲਿੰਗ-ਵਾਚਕ ਨਹੀਂ। ਇਸ ਲਈ 'ਮਹਲਾ' ਸ਼ਬਦ ਪੁਲਿੰਗ ਵਾਚਕ ਹੈ, ਨਾ ਕਿ ਇਸਤ੍ਰੀ ਵਾਚਕ।

ਬ-ਜ਼ਾਹਰ, ਵਾਧੂ ਲੱਗੀਆਂ ਦਿੱਤੀਆਂ ਲਗਾਂ-ਮਾਤ੍ਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਵਿੱਚ ਆਈਆਂ ਲਗਾਂ-ਮਾਤ੍ਰਾਂ, ਵਿਸ਼ੇਸ਼ ਕਰਕੇ ਸ਼ਬਦਾਂ ਦੇ ਅੰਤ ਵਿੱਚ ਆਈ 'ਸਿਹਾਰੀ ਤੇ ਔਂਕੜ,' ਆਮ ਕਰਕੇ, ਉਚਾਰਣ ਵਿੱਚ ਆਉਣ ਦੀ ਥਾਂ, ਅਰਥ-ਭਾਵ ਸਪੱਸ਼ਟ ਕਰਨ ਹਿਤ ਲਾਈਆਂ ਗਈਆਂ ਹਨ। ਪਾਵਨ ਬੀੜ ਦੇ ਪੰਨਾ ਈਂਧੂ ਉਤੇ ਪੰਜਵੇਂ ਗੁਰਦੇਵ ਜੀ ਦਾ, ਵੰਨਗੀ ਮਾਤਰ ਲਿਆ ਕੇਵਲ ਇਕ ਫੁਰਮਾਨ, ਇਸ ਨੁਕਤੇ ਨੂੰ ਸਪੱਸ਼ਟ ਕਰ ਦੇਂਦਾ ਹੈ:

'ਆਹਰ' ਸਭਿ ਕਰਦਾ ਫਿਰੈ, 'ਆਹਰੁ' ਇਕੁ ਨ ਹੋਏ ॥

ਨਾਨਕ, ਜਿਤੁ 'ਆਹਰਿ' ਜਗੁ ਉਧਰੈ, ਵਿਰਲਾ ਬੂਝੈ ਕੋਇ ॥੨॥ (੧੯)

ਉਪਰੋਕਤ ਸਲੋਕ ਵਿੱਚ ਪਦ 'ਆਹਰ' (ਨਾਨਕ), ਤਿੰਨਾਂ ਗੁਪਾਂ ਵਿੱਚ ਵਰਤਿਆ ਗਿਆ ਹੈ। ਇਸ ਦੇ ਅਰਥ (ਉੱਦਮ, ਧੰਧਾ) ਤੇ ਉਚਾਰਣ ਤਾਂ ਇੱਕੋ ਹੈ; ਪਰੰਤੂ, 'ਵਰਨ' ਤੇ 'ਕਾਰਕ' ਵੱਖ ਵੱਖ ਹੋਣ ਕਰਕੇ ਵਰਤੋਂ ਇਕ-ਸਮਾਨ ਨਹੀਂ। ਪਹਿਲੇ ਆਹਰ ਦੇ ਬਾਅਦ 'ਸਭਿ' (ਅਨਿਸਚਿਤ ਸੰਖਿਅਕ ਵਿਸ਼ੇਸ਼ਣ) ਆਇਆ ਹੈ। ਇਸ ਲਈ ਇਹ ਬਹੁ-ਵਰਨ ਹੈ ਅਤੇ ਇਸ ਦਾ 'ਰ' ਮੁਕਤਾ-ਅੰਤ ਹੈ। ਅਰਥ ਹੈ—'ਸਾਰੇ ਧੰਧੇ'। ਦੂਜੀ ਵੇਰ ਲਿਖੇ 'ਆਹਰੁ' ਦੇ 'ਰ' ਹੇਠ ਔਂਕੜ, ਤੇ ਪਹਿਲਾਂ 'ਇਕੁ' (ਸੰਖਿਅਕ ਵਿਸ਼ੇਸ਼ਣ) ਬਾਅਦ ਹੋਣ ਕਰਕੇ ਇਹ ਇੱਕ-ਵਰਨ ਹੈ। ਅਰਥ ਹਨ—'ਇੱਕ ਧੰਧਾ, ਇੱਕ ਕੰਮ' (ਵਾਹਿਗੁਰੂ—ਨਾਮ ਜਪਣ ਦਾ ਧੰਧਾ)। ਤੀਜੇ 'ਆਹਰਿ' ਦੇ 'ਰ' ਨੂੰ 'ਸਿਹਾਰੀ' ਹੈ। ਇਹ ਇੱਕ-ਵਰਨ, ਕਰਣ ਕਾਰਕ ਹੈ, ਅਤੇ ਅਰਥ ਹਨ—ਆਹਰ ਰਾਹੀਂ ਜਾਂ ਦੁਆਰਾ। ਸਾਰੀ ਤੁਕ ਦੇ ਅਰਥ ਹੋਏ—'ਮਨੁੱਖ ਹੋਰ ਸਾਰੇ ਧੰਧੇ ਤਾਂ ਪਿੱਟਦਾ ਹੈ, ਪਰੰਤੂ ਨਾਮ ਸਿਮਰਨ ਦਾ ਇਕ ਧੰਧਾ ਨਹੀਂ ਸਾਧਦਾ। ਹੇ ਨਾਨਕ! ਜਿਸ ਕੰਮ, ਉੱਦਮ ਦੁਆਰਾ ਸੰਸਾਰ ਦੇ ਜੀਵਾਂ ਦਾ ਪਾਰ-ਉਤਾਰਾ ਹੁੰਦਾ ਹੈ, ਉਹ ਕਾਰ ਕੋਈ ਵਿਰਲਾ ਸਮਝਦਾ ਤੇ ਕਮਾਉਂਦਾ ਹੈ।'

ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵਰਤੀਆਂ ਲਗਾਂ-ਮਾਤ੍ਰਾਂ ਬਾਰੇ ਵਰਤੇ ਨੇਮ ਇਤਨੇ ਸਪੱਸ਼ਟ ਤੇ ਭਾਵ-ਪੂਰਤ ਹਨ ਕਿ ਸਾਦਕ ਤੇ ਸੂਝਵਾਨ ਸੱਜਣ ਅੱਸ ਅੱਸ ਕਰ ਉੱਠਦਾ ਤੇ ਸਤਿਗੁਰਾਂ ਤੋਂ ਬਲਿਹਾਰ ਜਾਂਦਾ ਹੈ। ਸੰਖੇਪ ਵਜੋਂ, ਇਹ ਪੰਜ ਸੱਤ ਉਦਾਹਰਣਾਂ ਹੀ ਇਸ ਖੂਬਸੂਰਤੀ ਨੂੰ ਉਜਾਗਰ ਕਰਨ ਲਈ ਕਾਢੀ ਹਨ :

੧. ਸਾਰੀ ਪਾਵਨ ਬੀੜ ਵਿੱਚ ਜਦ 'ਕਾਮਣਿ' ਪਦ ਦੇ 'ਣ' ਨਾਲ ਸਿਹਾਰੀ ਆਈ ਹੈ ਤਾਂ ਅਰਥ ਹੁੰਦਾ ਹੈ—ਇਸਤ੍ਰੀ; ਪਰੰਤੂ, ਜਦ ਇਹ ਮੁਕਤਾ ਜਾਂ ਔਂਕੜ-ਅੰਤ ਹੈ ਤਾਂ ਅਰਥ ਹੈ—ਟੂਣਾ ਜਾਂ ਟੂਣੇ।

(ਉ) ਕਾਮਣ (ਇਸਤ੍ਰੀ) ਤਉ ਸੀਗਾਰੁ ਕਾਰਿ,

ਜਾ ਪਹਿਲਾਂ ਕੰਤੁ ਮਨਾਇ ॥੧॥ (੯)

(ਮ: ੩, ਪੰਨਾ ੨੮)

(ਅ) ਆਉ ਸਥੀ ਗੁਣ ਕਾਮਣ (ਟੂਣੇ) ਕਰੋਹ, ਜੌਉ ॥

(ਮ: ੪, ਪੰਨਾ ੧੧੩)

੨. ਪਰਸਾਦੁ/ਪਰਸਾਦਿ

(ੴ) ਕਾਮ ਕ੍ਰੋਧ ਅਤੁ ਲੋਭ ਮੋਹ ਬਿਨਸਿ ਜਾਇ ਅਹੰਮੇਵ ॥
ਨਾਨਕ, ਪ੍ਰਤੀ ਸਰਣਾਗਤੀ, ਕਰਿ ਪ੍ਰਸਾਦੁ, ਗੁਰਦੇਵ ॥੧॥

(ਗਊਡੀ ਸੁਖਮਨੀ ਮ: ੫, ਪੰਨਾ ੨੬੯)

ਦੋਹਾਂ ਦਾ ਉਚਾਰਣ ਤਾਂ ਇੱਕ ਹੀ ਹੈ, ਪਰੰਤੂ, 'ਪਰਸਾਦੁ'-ਨਾਂਵ, ਇਕ-ਵਚਨ, ਕਰਮ ਕਾਰਕ ਹੈ ਤੇ ਅਰਥ ਹੈ—'ਕ੍ਰਿਪਾ' (ਕਿਰਪਾ), "ਹੋ ਗੁਰਦੇਵ! ਕ੍ਰਿਪਾ ਕਰ।"

(ਅ) ਜਿਹ ਪ੍ਰਸਾਦਿ ਛਡੀਹ ਅੰਮ੍ਰਿਤ ਖਾਹਿ ॥

ਏਥੇ 'ਪ੍ਰਸਾਦਿ' ਨਾਂਵ, ਇਕ-ਵਚਨ, ਕਰਣ ਕਾਰਕ ਹੈ ਤੇ ਅਰਥ ਹਨ—ਕਿਰਪਾ ਦੁਆਰਾ। ਵੇਖੋ, ਇਸ ਅਸਟਪਦੀ ਵਿਚ 'ਪ੍ਰਸਾਦਿ' ਪਦ ੩੭ ਵੇਰ ਏਸੇ ਰੂਪ ਤੇ ਅਰਥ ਵਿਚ ਆਇਆ ਹੈ।

ਨੋਟ—ਮੂਲ-ਮੰਤ੍ਰਾਂ ਅਥਵਾ ਮੰਗਲਾਂ ਵਿਚ ਆਏ 'ਗੁਰ ਪ੍ਰਸਾਦਿ' ਦਾ ਅਰਥ ਵੀ 'ਗੁਰੂ ਕੀ ਕਿਰਪਾ ਦੁਆਰਾ' ਹੀ ਸੁੱਧ ਹੈ।

੩. ਇਕ, ਇਕੁ, ਇਕਿ—(ਉਚਾਰਣ ਤਿੰਨਾਂ ਦਾ ਹੀ ਸਮਾਨ ਹੈ)।

ਇਕ (ਇਸਤ੍ਰੀ ਲਿੰਗ) ਤੇ 'ਇਕੁ' ਇਕ-ਵਚਨ, (ਪੁਲਿੰਗ) ਸਾਧਾਰਨ ਸੰਖਿਅਕ ਵਿਸ਼ੇਸ਼ਣ ਹਨ, 'ਤੇਤੂ 'ਇਕਿ' ਸਾਰੇ ਥਾਈ ਬਹੁ-ਵਚਨ ਸੰਖਿਅਕ ਵਿਸ਼ੇਸ਼ਣ ਕਰਕੇ ਵਰਤਿਆ ਗਿਆ ਹੈ :

ਇਕ (ਇਸਤ੍ਰੀ ਲਿੰਗ)—

'ਇਕ' ਅਰਦਾਸਿ ਭਾਟ ਕੀਰਤਿ ਕੀ ॥

(ਪੰਨਾ ੧੪੦੬)

ਇਕੁ (ਪੁਲਿੰਗ)—

ਇਕੁ ਸੰਸਾਰੀ, ਇਕੁ ਭੰਡਾਰੀ, ਇਕੁ ਲਾਏ ਦੀਬਾਣੁ ॥

(ਜਪੁਜੀ, ਪੰਨਾ ੨)

ਇਕਿ (ਬਹੁ-ਵਚਨ)—

ਇਕਿ ਹੁਕਮੀ ਸਦਾ ਭਵਾਈਅਹਿ ॥

ਤਥਾ— ਇਕਿ ਸੰਗਿ ਹਰਿ ਕੈ ਕਰਹਿ ਰਲੀਆ..... (ਆਸਾ ਮ: ੧, ਪੰਨਾ ੪੩੬)

੪. ਓਅੰਕਾਰਿ ਬਹੁਮਾ ਉਤਪਤਿ ॥

ਓਅੰਕਾਰੁ ਕੀਆ ਜਿਨਿ ਚਿਤਿ ॥ (ਰਾਮਕਲੀ ਦਖਣੀ ਓਅੰਕਾਰ, ਪੰਨਾ ੯੨੯)

(ੴ) ਓਅੰਕਾਰਿ (ਕਰਣ ਕਾਰਕ)—ਵਾਹਿਗੁਰੂ ਦੁਆਰਾ, ਰੱਬ-ਗਾਹੀਂ।

(ਅ) ਓਅੰਕਾਰੁ (ਕਰਮ ਕਾਰਕ)—ਵਾਹਿਗੁਰੂ ਨੂੰ।

ਅਰਥ ਹੋਏ—ਓਅੰਕਾਰ ਦੁਆਰਾ ਹੀ ਬਹੁਮਾ ਪੈਦਾ ਹੋਇਆ, ਜਿਸ ਨੇ ਓਅੰਕਾਰ ਨੂੰ ਚਿਤ ਵਿਚ ਧਾਰਨ ਕੀਤਾ।

੫. ਜਿਥੈ ਜਾਈਐ ਜਗਤ ਮਹਿ, ਤਿਥੈ ਹਰਿ 'ਸਾਈ' ॥

(ਪੰਨਾ ੯੫੧)

(ਜੇ ਉਚਾਰਣ 'ਸਾਈ' ਕਰਨਾ ਹੈ ਤਾਂ 'ਸਾਈ' ਦਾ ਅਰਥ 'ਉਹ' ਬਣੇਗਾ। ਸਹੁ ਉਚਾਰਣ 'ਸਾਈ' ਹੈ ਤੇ ਅਰਥ ਹਨ—ਮਾਲਕ।)

੬. ਹਰਿ ਭਗਤਾ ਕਾ ਮੇਲੀ ਸਰਬਤ ਸਉ ਨਿਸੁਲ ਜਨ ਟੰਗ ਧਰਿ ॥
(ਬਿਲਾਵਲ ਕੌ ਵਾਰ, ਪੰਨਾ ੯੪੯)

(ਏਥੇ ਉਚਾਰਣ—'ਭਗਤਾ' ਤੇ 'ਸਉ' (ਤੂ ਸੌ) ਤੇ 'ਨਿਸੁਲ' ਹੀ ਸੁਧੱਧ ਹੈ।)

੭. ਇਸੁ ਜੁਗ ਮਹਿ 'ਭਗਤੀ' ਹਰਿ ਧਨੁ ਖਟਿਆ.... ॥
(ਪੰਨਾ ੯੫੨)

(ਏਥੇ ਉਚਾਰਣ 'ਭਗਤੀ' ਹੋਵੇਗਾ ਤੇ ਅਰਥ ਹੋਣਗੇ 'ਭਗਤੀ ਨੇ'।)

ਅੱਖਰ ਲਿਖੇ ਸੇਈ ਗਾਵਾ

ਗੁਰਬਾਣੀ ਨੂੰ ਜਿਵੇਂ ਲਿਖਿਆ ਹੈ ਤਿਵੇਂ ਉਚਾਰਣ ਕਰਨ ਵਾਲੇ ਸੱਜਣ ਆਪਣੇ ਪੱਖ ਵਿਚ ਆਮ ਤੌਰ ਉੱਤੇ ਗੁਰਬਾਣੀ ਦੀ ਇਹ ਤੁੱਕ ਪੇਸ਼ ਕਰਿਆ ਕਰਦੇ ਹਨ :

ਅੱਖਰ ਲਿਖੇ ਸੇਈ ਗਾਵਾ, ਅਵਰ ਨ ਜਾਣਾ ਬਾਣੀ ॥
(ਪੰਨਾ ੧੧੨੧)

ਆਓ, ਜਗਾ ਇਸ ਬਾਰੇ ਵੀ ਸੰਖੇਪ ਜਿਹੀ ਵਿਚਾਰ ਕਰ ਲਈਏ :

ਇਸ ਸੰਬੰਧ ਵਿੱਚ ਨੋਟ ਕਰਨ ਵਾਲੀ ਪਹਿਲੀ ਗੱਲ ਤਾਂ ਇਹ ਹੈ ਕਿ ਇਹ ਸੱਜਣ 'ਗਾਵਾ' ਨੂੰ, ਸੁਤੇ ਸਿੱਧ ਹੀ ਆਪਣੇ ਦਾਅਵੇ ਤੇ ਕਬਨ ਦੇ ਉਲਟ, 'ਗਾਵਾ' (ਗਾਊਂਦੀ ਹਾਂ) ਪਾਠ ਕਰ ਜਾਂਦੇ ਹਨ। ਦੂਜੇ :

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਿਸ ਸ਼ਬਦ ਵਿੱਚੋਂ ਇਹ ਤੁੱਕ ਲਈ ਜਾਂਦੀ ਹੈ, ਉਹ ਬਸੰਤ ਰਾਗ ਵਿਚ ਪੰਨਾ ੧੧੨੧ ਉੱਤੇ ਵਿਦਮਾਨ ਹੈ, ਅਤੇ ਇਸ ਦੇ ਅਰਥ ਇਹ ਨਹੀਂ ਜੋ ਐਸੇ ਸੱਜਣ ਕਢਦੇ ਹਨ। ਸਾਰਾ ਸ਼ਬਦ ਹੈ :

ਬਸੰਤੁ ਮਹਲਾ ੧ ਹਿੰਡੋਲ ॥

ਸਾਹੁਰੜੀ ਵਥੁ, ਸਭੁ ਕਿਛੁ ਸਾਈ, ਪੇਵਕੜੈ ਧਨ ਵਥੇ ॥

ਆਪਿ ਭੁਚਜੀ, ਦੇਸੁ ਨ ਦੇਉ, ਜਾਣਾ ਨਾਹੀ ਰਖੇ ॥੧॥

ਮੇਰੇ ਸਾਹਿਬਾ ਹਉ ਆਪੇ ਭਰਮਿ ਭੁਲਾਣੀ ॥

ਅੱਖਰ ਲਿਖੇ ਸੇਈ ਗਾਵਾ, ਅਵਰ ਨ ਜਾਣਾ ਬਾਣੀ ॥੧॥ ਰਹਾਉ ॥

ਕਾਢਿ ਕਸੀਦਾ ਪਹਿਰਹਿ ਚੌਲੀ, ਤਾਂ ਤੁਮ੍ਹ ਜਾਣਹੁ ਨਾਰੀ ॥

ਜੇ ਘਰੁ ਰਾਖਹਿ ਭੁਰਾ ਨ ਚਾਖਹਿ, ਹੋਵਹਿ ਕੰਤ ਪਿਆਰੀ ॥੨॥

ਜੇ ਤੂੰ ਪਚਿਆ ਪੰਡਿਤੁ ਬੀਨਾ, ਦੁਇ ਅੱਖਰ ਦੁਇ ਨਾਵਾ ॥

ਪ੍ਰਣਵਤਿ ਨਾਨਕੁ ਏਕੁ ਲੰਘਾਏ, ਜੇ ਕਰਿ ਸਚਿ ਸਮਾਵਾਂ ॥੩॥੨॥੧੦॥

ਨੋਟ—ਇਸ ਸ਼ਬਦ ਵਿੱਚ ਆਏ ਕੁਝ ਕੁ ਪਦਾਂ ਦਾ ਸੁਧੱਧ ਉਚਾਰਣ ਇਉਂ ਹੋਵੇਗਾ—ਸਾਈ, ਵੱਖੇ, ਕੁਚੱਜੀ, ਦੇਉ (ਮੈਂ ਦੇਂਦੀ ਹਾਂ), ਰੱਖੇ, ਅੱਖਰ ਗਾਵਾਂ (ਮੈਂ ਗਾਵਾਂ), ਪਹਿਰਹਿ (ਤੂ ਪਾਵੇਂ),

ਨਾਵਾਂ, ਸਚਿ ਸਮਾਵਾਂ (ਮੈਂ ਸੱਚ ਵਿਚ ਸਮਾਵਾਂ)।

੧. ਸ੍ਰੀ ਗੁਰੂ ਗ੍ਰੰਥ ਸਾਹਿਬ ਦਰਪਣ (ਪ੍ਰੇ: ਸਾਹਿਬ ਸਿੰਘ) ਅਨੁਸਾਰ, 'ਰਹਾਉ' ਦੀਆਂ ਇਹਨਾਂ ਦੋਹਾਂ ਤੁਕਾਂ ਦੇ ਅਰਥ ਇਸ ਪ੍ਰਕਾਰ ਹਨ :

ਪਦ ਅਰਥ : ਅਖਰ—ਪਿਛਲੇ ਕੀਤੇ ਕਰਮਾਂ ਦੇ ਸੰਸਕਾਰ-ਰੂਪੀ ਲੇਖ।

ਸੇਈ ਗਾਵਾ—ਉਹੀ ਅੱਖਰ ਮੈਂ ਗਾਂਦੀ ਹਾਂ, ਉਹਨਾਂ ਹੀ ਸੰਸਕਾਰਾਂ ਵਾਲੇ ਕੰਮ ਮੈਂ ਮੁੜ ਮੁੜ ਕਰਦੀ ਹਾਂ।

ਬਾਣੀ—ਬਣਤਰ, ਬਣਾਵਟ, ਘਾੜਤ।

ਅਰਥ : ਹੇ ਮੇਰੇ ਮਾਲਕ ਪ੍ਰਭੂ ! ਮੈਂ ਆਪ ਹੀ (ਮਾਇਆ ਮੋਹ ਦੀ) ਭਟਕਣਾ ਵਿਚ ਪੈ ਕੇ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਗਈ ਹਾਂ। ਮਾਇਆ ਦੇ ਮੋਹ ਵਿਚ ਫੱਸ ਕੇ ਜਿਤਨੇ ਵੀ ਕਰਮ ਮੈਂ ਜਨਮ-ਜਨਮਾਂਤਰਾਂ ਤੋਂ ਕਰਦੀ ਆ ਰਹੀ ਹਾਂ, ਉਹਨਾਂ ਦੇ ਜੋ ਸੰਸਕਾਰ ਮੇਰੇ ਮਨ ਵਿਚ ਉਕੱਕਰੇ ਪਏ ਹਨ, ਮੈਂ ਉਨ੍ਹਾਂ ਨੂੰ ਹੀ ਗਾਂਦੀ ਚਲੀ ਜਾ ਰਹੀ ਹਾਂ। (ਉਹਨਾਂ ਦੀ ਹੀ ਪ੍ਰੇਰਨਾ ਹੇਠ ਮੁੜ ਮੁੜ ਉਹੋ ਜਿਹੇ ਕਰਮ ਕਰਦੀ ਚਲੀ ਜਾ ਰਹੀ ਹਾਂ)। ਮੈਂ (ਮਨ ਦੀ) ਕੋਈ ਹੋਰ ਘਾੜਤ ਘੜਨੀ ਨਹੀਂ ਜਾਣਦੀ ਹਾਂ। (ਮੈਂ ਕੋਈ ਐਸੇ ਕੰਮ ਕਰਨੇ ਨਹੀਂ ਜਾਣਦੀ, ਜਿਨ੍ਹਾਂ ਨਾਲ ਮੇਰੇ ਅੰਦਰੋਂ ਮਾਇਆ ਦੇ ਮੋਹ ਦੇ ਸੰਸਕਾਰ ਮੁੱਕ ਜਾਣ)।

੨. ਗੁਰ ਸੇਵਕ ਸਭਾ (ਬਾਵਾ ਹਰਿਕਿਸ਼ਨ ਸਿੰਘ, ਪ੍ਰਿਸੀਪਲ ਤੇਜਾ ਸਿੰਘ, ਪ੍ਰੇ: ਨਾਰਾਇਣ ਸਿੰਘ ਆਦਿ) ਵਲੋਂ ਛਾਪੇ ਸ਼ਬਦਾਰ ਅਨੁਸਾਰ ਇਹਨਾਂ ਤੁਕਾਂ ਦੇ ਅਰਥ ਹਨ—“ਜੇ ਮੇਰੇ ਸਿਰ ਤੇ ਤੇਰੇ ਵਲੋਂ ਹੁਕਮ ਦੀ ਲਿਖਤ ਲਿਖੀ ਹੈ, ਉਸੇ ਅਨੁਸਾਰ ਕਰਦੀ ਹਾਂ; ਹੋਰ ਕੋਈ ਆਪਣੇ ਵਲੋਂ ਬਣਾਵਟ ਨਹੀਂ ਬਣਾ ਸਕਦੀ।”

੩. ਫਗੀਦਕੋਟੀ ਟੀਕੇ ਅਨੁਸਾਰ ਅਰਥ ਹਨ :

“ਹੇ ਮੇਰੇ ਸਵਾਮੀ ਪੰਡਤ ਜੀ, ਹੇਤਾ ਕਰਕੇ ਮੈਂ ਭੇਰਮਿ ਮੈਂ ਭੁੱਲੀ ਹੋਈ ਰਾਮ ਨਾਮ ਰੂਪੀ ਅੱਖਰ ਜੋ ਬੇਦ ਸਾਸਤ੍ਰ ਮੈਂ ਮੁਖੀ ਲਿਖੇ ਹੈਂ, ਸੇਈ ਗਾਵਤੀ ਹੈਂ। ਔਰ ਬਾਣੀ ਮੈਂ ਨਹੀਂ ਜਾਣਤੀ ਹੈਂ।”

ਹੁਣ, ਸੁਹਿਰਦ ਤੇ ਵੀਚਾਰਵਾਨ ਪਾਠਕ ਆਪ ਹੀ ਨਿਰਣਾ ਕਰ ਲੈਣ ਕਿ ਇਹਨਾਂ ਤੁਕਾਂ ਦੇ ਉਹ ਅਰਥ ਕਿਵੇਂ ਹੋਏ, ਜਿਨ੍ਹਾਂ ਦੇ ਆਧਾਰ ਉੱਤੇ ਪੰਜਵਾ, ਗਾਵਾ, ਚੰਗਿਆਈਆ, ਕੇਤੀਆ, ਦੇਦਾ ਆਦਿ ਅਸੂਧੀ ਪਾਠ ਕੀਤੇ ਜਾਂਦੇ ਹਨ। ਗੁਰ-ਬਾਣੀ ਦਾ ਗੁਰੂ-ਅਨੁਯਾਈ ਯਥਾਰਥ ਅਰਥ-ਭਾਵ ਬਣੇ ਜਾਂ ਨਾ ਬਣੇ; ਪਰੰਤੂ, ਕੁੱਝ ਲੋਕ ਜਾਣੇ-ਅਣਜਾਣੇ, ਐਸੇ ਨਿਰਾਰਥਕ ਪਾਠ ਕਰੀ ਕਰਾਈ ਜਾਣ ਦਾ ਹੱਠ ਤਿਆਗਣਾ, ਆਪਣੇ ਫੇਕੇ ਵਕਾਰ ਉੱਤੇ ਸੱਟ ਅਤੇ ਹੇਠੀ ਸਮਝਦੇ ਹਨ। ਸਤਿਗੁਰੂ ਸੁਮੱਤ ਬਖਸ਼ਣ!

ਪਦ-ਛੇਦ ਤੇ ਬਿਸਰਾਮ ਚਿੰਨ

ਸ਼ੁੱਧ ਪਾਠ ਲਈ ਇਹ ਜ਼ਰੂਰੀ ਹੈ ਕਿ ਸ਼ਬਦ ਦੇ ਹਰ ਪਦ ਨੂੰ ਨਿਖੇੜ ਕੇ, ਪਦ-ਛੇਦ ਕਰ ਕੇ ਸਪੱਸ਼ਟ ਪਚਿਆ ਅਤੇ ਅਰਥ-ਭਾਵ ਨੂੰ ਨਿਖੇੜ ਨ ਲਈ ਤੁਕਾਂ ਵਿੱਚ ਲੋੜੀਂਦੀਆਂ

ਬਾਵਾਂ ਉੱਤੇ ਬਿਸਰਾਮ ਚਿੰਨ੍ਹ ਲਾਏ ਜਾਣ। ਸੁਭਾਗ ਦੀ ਗੱਲ ਹੈ ਕਿ ਹੁਣ ਬਹੁਤ ਸਾਰੀਆਂ ਸੰਪਦਾਵਾਂ, ਵਿਦਵਾਨਾਂ ਅਤੇ ਸੌਮਣੀ ਗੁ: ਪ: ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੀੜਾਂ ਅਤੇ ਸੈਂਚੀਆਂ ਵੀ ਪਦ-ਛੇਦ ਰੂਪ ਵਿੱਚ ਛਾਪਣ ਜਾਂ ਗੁਰਬਾਣੀ ਦੇ ਹਵਾਲੇ ਦੇਣ ਸਮੇਂ ਬਿਸਰਾਮ ਚਿੰਨ੍ਹਾਂ ਦੀ ਵਰਤੋਂ ਕਰਨ ਦਾ ਉਪਕਾਰ ਕੀਤਾ ਹੈ। ਸਤਿਗੁਰਾਂ ਨੇ ਆਪ ਹੀ ਗੁਰਬਾਣੀ ਦੀਆਂ ਤੁਕਾਂ ਨੂੰ ਅੰਤ ਵਿੱਚ ਪੂਰਨ-ਬਿਸਰਾਮ ਚਿੰਨ੍ਹਾਂ (ਡੁਲ ਸਟਾਪ) ਦੁਆਰਾ ਵੱਖ ਵੱਖ ਲਿਖ ਲਿਖਵਾ ਕੇ, ਹੋਰ ਅਰਧ-ਬਿਸਰਾਮ ਚਿੰਨ੍ਹ ਲਾ ਲਏ ਜਾਣ ਦਾ ਸੰਕੇਤ ਕੀਤਾ ਹੋਇਆ ਹੈ। ਭਾਈ ਸਾਹਿਬ ਭਾਈ ਕਾਨੂ ਸਿੰਘ ਜੀ ਨੇ ਗੁਰਮਤਿ ਮਾਰਤੰਡ ਗ੍ਰੰਥ (ਛਾਪਕ ਸੌਮਣੀ ਗੁ: ਪ: ਕਮੇਟੀ) ਵਿੱਚ ਇਸ ਦੀ ਬੜੀ ਬੁੱਲ੍ਹੀ ਤੇ ਸੁਚੱਜੀ ਵਰਤੋਂ ਕੀਤੀ ਹੈ। ਏਸੇ ਤਰ੍ਹਾਂ, ਸੰਤ ਕਰਤਾਰ ਸਿੰਘ ਜੀ 'ਖਾਲਸਾ' ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਟੀਕ (ਪਹਿਲੀ ਪੋਥੀ) ਵਿੱਚ ਜਪੁਜੀ ਸਾਹਿਬ ਦਾ ਮੂਲ ਪਾਠ ਲਿਖਣ ਵੇਲੇ ਅਰਥ-ਸਪੱਸ਼ਟਤਾ ਹਿਤ ਕੋਮ (,) ਤੇ ਸੈਮੀ ਕੋਲਨ (;) ਦੀ ਵੀ ਰੱਜ ਕੇ ਵਰਤੋਂ ਕੀਤੀ ਹੈ।

ਪੁਰਾਣੇ ਸਮਿਆਂ ਵਿਚ ਸਣੇ ਸਣੇ ਹੋਰ ਪੋਥੀਆਂ ਤੋਂ ਸੰਬਾ ਲੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਸਿੱਖਿਆ ਜਾਂਦਾ ਸੀ। ਅੱਜ ਰਫ਼ਤਾਰ ਦਾ ਜੁਗ ਹੈ। ਇਨਸਾਨ, ਹਰ ਕੰਮ ਲਈ ਕਾਹਲਾ ਹੈ। ਸਾਡੀ ਪੁਜ਼ੀਸ਼ਨ ਕਿਤਨੀ ਹਾਸੋ-ਹੀਣੀ ਹੈ ਕਿ ਅਸੀਂ ਪਾਠ ਤਾਂ ਪਦਾਂ ਨੂੰ ਵੱਖ ਵੱਖ ਉਚਾਰ ਕੇ ਕਰਦੇ ਹਾਂ, ਪਰੰਤੂ, ਕੀਤੇ ਉਚਾਰਣ ਅਨੁਸਾਰ ਛਾਪਣਾ ਵਰਜਿਤ ਸਮਝਦੇ ਹਾਂ। ਅਜਿਹੀ ਆਪਾ-ਵਿਰੋਧੀ ਮਨੌਤ ਤੇ ਵਰਤੋਂ ਸ਼ਾਇਦ ਹੀ, ਕਿਸੇ ਹੋਰ ਸਭਯ, ਪ੍ਰਗਤੀ-ਸੀਲ, ਪ੍ਰਚਾਰਕ-ਧਰਮ ਵਿੱਚ ਹੋਵੇ। ਬਿਸਰਾਮ ਚਿੰਨ੍ਹਾਂ ਤੇ ਪਦ-ਛੇਦ ਦੀ ਅਣਹੋਂਦ ਵਿਚ, ਅਣਜਾਣ ਪਾਠੀ ਬੁੱਧ ਗੁਰਬਾਣੀ ਉਚਾਰਣ ਨਾਲ ਕਿੰਨਾ ਅੱਨਿਆਏ ਤੇ ਕਦੀ ਕਦੀ ਪਾਪ ਕਰ ਸਕਦਾ ਹੈ, ਇਹ ਗੱਲ ਇਹਨਾਂ ਉਦਾਹਰਣਾਂ ਤੋਂ ਸਪੱਸ਼ਟ ਹੋ ਜਾਂਦੀ ਹੈ:

(ੳ) ਅੱਨਿਆਂ : ਖਿੰਚਾ ਕਾਲੁ, ਕੁਆਰੀ ਕਾਇਆ, ਚੁਗਤਿ ਡੰਡਾ ਪਰਤੀਤਿ ॥ (ਜਪੁਜੀ)
ਨਿਆਂ : ਖਿੰਚਾ ਕਾਲੁ, ਕੁਆਰੀ ਕਾਇਆ ਚੁਗਤਿ, ਡੰਡਾ ਪਰਤੀਤਿ ॥

(ਅ) ਅੱਨਿਆਂ : ਕੇਤੀਆ ਕਰਮ ਕੂਮੀ ਮੇਰ, ਕੇਤੇ ਕੇਤੇ ਧੂ ਉਪਦੇਸ ॥ (ਜਪੁਜੀ)
ਨਿਆਂ : ਕੇਤੀਆ ਕਰਮ ਕੂਮੀ, ਮੇਰ ਕੇਤੇ, ਕੇਤੇ ਧੂ ਉਪਦੇਸ ॥

(ੳ) ਅੱਨਿਆਂ : ਕਰਮਿ ਮਿਲੈ ਨਾਹੀ, ਠਾਕਿ ਰਹਾਈਆ ॥ (ਆਸਾ ਮ: ੧, ਪੰਨਾ ੯)
ਨਿਆਂ : ਕਰਮਿ ਮਿਲੈ, ਨਾਹੀ ਠਾਕਿ ਰਹਾਈਆ ॥

(ਸ) ਅੱਨਿਆਂ : ਗੁਰਾਂ ਇਕ ਦੇਹਿ ਬੁਝਾਈ ॥ (ਜਪੁਜੀ)
ਨਿਆਂ : ਗੁਰਾ, ਇਕ ਦੇਹਿ ਬੁਝਾਈ ॥ (ਹੇ ਸਤਿਗੁਰ !.....)
ਬੁੱਧ ਅਰਥ, “ਗੁਰਾ” (ਸੰਬੋਧਨ ਕਾਰਕ) ਨਾਲ ਹੀ ਬਣਦੇ ਹਨ।

(ਹ) ਅਭੂਧ ਪਦ-ਛੇਦ : ਭਿਸਤੁ ਨਜੀਕਿ, ਰਾਖੁ ਰਹਮਾਨਾ ॥
ਬੁੱਧ : ਭਿਸਤੁ, ਨਜੀਕਿ ਰਾਖੁ ਰਹਮਾਨਾ ॥

(ਕਬੀਰ ਜੀ, ਪੰਨਾ ੧੧੬੧)

(ਕ) ਅਸੁੱਧ : ਗੁਰੂ ਅਰਜੁਨ ਘਰਿ, ਗੁਰ ਰਾਮਦਾਸ, ਡਗਤ ਉਤਰਿ ਆਯਉ ॥੧॥
ਬੁਧ : ਗੁਰੂ ਅਰਜੁਨ, ਘਰਿ ਗੁਰ ਰਾਮਦਾਸ, ਡਗਤ ਉਤਰਿ ਆਯਉ ॥੧॥ (ਪੰਨਾ ੧੪੦੨)

ਗੁਰਬਾਣੀ ਦੇ ਅਰਥਾਂ ਤੋਂ ਅਨਜਾਣ ਤੇ ਪਾਠ ਦੀ ਸਰਲਤਾ ਵਿਚ ਕੱਚੇ ਪਾਠੀਆਂ
ਤੋਂ ਪਦ-ਛੇਦ ਬੀੜ ਤੋਂ ਬਿਨਾਂ, ਸੁੱਧ ਪਾਠ ਕਰ ਸਕਣਾ ਅਸੰਭਵ ਹੈ। ਇੱਕ ਇੱਕ ਤੁੱਕ
ਦੇ ਬਹੁਤੇ ਅਰਥ ਕਰਨ ਵਾਲਿਆਂ ਵਾਂਗ, ਉਹ ਬਿਨਾਂ ਲਗ-ਮਾਤਰ ਦੇ ਅਰਥ ਵੀਚਾਰੇ,
ਅੱਖਰਾਂ ਨੂੰ ਸੱਜੇ ਖੱਬੇ, ਜਿਧਰ ਚਾਹੁਣ, ਜੋੜ ਲੈਂਦੇ ਅਤੇ ਅਰਥ ਦਾ ਅਨਰਥ ਕਰ ਮਾਰਦੇ
ਹਨ।

ਏਥੇ, ਸੰਖੇਪ ਵਿੱਚ ਨਮੂਨੇ ਵਜੋਂ ਕੇਵਲ ਤਿੰਨ ਪਾਠ ਸੁੱਧ ਅਤੇ ਅਸੁੱਧ ਰੂਪ ਵਿਚ
ਪਾਠਕ ਜੀ ਦੀ ਦਿਸ਼ਟੀਗੋਚਰ ਕੀਤੇ ਜਾਂਦੇ ਹਨ :

ਪਹਿਲਾ ਪਾਠ—ਗਊੜੀ ਕੀ ਵਾਰ (ਪੰਨਾ ੩੨੨) ਵਿੱਚ ਪੰਜਵੇਂ ਗੁਰਦੇਵ ਦੇ ਇਕ
ਸਲੋਕ ਦੀ ਢੂਜੀ ਤੁੱਕ ਹੈ :

ਜੁੜਵਾਂ ਪਾਠ—ਜਿਬੈਡਿਠਾਮਿਰਤਕੋਇਲਬਹਿਠੀਆਇ ॥

ਹੁਣ ਪਾਠ ਕਰਨ ਲੱਗਿਆਂ ਪਦਾਂ ਦਾ ਉਚਾਰਣ ਕਿਉਂਕਿ ਵੱਖ ਵੱਖ ਕਰਨਾ ਪੈਂਦਾ
ਹੈ, ਇਸ ਲਈ ਅਨਜਾਣ ਪਾਠੀ ਇਉਂ ਵੀ ਪਾਠ ਕਰ ਜਾਂਦੇ ਹਨ—“ਜਿਬੈ ਡਿਠਾ ਮਿਰਤ,
ਕੋਇਲ ਬਹਿਠੀ ਆਇ ॥” ਪਰੰਤੂ, ਸੁੱਧ ਤੇ ਅਸਲ ਪਾਠ ਹੈ—“ਜਿਬੈ ਡਿੱਠਾ ਮਿਰਤਕੋ,
ਇੱਲ ਬਹਿਠੀ ਆਇ ॥”

ਦੂਜਾ ਪਾਠ—੧੩੭੯ ਪੰਨੇ ਉੱਤੇ ਸ਼ੇਖ ਫਰੀਦ ਦੇ ੧੯ਵੇਂ ਸਲੋਕ ਦੀ ਪਹਿਲੀ ਤੁੱਕ ਹੈ :

ਜੁੜਵਾਂ ਪਾਠ—ਫਰੀਦਾਜਾਲਬੁਤਾਨੇਹੁਕਿਆਲਬੁਤਕੁਜਾਨੇਹੁ...॥

ਹਰੇਕ ਪਾਠੀ ਨੇ ਉਪਰੋਕਤ ਪਾਠ ਆਪਣੀ ਆਪਣੀ ਬੁੱਧੀ ਅਨੁਸਾਰ ਪਦ-ਛੇਦ ਕਰ
ਕੇ ਵਾਚਣਾ ਹੈ। ਬੁੱਧੀਮਾਨ ਤਾਂ ਇਸ ਦਾ ਸੁੱਧ ਪਾਠ ਇਉਂ ਕਰੇਗਾ :

ਫਰੀਦਾ, ਜਾਂ ਲੱਭ ਤਾਂ ਨੇਹੁ ਕਿਆ ? ਲੱਭ, ਤ ਕੁਝਾ ਨੇਹੁ ॥

ਅਨਜਾਣ ਪਾਠੀ ਇਸ ਨੂੰ ਇਉਂ ਵੀ ਪੜ੍ਹ ਜਾਂਦੇ ਹਨ :

ਜਾਲਬ ਤਾਨੇ ਹੁਕਿਆ.....

ਤੀਜਾ ਪਾਠ—(ਜੁੜਵਾਂ)—

ਪਾਪਕੀਜੰਵਲੈਕਾਬਲਹੁਧਾਇਆਜੋਰੀਮੰਗੇਦਾਨੁਵੇਲਾਲੋ ॥ (ਤਿਲੰਗ ਮ: ੧, ਪੰਨਾ ੨੨੨)

ਬੇਸਮਝ ਪਾਠੀ ਇਸ ਤੁੱਕ ਦਾ ਅਸੁੱਧ ਪਾਠ ਇਉਂ ਵੀ ਕਰ ਜਾਂਦੇ ਹਨ :

ਪਾ ਪੱਕੀ (ਪਾਪ ਕੀ) ਜੰਵ ਲੈ ਕਾਬਲਹੁ ਧਾਇਆ ਜੋਰੀ ਮੰਗੇ ਦਾਨੁ ਵੇ ਲਾਲੋ ॥

(ਤਿਲੰਗ ਮ: ੧, ਪੰਨਾ ੨੨੨)

ਸੋ, ਉਪਰੋਕਤ ਸੰਖੇਪ, ਪਰੰਤੂ, ਅਤਿ ਅਹਿਮ ਤੇ ਬੁਨਿਆਦੀ ਵੀਚਾਰ ਦਾ ਸਿੱਟਾ

ਇਹ ਨਿਕਲਿਆ ਕਿ ਗੁਰਬਾਣੀ ਦੇ ਸ਼ੁੱਧ ਉਚਾਰਣ ਲਈ ਸਹੀ ਪਦ-ਛੇਦ ਤੇ ਬਿਸ਼ਾਮ ਚਿੰਨ੍ਹਾਂ ਦੀ ਸਹੀ ਵਰਤੋਂ ਦਾ ਅਤਿ ਨੇੜੇ ਦਾ ਸੰਬੰਧ ਹੈ। ਸ਼ੁੱਧ ਉਚਾਰਣ ਵੀ ਤਾਂ ਹੀ ਸੰਭਵ ਹੈ, ਜੇ ਗੁਰਬਾਣੀ ਸ਼ੁੱਧ ਪਦ-ਛੇਦ ਰੂਪ ਵਿਚ ਛੱਪੇ ਅਤੇ ਇਸ ਦੇ ਅਰਥ-ਭਾਵ ਦੀ ਫੂੰਘੀ ਸੂਝ-ਬੂਝ ਹੋਵੇ। ਅਰਥ-ਭਾਵ ਦੇ ਬੋਧ ਦਾ ਨਿਰਭਰ ਹੈ ਸ਼ੁੱਧ-ਉਚਾਰਣ ਤੇ ਗੁਰਬਾਣੀ ਵਿਆਕਰਣ ਦੇ ਨੇਮਾਂ ਤੇ ਲਿਖਣ-ਸੈਲੀ ਤੋਂ ਜਾਣੂ ਹੋਣ ਉੱਤੇ। ਏਸੇ ਲਈ ਸਿਆਣਾਂ ਨੇ ਸ਼ੁੱਧ-ਉਚਾਰਣ ਨੂੰ ਬੋਲੀ ਦੀ ਜਾਨ ਮੰਨਿਆ ਹੈ। ਰੂਸੋ (Rousseau) ਦਾ ਕਥਨ ਹੈ ਕਿ ਸ਼ੁੱਧ-ਉਚਾਰਣ ਬੋਲੀ ਦੀ ਆਤਮਾ ਹੈ, ਇਹ ਇਸਨੂੰ ਦੋਵੇਂ-ਭਾਵ ਤੇ ਸਚਾਈ-ਬਖਸ਼ਦਾ ਹੈ:

(Accent is the soul of language, it gives to it, both feeling and truth.)

ਹਾਂ, ਇਸ ਸਚਾਈ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਗੁਰਬਾਣੀ ਦਾ ਸ਼ੁੱਧ-ਪਾਠ ਵੀ ਤਾਂ, ਆਖਰ, ਇੱਕ ਸਾਧਨ ਤੇ ਵਸੀਲਾ ਹੈ, ਮੰਤਵ ਨਹੀਂ। ਮੰਤਵ ਗੁਰਬਾਣੀ ਦੀ ਵੀਚਾਰ ਨੂੰ ਪੁਰ ਅੰਦਰ ਵਸਾਉਣਾ ਤੇ ਅਮਲਾਉਣਾ ਹੈ। ਫੁਰਮਾਨ ਹੈ:

ਬਾਣੀ ਬਿਰਲਉ ਬੀਚਾਰਸੀ, ਜੇ ਕੋ ਗੁਰਮੁਖਿ ਹੋਇ ॥੪੦॥

(ਦਖਣੀ ਓਂਕਾਰ, ਪੰਨਾ ੯੩੫)

ਵਿਚਾਰ-ਹੀਨ ਪਠਨ ਪਾਠ ਨੂੰ ਤਾਂ ਸਤਿਗੁਰਾਂ ਨੇ ਪਾਣੀ ਰਿੜਕਣ ਅਤੇ ਹਉਮੈ ਨੂੰ ਹੋਰ ਪੱਠੇ ਪਾਉਣ ਤੁੱਲ ਕਿਹਾ ਹੈ। ਗੁਰਬਾਣੀ ਦੀ ਵੀਚਾਰ ਕਿਉਂਕਿ ਅੱਖਰਾਂ ਤੇ ਬੋਲੀ ਵਿੱਚ ਅੰਕਿਤ ਹੋਈ ਗੁਰਬਾਣੀ ਗਾਹੀਂ ਪ੍ਰਾਪਤ ਹੋਣੀ ਹੈ। ਇਸ ਲਈ ਗੁਰੂ ਕੇ ਸਿੱਖ ਨਿਤਾਪਤਿ ਅਰਦਾਸ ਵਿੱਚ, ਬਜਾ ਤੌਰ ਉੱਤੇ, ਅਰਜੋਈ ਕਰਦੇ ਹਨ ਕਿ “ਅਕਾਲ ਪੁਰਖ ਵਾਹਿਗੁਰੂ ਉਨ੍ਹਾਂ ਨੂੰ ਸ਼ੁੱਧ ਗੁਰਬਾਣੀ ਪੜ੍ਹਨ ਦਾ ਬਲ ਬਖਸ਼ਣ।”

ਹਾਂ, ਸ਼ੁੱਧ-ਉਚਾਰਣ ਤੋਂ ਲੇਖਕ ਦਾ ਕਦਾਚਿਤ ਇਹ ਭਾਵ ਨਹੀਂ ਕਿ ‘ਤੱਤਸਮ ਰੂਪ’ ਵਿਚ ਵਰਤੇ ਸ਼ਬਦਾਂ (ਗੋਸ਼, ਪੇਸ਼, ਸ਼ਬਦ, ਆਸਕ, ਕੁਦਰਤ, ਸਾਈਂ, ਮਸ਼ਕਤ ਆਦਿਕ) ਦੇ ਨਾਲ ਨਾਲ, ‘ਤਦ ਭਾਵ ਰੂਪ’ ਵਿਚ ਵਰਤੇ ਸ਼ਬਦਾਂ ਨੂੰ ਵੀ ਉਹਨਾਂ ਦੇ ਅਸਲੀ ਰੂਪਾਂ ਵਿੱਚ ਉਚਾਰਣ ਦੀ ਖੁਲ੍ਹੀ ਲੈ ਲੈਣੀ ਹੈ। ਉਦਾਹਰਣ ਵਜੋਂ—ਖਿਜਮਤ (ਪੰਨਾ ੨੯੦), ਪਰਵਦਗਾਰ (ਪੰਨਾ ੨੨੧), ਭਿਸਤ ਤੇ ਪੁਰਸਲਾਤ (ਪੰਨਾ ੨੯੩) ਨੂੰ ਖਿਜਮਤ, ਪਰਵਦਗਾਰ, ਬਹਿਸਤ ਤੇ ਪੁੱਲਿਸਰਾਤ ਉਚਾਰਣ ਦੀ ਖੁਲ੍ਹੀ ਨਹੀਂ ਲੈਣੀ। ਜਿਵੇਂ ਲਿਖੇ ਹਨ, ਤਿਵੇਂ ਹੀ ਉਚਾਰਣ ਕਰਨਾ ਹੈ।

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਇਕ ਸਿਖ—ਭਾਈ ਗੋਪਾਲਾ ਜੀ—ਪਾਸੋਂ ਸ੍ਰੀ ਜਪੁਜੀ ਸਾਹਿਬ ਦਾ ਸ਼ੁੱਧ ਪਾਠ ਸਰ੍ਵਵਣ ਕਰਨ ਅਤੇ ਉਸ ਦੇ ਚਿਤਵਨ ਅਨੁਸਾਰ ਉਸ ਨੂੰ ਸਭ ਤੋਂ ਵਧੀਆ ਘੋੜਾ ਤੇ ਖਿਲਾਤ ਬਖਸ਼ਿਸ਼ ਕਰਨ ਦੀ ਸਾਖੀ, ਸ਼ੁੱਧ ਗੁਰਬਾਣੀ-ਉਚਾਰਣ ਦੀ ਮਹੱਤਤਾ ਨੂੰ ਹੋਰ ਵੀ ਸਪੱਸ਼ਟ ਤੇ ਉਜਾਗਰ ਕਰਦੀ ਹੈ। ਜੇ ਕਿਤੇ ਭਾਈ ਸਾਹਿਬ, ਨਿਸ਼ਕਾਮ ਹੋ ਕੇ, ਸਾਰਾ ਪਾਠ ਕਰੀ ਜਾਂਦੇ ਤਾਂ ਉਨ੍ਹਾਂ ਨੂੰ ਸਤਿਗੁਰਾਂ ਨੇ ਆਪਣੇ ਨਾਲ ਗੱਦੀ ਉੱਤੇ ਬਿਠਾ ਕੇ ਸਨਮਾਨਤ ਕਰਨਾ ਸੀ।

ਸ਼ੁੱਧ ਗੁਰਬਾਣੀ-ਉਚਾਰਣ ਦਾ ਇਹ ਅਤਿ ਅਹਿਮ ਮਸਲਾ ਤੇ ਗੁਰਬਾਣੀ ਦੀ ਵੀਚਾਰ,

ਗੁਰੂ ਤੇ ਪੰਥ ਦੀ ਯੱਕ-ਜਹਿਤੀ ਤੇ ਬਿਰਧੀ ਨਾਲ ਸੰਬੰਧਤ ਹੋਣ ਕਰਕੇ, ਹੇਠਕ ਦੂਰ-ਅੰਦੇਸ਼, ਪੰਥ-ਦਰਦੀ ਦੇ ਧਿਆਨ ਦਾ ਮੁਖਾਜ਼ ਹੈ। ਸੋ, ਗੁਰੂ ਕੇ ਸਿੱਖਾਂ ਨੇ ਪੰਥ ਦੀ ਏਕਤਾ, ਮਜ਼ਬੂਤੀ, ਚੜ੍ਹਦੀ ਕਲਾ, ਬੋਲ-ਬਾਲੇ ਅਤੇ ਪ੍ਰਚਾਰ ਹਿੱਤ ਗੁਰੂ ਜੀ ਵਲੋਂ ਬਖਸ਼ੀ ਗਈ ਸੇਧ ਨੂੰ ਕਦਾਰਿਤ ਅੱਖੀਓਂ ਪਰੋਖੇ ਨਹੀਂ ਕਰਨਾ, ਅਤੇ ਵਖੇਵੇਂ ਤੇ ਮਨ-ਮੱਤ ਛੱਡ ਕੇ ਨਿਯਤ ਗੁਰਬਾਣੀ ਵਿਆਕਰਣ ਨੇਮਾਂ ਅਨੁਸਾਰ ਸੁੱਧ ਪਾਠ ਕਰਨਾ ਹੈ।

ਜਾਦ ਰੱਖੋ, ਸਤਿਗੁਰਾਂ ਨੇ, ਗੁਰੂ ਕੇ ਸਿੱਖਾਂ ਦੀ ਬਿਰਧੀ ਤੇ ਗੁਰਮਤਿ ਪ੍ਰਚਾਰ ਦੇ ਭੇਤ ਦੀ ਗੱਲ ਅਤਿ ਸੰਖੇਪਤਾ ਨਾਲ ਇਉਂ ਸਪੱਸ਼ਟ ਆਖ ਸੁਣਾਈ ਹੈ:

ਇਕਾ ਬਾਣੀ, ਇਕੁ ਗੁਰੂ, ਇਕੋ ਸਥਦੁ ਵੀਚਾਰਿ ॥

(ਸੌਗਠਿ ਮ: ੩, ਪੰਨਾ ੬੪੬)

ਨੋਟ—ਲੰਮੇ ਅਵੇਸਲੇਪਨ ਕਾਰਨ, ਗੁਰਬਾਣੀ ਦਾ ਅਮੁੱਧ ਪਾਠ ਕਰਨ ਦੇ ਅਨਰਥ ਦੀ ਗੱਲ ਪਾਠੀਆਂ, ਰਾਗੀਆਂ ਅਤੇ ਹੋਰ ਆਮ ਸਿੱਖਾਂ ਵਿੱਚ ਏਨੀ ਪਸਰ ਚੁੱਕੀ ਹੈ ਕਿ ਹੁਣ ਇਹ ਇੱਕ-ਅੱਧੇ ਲੇਖ ਜਾਂ ਵਿਅਕਤੀ ਦੇ ਵੱਸ ਦਾ ਰੋਗ ਨਹੀਂ ਰਿਹਾ। ਗੁਰਬਾਣੀ ਦੀ ਸੁੱਧਤਾ ਤੇ ਸਤਿਕਾਰ ਵਿੱਚ ਸਾਖੀ ਤਾਂ ਰਾਮ ਰਾਏ ਦੇ, ਜਾਣ ਬੁੱਝ ਕੇ, ਇੱਕ ਸ਼ਬਦ ਬਦਲਣ ਦੇ ਗੁਨਾਹ ਦੀ ਕਰਦੇ ਹਾਂ, ਪਰੰਤੂ, ਆਪ ਰੋਜ਼ ਸੈਂਕੜੇ 'ਸ਼ਬਦਾਂ' ਦਾ ਪਾਠ ਅਮੁੱਧ ਕਰਦੇ ਤੇ ਸੁਣਦੇ ਹਾਂ; ਅਤੇ ਫੇਰ ਆਸ ਰਖਦੇ ਹਾਂ ਕਿ ਸਤਿਗੁਰਾਂ ਦੇ ਦਰਬਾਰ ਵਿੱਚ ਸਨਮੁਖ ਤੇ ਸੁਰਖੂ ਬੀਵਾਂਗੇ। ਸਤਿਗੁਰ ਪਾਤਸ਼ਾਹ ਸੁਮੱਤ ਬਖਸ਼ਣ!

੧ ਅਖੰਡ ਪਾਠ

ਅਖੰਡ ਪਾਠ ਦੀ ਮਰਯਾਦਾ ਸੰਬੰਧੀ ਪੁੱਛੇ ਜਾਂਦੇ ਪ੍ਰਸ਼ਨ ਆਮ ਕਰਕੇ ਇਸ ਭਾਵ ਦੇ ਹੁੰਦੇ ਹਨ :

1. ਇਹ ਮਰਯਾਦਾ ਕਦ ਤੇ ਕਿਵੇਂ ਅਰੰਭ ਹੋਈ ?
 2. ਇਸ ਵਿਚ ਕਿਤਨੇ ਪਾਠੀ ਸਿੰਘ ਲਏ ਜਾਂਦੇ ਹਨ ਅਤੇ ਉਹਨਾਂ ਨੂੰ ਸੇਵਾ ਵਜੋਂ ਕਿਤਨੀ ਮਾਇਆ ਦੇਣੀ ਉਚਿਤ ਹੈ ?
 3. ਪਾਠ ਕਿਤਨੇ ਸਮੇਂ ਵਿਚ ਸਮਾਪਤ ਹੋਣਾ ਜ਼ਰੂਰੀ ਹੈ ?
 4. ਕੀ ਅਖੰਡ ਪਾਠ ਦਾ ਮਹਾਤਮ ਸਹਜ ਪਾਠ ਨਾਲੋਂ ਵਧੇਰੇ ਹੈ ?
 5. ਕੀ ਇਹ ਪਾਠ, ਸੰਪਟ ਪਾਠ ਦੇ ਰੂਪ ਵਿਚ ਕਰਨਾ, ਗੁਰ-ਮਰਯਾਦਾ ਦੇ ਅਨੁਕੂਲ ਹੈ ?
 6. ਕੀ ਪਾਠ ਸਮੇਂ ਕੁੰਡ ਆਦਿ ਰਖਣਾ ਗੁਰਮਤਿ ਅਨੁਕੂਲ ਹੈ ?
 7. ਕੀ ਪਾਠ ਦੇ ਭੋਗ ਉਪਰੰਤ ਰਾਗਮਾਲਾ ਪੜ੍ਹਨੀ ਤੇ ਆਰਤੀ ਉਤਾਰਨੀ ਜ਼ਰੂਰੀ ਹੈ ?
 8. ਕੀ ਪਾਠ ਦੀ ਸਮਾਪਤੀ ਉਪਰੰਤ ਜਪੁਜ਼ੀ ਸਾਹਿਬ ਆਦਿ ਕਿਸੇ ਬਾਣੀ ਦਾ ਪਾਠ ਕੀਤਾ ਜਾਣਾ ਮਰਯਾਦਾ ਅਨੁਕੂਲ ਹੈ ? ਆਦਿਕ ।

ਉਪਰੋਕਤ ਪ੍ਰਸ਼ਨਾਂ ਵਿਚੋਂ ਬਹੁਤ ਸਾਰਿਆਂ ਦਾ ਉੱਤਰ ਤਾਂ ਸ਼ੈਮਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ ਸੰਗਤਾਂ ਦੇ ਲਾਭ ਹਿਤ ਛਾਪੀ ਗਈ ਸਿਖ ਰਹਿਤ ਮਰਯਾਦਾ ਵਿਚ ਹੀ ਆ ਜਾਂਦਾ ਹੈ। ਮਰਯਾਦਾ ਦਾ ਇਹ ਖਰੜਾ ਪੰਥ ਦੇ ਮੁਖੀ ਵਿਦਵਾਨਾਂ ਨੇ, ਪਰਸਪਰ ਵੀਚਾਰ ਉਪਰੰਤ, ਪਰਵਾਨ ਕੀਤਾ ਅਤੇ ਸ਼ੈਮਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਨੂੰ, ਪੰਥ ਦੀ ਰਹਿਤ ਮਰਯਾਦਾ ਵਿਚ ‘ਏਕਾ ਤੇ ਅਨੁਸਾਰਤਾ’ ਰੱਖਣ ਹਿੱਤ, ਲੱਖਾਂ ਦੀ ਗਿਣਤੀ ਵਿਚ ਛਾਪ ਕੇ ਵੰਡਿਆ ਹੈ, ਦੇਸ਼-ਪਰਦੇਸ਼ ਦੇ ਹਰੇਕ ਗੁਰਦੁਆਰੇ ਨੂੰ ਇਸ ਦੀ ਇਕ ਇਕ ਕਾਪੀ ਭੇਜਣ ਦਾ ਉਪਰਾਲਾ ਵੀ ਕੀਤਾ ਗਿਆ ਸੀ। ਇਸ ਵੇਲੇ ਵੀ ਇਹ ਭੇਟਾ-ਰਹਿਤ ਜਾਂ ਮਮੂਲੀ ਲਾਗਤ ਮਾੜ ਭੇਟਾ ਨਾਲ ਪ੍ਰਾਪਤ ਹੋ ਸਕਦਾ ਹੈ।

ਕਿਸੇ ਵਿਅਕਤੀ ਦਾ ਇਸ ਟੈਕਟ ਵਿਚ ਦੱਸੀ ਰਹਿਤ ਮਰਯਾਦਾ ਤੋਂ ਭਿੰਨ ਕੋਈ ਹੋਰ ਨਵੀਂ ਰੀਤ-ਰਸਮ ਤੋਰਨਾ ਜਾਂ ਨਿੱਜ-ਮੱਤ ਅਨੁਸਾਰ ਕੋਈ ਕਾਢ ਕੱਢ ਕੇ, ਨਵੀਂ ਪ੍ਰਾਪਤੀ

1. ਇਹ ਲੇਖ ਕਈ ਸਾਲ ਪਹਿਲਾਂ ਥੋੜ੍ਹੇ ਕਮੇਟੀ ਦੇ ਮਾਸਕ ਪੱਤੇ ਗੁਰਮਤਿ ਪ੍ਰਕਾਸ਼ ਵਿੱਚ ਛਪਿਆ ਸੀ।

ਪਾਉਣਾ, ਪੰਥਕ ਏਕਤਾ ਨੂੰ ਖੇਰੂ-ਖੇਰੂ ਕਰਨ ਤੁਲ ਹੈ। ਅਜਿਹੇ ਲੋਕ, ਨਵੀਆਂ ਤੇ ਵਿਲੱਖਣ ਗੀਤਾਂ-ਰਸਮਾਂ ਏਸ ਲਈ ਨਹੀਂ ਚਲਾਉਂਦੇ ਕਿ ਇਸ ਤਰ੍ਹਾਂ ਕਰਨ ਵਿਚ ਉਹ ਈਮਾਨਦਾਰੀ ਨਾਲ ਕੋਈ ਅਧਿਆਤਮਕ ਲਾਭ ਜਾਂ ਉਚੇਰਾ ਫਲ ਸਮਝਦੇ ਹਨ; ਸਗੋਂ, ਇਹ ਅਡੰਬਰ ਇਸ ਲਈ ਕੀਤਾ ਜਾਂਦਾ ਹੈ ਕਿ ਇਸ ਤਰ੍ਹਾਂ ਨਵੀਆਂ ਗੀਤਾਂ-ਰਸਮਾਂ ਤੋਰਨ ਜਾਂ ਪ੍ਰਚਲਿਤ ਗੁਰ-ਮਰਯਾਦਾ ਤੋਂ ਵਿਲੱਖਣ ਗੱਲਾਂ ਕਰਨ ਨਾਲ ਉਹ ਸਾਧਾਰਨ ਤੇ ਸ਼ਰਧਾਲੂ ਜਨਤਾ ਨੂੰ ਆਪਣੇ ਵਲ ਖਿੱਚ ਸਕਦੇ ਅਤੇ ਨਿੱਜੀ ਪੂਜਾ ਪ੍ਰਤਿਸ਼ਟਾ ਤੇ ਮਾਨ ਵਡਿਆਈ ਵਿਚ ਵਾਧਾ ਕਰ ਸਕਦੇ ਹਨ। ਕਈ ਤਰ੍ਹਾਂ ਦੇ ਸੰਪਟ ਪਾਠਾਂ ਦੀ ਵਿਧੀ ਇਸੇ ਲੜੀ ਦੀ ਹੀ ਇਕ ਕੜੀ ਹੈ ਅਤੇ ਇਕੋ ਥਾਂ ਕਈ ਕਈ ਪਾਠ ਰਖ ਲੈਣੇ ਵੀ ਉਹੋ ਜਿਹੀ ਹੀ ਮਨ-ਮਤਿ ਹੈ। ਪਾਠ ਸਮੇਂ ਕਿਤੇ ਕ੍ਰੀਡਾ, ਉਤੇ ਨਾਰੀਅਲ, ਲਾਲ ਕਪੜਾ ਅਤੇ ਅੱਟਾ ਲਪੇਟ ਕੇ ਰੱਖ ਲਿਆ, ਤੇ ਕਿਤੇ ਦੀਵਿਆਂ ਨਾਲ ਆਰਤੀ ਉਤਾਰ ਲਈ ਜਾਂ ਪਾਠ ਦੇ ਭੋਗ ਉਪਰੰਤ, ਫਿਰ ਸੰਪੂਰਨ ਜਪੁਜ਼ੀ, ਸ਼ਬਦ ਹਜ਼ਾਰੇ ਦੇ ਸੱਤਾਂ ਸ਼ਬਦਾਂ ਦਾ ਪਾਠ ਕਰਨਾ ਜ਼ਰੂਰੀ ਸਮਝ ਲੈਣਾ, ਏਕਤਾ ਵਿੱਚ ਅਨੇਕਤਾ ਤੇ ਇੰਤਸ਼ਾਰ ਪਾਉਣ ਵਾਲੀ ਰੁੱਚੀ ਦਾ ਹੀ ਪ੍ਰਗਟਾਅ ਹੈ। ਇਕ ‘ਨਾਨਕਸਰੀ ਸੰਪ੍ਰਦਾ’ ਨੇ ਅਖੰਡ ਪਾਠ ਉਪਰੰਤ ਹਜ਼ਾਰੇ ਦੇ ਸ਼ਬਦ ਪੜ੍ਹਨ ਦੀ ਪ੍ਰਧਾਣੀ ਨੂੰ ਤੋਰ ਦਿੱਤਾ ਹੈ। ਕੌਣ ਹੋੜੇ? ਏਸੇ ਤਰ੍ਹਾਂ, ਕਈ ਸੱਜਣ, ਪਾਠ ਸਮੇਂ, ਨਾਲ ਧੂਪੀਆ ਬਿਠਾ ਲੈਂਦੇ ਹਨ। ਉਹ ਮੂੰਹ ਵਿਚ ਪਾਠ ਕਰਦਾ ਤੇ ਧੂਪ ਨੂੰ ਭਖਦੇ ਕੋਲਿਆਂ ਉੱਤੇ ਸੁੱਟੀ ਜਾਂਦਾ ਹੈ।

ਪਤਾ ਨਹੀਂ ਪੰਥ-ਪਵਾਣਿਤ, ਇਕ-ਸਮਾਨ ਚਲ ਰਹੀ ਮਰਯਾਦਾ ਅਨੁਸਾਰ ਚੱਲਣ ਵਿਚ ਇਹਨਾਂ ਵੀਰਾਂ ਨੂੰ ਕੀ ਦਿੱਕਤ ਪੇਸ਼ ਆਉਂਦੀ ਤੇ ਘਾਟ ਦਿਸਦੀ ਹੈ ਅਤੇ ਵਾਧਾ ਘਾਟਾ ਕਰ ਕੇ ਭਿੰਨਤਾ ਕਰਨ ਵਿਚ ਕੀ ਅਧਿਆਤਮਕ ਲਾਭ ਤੇ ਸੁਖਾਲ? ਕਾਸ਼! ਮੇਰੇ ਇਹ ਸਤਿਕਾਰਯੋਗ ਸੱਜਣ ਗੁਰਬਾਣੀ ਨੂੰ ਵੀਚਾਰਨ, ਸਮਝਣ, ਸਮਝਾਉਣ ਤੇ ਅਮਲਾਉਣ ਦੀ ਮਹਾਨਤਾ ਨੂੰ ਦਿਲੋਂ ਜਾਣ ਸਕਦੇ ਅਤੇ ਇਸ ਨੂੰ ਕੇਵਲ ਮੰਡ-ਰੂਪ ਸਮਝ ਕੇ ਅਜਿਹੀਆਂ ਬਾਹਰ-ਮੁਖੀ ਰਸਮਾਂ-ਗੀਤਾਂ ਵਿਚ ਨਾ ਪੈਂਦੇ।

ਪਾਠਕਾਂ ਦੀ ਵਾਕਫੀ ਅਤੇ ਲਾਭ ਲਈ ਅਸੀਂ ਸਿਖ ਰਹਿਤ ਮਰਯਾਦਾ (ਸ੍ਰੀ: ਕਮੇਟੀ) ਵਿਚੋਂ ਕੁਝ ਕੁ ਸੰਬੰਧਤ ਤੇ ਜ਼ਰੂਰੀ ਹਿੱਸੇ ਹੋਨਾਂ ਦੇਂਦੇ ਹਾਂ ਅਤੇ ਅਖੰਡ ਪਾਠ ਬਾਰੇ ਕੁਝ ਬਿਨੈ ਕਰਨ ਤੋਂ ਪਹਿਲਾਂ ਕੁਝ ਕੁ ਜ਼ਰੂਰੀ ਸੂਚਨਾਵਾਂ ਸਹਿਜ ਪਾਠ ਸੰਬੰਧੀ ਭੀ ਅੰਕਿਤ ਕਰਨ ਦੀ ਖੁਲ੍ਹ ਲੈਂਦੇ ਹਾਂ :

ਸਹਿਜ ਪਾਠ

- (ਇ) ਹਰ ਇੱਕ ਸਿੱਖ ਨੂੰ ਵੱਸ ਲਗੇ, ਆਪਣੇ ਘਰ ਵਿਚ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਦਾ ਵੱਖਰਾ ਤੇ ਨਵੇਕਲਾ ਅਸਥਾਨ ਨਿਯਤ ਕਰਨਾ ਚਾਹੀਏ।
- (ਅ) ਹਰ ਇੱਕ ਸਿੱਖ, ਸਿੱਖਣੀ, ਬੱਚੇ, ਬੱਚੀ ਨੂੰ ਗੁਰਮੁਖੀ ਪੜ੍ਹ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰਨਾ, ਸਿੱਖਣਾ ਚਾਹੀਏ।
- (ਇ) ਹਰ ਇੱਕ ਸਿੱਖ ਅੰਮ੍ਰਿਤ ਵੇਲੇ ਪ੍ਰਸ਼ਾਦ ਛਕਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ‘ਹੁਕਮ’ ਲਵੇ, ਜੇ ਇਸ ਵਿਚ ਉਕਾਈ ਹੋ ਜਾਵੇ ਤਾਂ ਦਿਨ ਵਿਚ, ਕਿਸੇ ਨਾਕਿਸੇ ਵੇਲੇ, ਜ਼ਰੂਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰੇ ਜਾਂ ਸੁਣੇ। ਸਫਰ ਆਦਿ

ਔਕੜ ਵੇਲੇ ਦਰਸ਼ਨ ਕਰਨ ਤੋਂ ਅਸਮਰਥ ਹੋਵੇ ਤਾਂ ਸੰਕਾ ਨਹੀਂ ਕਰਨੀ।

- (ਸ) ਚੰਗਾ ਤਾਂ ਇਹ ਹੈ ਕਿ ਹਰ ਸਿੱਖ ਆਪਣਾ ਸਾਧਾਰਨ ਪਾਠ ਜਾਰੀ ਰਖੇ ਅਤੇ ਮਹੀਨੇ, ਦੋ ਮਹੀਨੇ ਮਗਰੋਂ (ਜਾਂ ਜਿਤਨੇ ਸਮੇਂ ਵਿੱਚ ਸੰਭਵ ਹੋ ਸਕੇ) ਭੋਗ ਪਾਵੇ।
- (ਹ) ਪਾਠ ਅਰੰਭ ਕਰਨ ਸਮੇਂ ਅਨੰਦ ਸਾਹਿਬ (ਪਹਿਲੀਆਂ ਪੰਜ ਪਉੜੀਆਂ ਤੇ ਇਕ ਅੰਤਲੀ ਪਉੜੀ) ਦੇ ਪਾਠ ਮਗਰੋਂ ਅਰਦਾਸਾ ਕਰ ਕੇ ਹੁਕਮ ਲੈਣਾ ਚਾਹੀਏ, ਫਿਰ ਜਪੁ ਸਾਹਿਬ ਦਾ ਪਾਠ ਕਰਨਾ ਚਾਹੀਏ।

ਅਖੰਡ ਪਾਠ

- (ਚ) ਅਖੰਡ ਪਾਠ ਕਿਸੇ ਭੀੜ ਜਾਂ ਉਤਸ਼ਾਹ ਵੇਲੇ ਕੀਤਾ ਜਾਂਦਾ ਹੈ। ਇਹ ਕਗੀਬਨ 8੯ ਘੰਟੇ ਵਿੱਚ ਸੰਪੂਰਨ ਕੀਤਾ ਜਾਂਦਾ ਹੈ। ਇਸ ਪਾਠ ਵਿੱਚ ਪਾਠ ਲਗਾਤਾਰ ਬਿਨਾਂ ਰੋਕ ਦੇ ਜਾਰੀ ਰਹਿੰਦਾ ਹੈ। ਪਾਠ ਸਾਫ਼ ਤੇ ਸ਼ੁੱਧ ਹੋਵੇ। ਬਹੁਤ ਤੇਜ਼ ਪੜ੍ਹਨਾ, ਜਿਸ ਤੋਂ ਸੁਣਨ ਵਾਲਾ ਸਮਝ ਨਾ ਸਕੇ, ਗੁਰਬਾਣੀ ਦੀ ਨਿਰਾਦਰੀ ਹੈ। ਅੱਖਰ ਮਾੜ ਦਾ ਧਿਆਨ ਰਖ ਕੇ ਪਾਠ ਸ਼ੁੱਧ ਤੇ ਸਾਫ਼ ਕਰਨਾ ਚਾਹੀਏ, ਭਾਵੇਂ, ਕੁੱਝ ਸਮਾਂ ਵਧੀਕ ਲਗ ਜਾਵੇ।
- (ਅ) ਅਖੰਡ ਪਾਠ ਜਿਸ ਜਿਸ ਪਰਵਾਰ ਜਾਂ ਸੰਗਤ ਨੇ ਕਰਨਾ ਹੈ, ਉਹ ਆਪ ਕਰੇ, ਟੱਬਰ ਦੇ ਆਦਮੀ, ਸਾਕ-ਸੰਬੰਧੀ, ਮਿੱਤਰ ਆਦਿ ਮਿਲ ਕੇ ਕਰਨ। ਪਾਠੀਆਂ ਦੀ ਗਿਣਤੀ ਮੁਕੱਰਰ ਨਹੀਂ।

ਜੇ ਕੋਈ ਆਦਮੀ ਆਪ ਪਾਠ ਨਹੀਂ ਕਰ ਸਕਦਾ ਤਾਂ ਕਿਸੇ ਚੰਗੇ ਪਾਠੀ ਤੋਂ ਸੁਣ ਲਵੇ, ਪਰ ਇਹ ਨਾ ਹੋਵੇ ਕਿ ਪਾਠੀ ਇਕੱਲਾ ਬਹਿ ਕੇ ਪਾਠ ਕਰਦਾ ਰਹੇ ਤੇ ਸੰਗਤ ਜਾਂ ਟੱਬਰ ਦਾ ਕੋਈ ਆਦਮੀ ਵੀ ਨਾ ਸੁਣਦਾ ਹੋਵੇ। ਪਾਠੀ ਦੀ ਯਥਾ-ਸ਼ਕਤਿ ਭੋਜਨ, ਬਸਤਰ ਆਦਿ ਨਾਲ ਯੋਗ ਸੇਵਾ ਕੀਤੀ ਜਾਵੇ।

- (ਇ) ਅਖੰਡ ਪਾਠ ਜਾਂ ਕਿਸੇ ਤਰ੍ਹਾਂ ਦੇ ਪਾਠ ਵੇਲੇ 'ਕੁੰਡ, ਨਾਰੀਅਲ ਆਦਿ ਰੱਖਣਾ' ਜਾਂ ਨਾਲ ਨਾਲ ਜਾਂ ਵਿੱਚ ਵਿੱਚ ਕਿਸੇ ਹੋਰ ਬਾਣੀ ਦਾ ਪਾਠ ਜਾਰੀ ਰੱਖਣਾ ਮਨਮਤਿ ਹੈ।

ਪਾਠ ਦਾ ਅਰੰਭ

ਸਾਧਾਰਨ (ਸਹਜ) ਪਾਠ ਦੇ ਅਰੰਭ ਵੇਲੇ ਪ੍ਰਸ਼ਾਦ ਲਿਆ ਕੇ, ਅਨੰਦ ਸਾਹਿਬ (ਛੇ ਪਉੜੀਆਂ) ਦਾ ਪਾਠ ਕਰ ਕੇ, ਅਰਦਾਸੇ ਮਗਰੋਂ 'ਹੁਕਮ' ਲਿਆ ਜਾਵੇ।

1. ਪੁਰਾਤਨ ਸਿੰਘ ਪਾਣੀਆਂ ਨੂੰ ਅੰਮ੍ਰਿਤ ਛਕਾਣ ਸਮੇਂ ਸ੍ਰੀ ਅਖੰਡ ਪਾਠ ਰਖ ਕੇ ਸ੍ਰਵਣ ਕਰਵਾਂਦੇ ਹਨ ਅਤੇ ਲਾਗੇ ਕੁੰਡ ਵਿੱਚ ਸਵੱਡ ਜਲ ਸਫੈਦ ਰੁਮਾਲੇ ਨਾਲ ਢੱਕ ਕੇ ਰਖ ਦਿੰਦੇ ਹਨ। ਇਸ ਪਵਿਤਰ-ਜਲ ਨਾਲ ਪੰਜ ਪਿਆਰੇ ਅੰਮ੍ਰਿਤ ਦਾ ਬਾਣਾ ਤਿਆਰ ਕਰ ਕੇ ਪਾਣੀਆਂ ਨੂੰ ਛਕਾਂਦੇ ਹਨ, ਜਿਸ ਨਾਲ ਅਲੋਕਿਕ ਕਲਾ ਵਰਤਦੀ ਹੈ। (ਪ੍ਰਕਾਸ਼ਕ)
- ਨੋਟ—ਪੰਥ ਪ੍ਰਵਾਣਿਤ ਮਰਯਾਦਾ ਵਿੱਚ ਇਸ ਪ੍ਰਕਾਰ ਦੇ ਵਾਧੇ ਘਾਟੇ, ਪੰਥਕ ਏਕਤਾ ਤੇ ਯਕਤਾਈ ਦੀ ਕੀਮਤ ਉਤੇ ਨਹੀਂ ਹੋਣੇ ਚਾਹੀਦੇ; ਵਰਨਾ....। (ਲੇਖਕ)

ਅਖੰਡ ਪਾਠ ਵੇਲੇ ਕੜਾਹ ਪ੍ਰਸ਼ਾਦ ਹੋਵੇ, ਫਿਰ ਅਨੰਦ ਸਾਹਿਬ (ਛੇ ਪਉੜੀਆਂ) ਦੇ ਪਾਠ ਮਗਰੋਂ ਅਰਦਾਸ ਕਰ ਕੇ ਅਤੇ 'ਹੁਕਮ' ਲੈ ਕੇ ਪਾਠ ਦਾ ਅਰੰਭ ਕੀਤਾ ਜਾਵੇ।

ਪਾਠ ਦਾ ਭੋਗ

(ਚ) ਸ੍ਰੀ ਗੁਰੂ ਗ੍ਰੰਥ ਸਾਹਿਬ ਦੇ (ਸਹਜ ਜਾਂ ਅਖੰਡ) ਪਾਠ ਦਾ ਭੋਗ ਮੁੰਦਾਵਣੀ ਜਾਂ ਰਾਗਮਾਲਾ ਪੜ੍ਹ੍ਹ ਕੇ, ਚਲਦੀ ਸਥਾਨਕ ਗੀਤੀ ਅਨੁਸਾਰ ਪਾਇਆ ਜਾਵੇ। (ਇਸ ਗੱਲ ਬਾਬਤ ਪੰਥ ਵਿਚ ਅਜੇ ਤਕ ਮਤਬੇਦ ਹੈ। ਇਸ ਲਈ ਰਾਗਮਾਲਾ ਤੋਂ ਬਿਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਲਿਖਣ ਜਾਂ ਛਾਪਣ ਦਾ ਹੀਆ ਕੋਈ ਨਾ ਕਰੋ)। ਇਸ ਤੋਂ ਉਪਰੰਤ ਅਨੰਦ ਸਾਹਿਬ ਦਾ ਪਾਠ ਕਰ ਕੇ ਭੋਗ ਦਾ ਅਰਦਾਸ ਕੀਤਾ ਜਾਵੇ ਤੇ ਕੜਾਹ ਪ੍ਰਸ਼ਾਦ ਵਰਤਾਇਆ ਜਾਵੇ।

(ਅ) ਭੋਗ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ, ਲੋੜ ਅਨੁਸਾਰ ਰੁਮਾਲਾ, ਚੌਰ, ਚਾਨਣੀ ਆਦਿ ਦੀ ਭੇਟਾ ਅਤੇ ਪੰਥਕ ਕਾਰਜਾਂ ਲਈ ਯਥਾ-ਸ਼ਕਤਿ ਅਰਦਾਸ ਕਰਾਈ ਜਾਵੇ।

ਸੁਰਗਵਾਸੀ ਭਾਈ ਸਾਹਿਬ ਕਾਨੂ ਸਿੰਘ ਜੀ ਨਾਭਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਸੰਬੰਧੀ ਗੁਰਮਤਿ ਸੁਧਾਕਰ ਵਿਚ ਆਪਣੇ ਵੀਚਾਰ ਇਸ ਅਨੁਸਾਰ ਅੰਕਿਤ ਕਰਦੇ ਹਨ:

“ਸਭ ਸਿੱਖਾਂ ਨੂੰ ਲੋੜੀਦਾ ਹੈ ਕਿ ਨਿੱਤ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰ ਕੇ ਅਥਵਾ ਸੁਣ ਕੇ ਫੇਰ ਸੰਸਾਰ ਦੇ ਵਿਹਾਰ ਕਰਨ; ਪਰੰਤੂ, ਪਾਠ ਜਿਤਨਾ ਵੀ ਹੋਵੇ, ਅਰਥ ਵੀਚਾਰ ਅਰ ਨਿਯਮਾਂ ਦੀ ਬੇਜ ਹਿਤ ਹੋਵੇ। ਜੋ ਲੋਕ ਹਿੰਦੂਆਂ ਦੇ ਜੱਪ, ਵਰਣੀਆਂ, ਭਾਗਵਤ ਦੇ ਸਪਤਾਹ ਆਦਿਕ ਦੀ ਨਕਲ ਕਰ ਕੇ ਖਾਸ ਸਮੇਂ ਦੇ ਅੰਦਰ ਭੋਗ ਪਾਉਂਦੇ ਹਨ ਅਰ ਕਲਿਅਤ, ਨਾਲੇਰ, ਦਿਨ ਨੂੰ ਦੀਪਕ ਆਦਿਕ ਰਖਦੇ ਹਨ, ਅਰ ਪਾਠ ਦੀ ਉਜ਼ਰਤ ਮੁਕੱਰਰ ਕਰਦੇ ਹਨ, ਓਹ ਗੁਰੂ ਗ੍ਰੰਥ ਸਾਹਿਬ ਦੇ ਸਿਧਾਂਤ ਤੋਂ ਅਨਜਾਣ ਹਨ।

“ਅਖੰਡ ਪਾਠ ਦੀ ਗੀਤੀ ਸਤਿਗੁਰਾਂ ਦੇ ਸਮੇਂ ਨਹੀਂ ਸੀ। ‘ਵਿੱਧ ਦਲ’ (ਬੁੱਢਾ ਦਲ) ਨੇ ਏਹ ਮਰਯਾਦਾ ਤੋਗੀ ਹੈ। ਕਾਰਨ ਏਹ ਹੋਇਆ ਕਿ ਭਾਰੀ ਕਾਰਜ ਦੇ ਅੰਤ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੀ ਜਦ ਜੜੂਰਤ ਹੋਈ, ਤਦ ਬਹੁਤੇ ਪ੍ਰੇਮੀ ਸਿੰਘ ਮਿਲ ਕੇ ਅਖੰਡ ਪਾਠ ਕਰ ਕੇ ਭੋਗ ਪਾਉਂਦੇ ਅਰ ਆਵਾਜਾ (ਹੁਕਮ) ਲੈ ਕੇ ਚੜ੍ਹਾਈ ਕਰਦੇ।”

ਉਪਰੋਕਤ ਹਵਾਲੇ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੀ ਮਰਯਾਦਾ ਦੇ ਅੰਤ ਹੋਣ ਦਾ ਇਤਿਹਾਸਕ ਤੌਰ ਉੱਤੇ ਨਿਸਚਿਤ ਸਮਾਂ ਸਿਖ ਮਿਸਲਾਂ ਤੋਂ ਪਹਿਲਾਂ ਹੋਣ ਦਾ ਅਨੁਮਾਨ ਹੈ। ਇਹ ਉਹ ਸਮਾਂ ਸੀ ਜਦ ਸਿੱਖਾਂ ਉਤੇ ਅਤਿ ਦਾ ਕਹਿਰ ਵਾਪਰ ਰਿਹਾ ਸੀ। ਓਦੋਂ ਸਿੱਖ ਪੰਜਾਬ ਦੇ ਜੰਗਲਾਂ, ਛੰਭਾਂ ਤੇ ਪਹਾੜੀ ਘੁਰਨਿਆਂ ਵਿਚ ਵੈਗੀ ਦੀ ਅੱਖ ਤੋਂ ਪਰੰਖੇ ਤੇ ਮਾਰ ਤੋਂ ਦੂਰ, ਦਿਨ ਕੱਟਦੇ; ਪਰੰਤੂ, ਲੋੜ ਪੈਣ ਉਤੇ ਜ਼ਾਲਮਾਂ ਨੂੰ ਸੋਧਣ ਲਈ ਜਥੇਬੰਦ ਹੋ ਕੇ ਪੰਜਾਬ ਦੇ ਮੈਦਾਨਾਂ ਵਿਚ ਬਾਜ਼ਾਂ ਵਾਂਗ ਆ ਪੈਂਦੇ ਤੇ ਸੂਰਮਿਆਂ ਵਾਂਗ ਜੂਝਦੇ। ਇਹ ਜਥੇਬੰਦੀਆਂ ਹੀ ਪਿਛੋਂ ਆ ਕੇ ਬਾਰ੍ਹਾਂ ਮਿਸਲਾਂ ਦੇ ਨਾਵਾਂ ਨਾਲ ਪ੍ਰਗਟ ਤੇ ਪ੍ਰਸਿੱਧ ਹੋਈਆਂ।

ਐਸੇ ਬਿਖੜੇ ਸਮੇਂ ਵਿਚ ਇਹਨਾਂ ਸਿੱਖ ਸੂਰਮਿਆਂ ਨੂੰ ਆਪਣੇ ਆਤਮਕ ਗੁਰੂ—

ਸ੍ਰੀ ਗੁਰੂ ਗ੍ਰੰਥ ਸਾਹਿਬ—ਦੇ ਦਰਸ਼ਨ ਦੀਦਾਰਿਆਂ ਤੇ ਪਾਠ ਕਰਨ ਜਾਂ ਸੁਣਨ ਦੀ ਲੋੜ ਪੈਂਦੀ ਸੀ। ਪਰੰਤੂ, ਉਸ ਸਮੇਂ ਹੱਥ-ਲਿਖਤ ਗੁਰਬਾਣੀ ਦੇ ਗੁਟਕੇ ਤੇ ਪਵਿੱਤਰ ਬੀੜਾਂ, ਟਾਵੀਆਂ ਟਾਵੀਆਂ ਤੇ ਖਾਸ ਖਾਸ ਥਾਵਾਂ ਤੋਂ ਪ੍ਰਾਪਤ ਹੋ ਸਕਦੀਆਂ ਸਨ। ਵਿਰਲੇ ਟਾਵੇ—ਨਿਰਮਲੇ, ਉਦਾਸੀ ਮਹਾਤਮਾਂ ਦੇ ਡੇਰਿਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਭੋਰਿਆਂ ਜਾਂ ਗੁਪਤ ਅਸਥਾਨਾਂ ਵਿਚ ਸਾਂਭ ਕੇ ਰਖੇ ਮਿਲਦੇ ਸਨ। ਇਹ ਨਿਰਮਲੇ ਸੰਤ, ਉਦਾਸੀ ਸਾਂਧ ਜਾਂ ਹੋਰ ਧਰਮੀ ਲੋਕ, ਧਰਮ ਤੇ ਦੇਸ਼ ਤੋਂ ਜੂਝਣ ਵਾਲੇ ਸੂਰਮੇ ਸਿੰਘਾਂ ਨੂੰ ਵੇਲੇ-ਕੁਵੇਲੇ ਰਾਤ-ਬਰਾਤੇ ਜੰਗਲਾਂ ਵਿਚ ਜਾ ਕੇ ਮਿਲਦੇ, ਰਸਦਾਂ ਪਹੁੰਚਾਂਦੇ, ਹੋਰ ਸੇਵਾ ਸਹਾਇਤਾ ਕਰਦੇ ਅਤੇ ਦੇਸ਼ ਵਿਚ ਹੋ ਰਹੇ ਅੱਤਿਆਚਾਰਾਂ ਦੀਆਂ ਦਾਸਤਾਨਾਂ ਤੇ ਨਵੀਆਂ ਵਾਪਰੀਆਂ ਘਟਨਾਵਾਂ ਤੋਂ ਜਾਣੂ ਕਰਾ ਆਉਂਦੇ।

ਜੰਗਲਾਂ, ਬੀਆਬਾਨਾਂ ਵਿਚ ਸਿਰ ਤਲੀ ਉਤੇ ਧਰ ਕੇ ਵਿਚਰਨ ਵਾਲੇ ਇਹ ਸਿੰਘ ਇਹਨਾਂ ਭਲੇ ਪੁਰਸ਼ਾਂ ਤੋਂ ਪੁੱਛ ਕੇ ਟੋਹਾਂ ਲਾਂਦੇ ਰਹਿੰਦੇ ਕਿ ਕਿਹੜੇ ਜਥੇ ਤੋਂ, ਕਿਹੜੇ ਅਸਥਾਨ ਅਥਵਾ ਕਿਹੜੇ ਡੇਰੇ ਤੋਂ, ਕਿਸ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਬੀੜ ਦਰਸ਼ਨ ਦੀਦਾਰ ਤੇ ਪਾਠ ਲਈ ਮਿਲ ਸਕਦੀ ਹੈ। ਪਤਾ ਲੱਗਣ ਉੱਤੇ ਇਹ ਧਰਮ ਪਰਮਾਰਥ ਦੇ ਲੋੜਵੰਦ ਸਿੰਘ, ਸੁਫੀ ਫ਼ਕੀਰਾਂ ਦਾ ਭੇਸ ਬਦਲ ਕੇ ਤੁਰ ਪੈਂਦੇ ਅਤੇ ਜਦੋਂ ਕਿਤਿਹੜਾਂ ਹੱਥ-ਲਿਖਤ ਪਵਿੱਤਰ ਬੀੜ ਪ੍ਰਾਪਤ ਹੋਣ ਦਾ ਅਵਸਰ ਬਣ ਜਾਂਦਾ ਤਾਂ ਨੇੜੇ ਤੇੜੇ ਦੇ ਸਾਰੇ ਖਾਲਸੇ ਨੂੰ ਖਬਰ ਕਰ ਦਿੱਤੀ ਜਾਂਦੀ। ਕਿਤੇ ਇੱਕ ਥਾਂ ਉੱਤੇ ਇਹ ਖਾਲਸਾ ਇਕੱਤ੍ਰ ਹੁੰਦਾ ਅਤੇ ਇਕ-ਚਿੱਤ, ਇਕ-ਰਸ ਅਲਪ-ਅਹਾਰ ਕਰ ਕੇ, ਪੂਰਨ ਸਰਧਾ ਨਾਲ, ਬਿਨਾਂ ਰੰਚਕ-ਮਾੜ ਖੰਡਨ ਕੀਤੇ ਦੇ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਾਰੀ ਬਾਣੀ ਦਾ ਪਾਠ ਕਰਨ, ਸੁਣਨ ਦੀ ਪ੍ਰਤੱਗਿਆ ਕਰ ਲਈ ਜਾਂਦੀ, ਓਥੋਂ ਹੀ ਇਸ ਸੁਭਾਗ ਅਵਸਰ ਦਾ ਨਾਮ ‘ਅਖੰਡ ਪਾਠ’ ਰੱਖਿਆ ਗਿਆ। ਏਥੋਂ ਹੀ ਸ੍ਰੀ ਅਖੰਡ ਪਾਠ ਕਰਨ ਦੀ ਮਰਯਾਦਾ ਦਾ ਅਰੰਭ ਹੋਇਆ।

ਪਹਿਲਾ ਅਖੰਡ ਪਾਠ

ਗਿਆਨੀ ਗਿਆਨ ਸਿੰਘ ਜੀ ਨੇ ਪੰਥ ਪ੍ਰਕਾਸ਼ ਵਿਚ ਲਿਖਿਆ ਹੈ ਕਿ ਸਰਦਾਰ ਜੱਸਾ ਸਿੰਘ ਆਹਲੂਵਾਲੀਏ ਨੇ ਜਦ ਅਬਦਾਲੀ ਦੇ ਹਸਲੇ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ ਦੇਬਾਰਾ ਅਰੰਭ ਕੀਤੀ ਤਾਂ ਖਾਲਸੇ ਵੱਲੋਂ ਪਹਿਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਖੰਡ ਪਾਠ ਕੀਤਾ ਗਿਆ।

ਅੱਜ ਸਿੱਖ ਲਈ ਅਖੰਡ ਪਾਠ ਭਾਵੇਂ ਇਕ ਆਮ ਮਰਯਾਦਾ ਤੇ ਰਸਮ ਜਿਹੀ ਬਣ ਗਈ ਹੈ; ਪਰੰਤੂ, ਉਦੋਂ ਇਕ ਮਜ਼ਬੂਰੀ, ਲਾਚਾਰੀ ਕਰਕੇ, ਸ਼ੁੱਧ ਹਿਰਦੇ ਨਾਲ ਥੋੜ੍ਹੇ ਤੋਂ ਥੋੜ੍ਹੇ ਸਮੇਂ ਵਿਚ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਾਰੀ ਬਾਣੀ ਦਾ ਅਖੰਡ (ਲਗਾਤਾਰ) ਪਾਠ ਕਰ ਕੇ ਜਾਂ ਸੁਣ ਕੇ ਇਸ ਪਾਠ ਨੂੰ ਅਨੁਭਵੀ, ਆਤਮਿਕ ਗਿਆਨ ਪ੍ਰਾਪਤ ਕਰਨ ਦਾ ਵਸੀਲਾ ਬਣਾਇਆ ਜਾਂਦਾ ਸੀ। ਨਾ ਸਮੇਂ ਦੀ ਪਾਬੰਦੀ ਸੀ, ਨਾ ਮਹੱਤ ਰਸਮ ਦੀ।

ਉਪਰੋਕਤ ਵੀਚਾਰਾਂ ਤੋਂ ਇਹ ਗੱਲ ਵੀ ਸਪੱਸ਼ਟ ਹੈ ਜਾਂਦੀ ਹੈ ਕਿ ਓਦੋਂ ਬਾਣੀ ਦੇ ਅਖੰਡ ਪਾਠ ਨੂੰ ਪੂਰਨ ਸਤਿਕਾਰ ਤੇ ਸ਼ਰਧਾ ਨਾਲ, ਇੱਕ-ਚਿੱਤ ਹੋ ਕੇ ਕਰਨਾ ਅਤੇ ਗੁਰਬਾਣੀ ਰਾਹੀਂ ਸਤਿਗੁਰੂ ਜੀ ਵਲੋਂ ਕੀਤੀ ਆਗਿਆ ਨੂੰ ਸੱਤਿ ਸੱਤਿ ਕਰ ਕੇ ਮੰਨਣਾ ਹੁੰਦਾ ਸੀ। ਗੁਰਬਾਣੀ ਮੰਤ੍ਰ ਰੂਪ ਸਮਝ ਕੇ ਨਹੀਂ ਪੜ੍ਹੀ ਜਾਣੀ, ਸਗੋਂ, ਇਸ ਵਿਚ ਦੱਸੀ ਜੀਵਨ-ਜਾਚ

ਦੇ ਧਾਰਨੀ ਹੋਣਾ ਹੈ। ਵੇਖੋ, ਗੁਰਦੇਵ 'ਮੱਚ' ਨੂੰ ਕੇਵਲ ਦਿਸ਼ਾਕੀ ਤੌਰ ਉੱਤੇ ਜਾਣਨ ਨਾਲੋਂ ਵਧੇਰੇ ਜੋਰ 'ਸੱਚੇ ਆਚਾਰ' ਉੱਤੇ ਦੇਂਦੇ ਹਨ। ਅਖੰਡ ਪਾਠ ਜੰਮ ਜੰਮ ਕਰੋ, ਕਰਾਵੋ; ਪਰੰਤੂ ਉਸ ਮਰਯਾਦਾ ਤੇ ਰੀਤੀ ਅਨੁਸਾਰ, ਜੋ ਉਪਰ ਬਿਆਨ ਕੀਤੀ ਗਈ ਹੈ। ਰਸਮੀ ਤੌਰ ਤੇ ਪਾਠੀਆਂ ਪਾਸੋਂ ਪਾਠ ਕਰਾਉਣਾ; ਪਰੰਤੂ, ਆਪ ਨਾ ਸੁਣਨਾ, ਨਾ ਕਰਨਾ, ਨਾ ਵਿਚਾਰਨਾ ਅਤੇ ਨਾ ਹੀ ਮੰਨਣ ਕਰਨਾ ਜਾਂ ਦੂਰ-ਦੁਰਾਡਿਓਂ ਮਾਇਆ ਦੇ ਗੱਢੇ ਭੇਜ ਕੇ ਪਾਠ ਦੇ ਪੁੰਨ-ਫਲ ਦੀ ਆਸ ਰਖਣੀ, ਗੁਰੂ ਆਸੇ ਦੇ ਐਨ ਬਿਪਰੀਤ ਹੈ।

ਐ, ਗੁਰੂ ਸਵਾਰੇ, ਗੁਰੂ ਪਿਆਰੇ ਤੇ ਗੁਰੂ ਦੁਲਾਰੇ ਗੁਰ-ਸਿਖੋ! ਆਵੋ ਰਲ ਮਿਲ ਕੇ ਸੋਚੀਏ, ਵੀਚਾਰੀਏ ਕਿ ਗੁਰਬਾਣੀ ਦਾ ਪਾਠ ਤਾਂ ਹਰੇਕ ਗੁਰਦੁਆਰੇ ਵਿਚ ਹੁੰਦਾ ਹੈ; ਲੱਖਾਂ ਸਿੱਖ ਸ਼ਾਮ ਸਵੇਰੇ ਗੁਰਬਾਣੀ ਦਾ ਨਿਤਨੇਮ ਕਰਦੇ ਜਾਂ ਯਥਾ-ਸ਼ਕਤਿ ਬਾਣੀ ਪੜ੍ਹਦੇ-ਸੁਣਦੇ ਹਨ; ਕਿਤਨੇ ਉਪਦੇਸ਼ਕ, ਸਾਂਪੂ, ਸੰਤ, ਮਹਾਤਮਾ, ਗੁਰਬਾਣੀ ਦੀ ਵਿਆਖਿਆ ਕਰਦੇ ਅਤੇ ਸੰਗਤਾਂ ਨੂੰ 'ਤਾਰਦੇ' ਫਿਰਦੇ ਹਨ। ਗੁਰਪੁਰਬਾਂ ਤੇ ਹੋਰ ਭੁਸੀ-ਗਮੀ ਦੇ ਦਿਨ-ਦਿਹਾੜਿਆਂ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਸ਼ੁਮਾਰ ਸਾਧਾਰਨ ਤੇ ਅਖੰਡ ਪਾਠ ਹੁੰਦੇ, ਦੀਵਾਨ ਸੱਜਦੇ ਅਤੇ ਕਥਾ ਵਖਿਆਨ ਹੁੰਦੇ ਹਨ; ਜੇ ਕਿਤੇ ਗੁਰਬਾਣੀ ਪੜ੍ਹਨ-ਸੁਣਨ ਤੇ ਗਾਇਨ ਕਰਨ ਵਾਲੇ ਇਨ੍ਹਾਂ ਸਾਰਿਆਂ ਗੁਰੂ ਕੇ ਸਿੱਖਾਂ ਵਿਚੋਂ, ਦਸਵਾਂ ਨਹੀਂ, ਸੌਵਾਂ ਨਹੀਂ, ਹਜ਼ਾਰਵਾਂ ਹਿੱਸਾ ਵੀ ਗੁਰੂ ਬਾਣੀ ਨੂੰ ਦਿਲੋਂ ਵਜੋਂ, ਗੁਰੂ ਜੀ ਦਾ ਆਤਮਿਕ ਰੂਪ ਸਮਝ ਕੇ, ਇਸ ਵਿਚ ਦਸੇ ਅਮਰ ਸਿਧਾਂਤਾਂ ਨੂੰ ਮਨ, ਬਚ, ਕਰਮ ਕਰਕੇ ਅਪਣਾਅ ਸਕਦਾ ਤਾਂ ਸੰਸਾਰ ਦਾ ਨਕਬਾ ਅਵੱ਷ ਕੁਝ ਹੋਰ ਹੁੰਦਾ। ਚੇਤੇ ਰਹੋ: ਪੂਰੀ ਮੱਤ ਦਾ ਤਾਂ ਪ੍ਰਕਾਸ਼ ਹੀ ਓਥੇ ਹੁੰਦਾ ਹੈ ਜਿਥੇ ਅਮਲ ਅਥਵਾ ਕਰਣੀ ਦੀ ਪ੍ਰਧਾਨਤਾ ਹੋਵੇ:

ਜਹ ਕਰਣੀ, ਤਹ ਪੂਰੀ ਮਤਿ ॥

ਕਰਣੀ ਬਣਹੁ, ਘਟੇ ਘਟਿ ॥੩॥

(ਸਿੰਗੀਰਾਗ ਮ: ੧, ਪੰਨਾ ੨੫)

ਆਵੋ! ਸਰਬਤ ਸੰਗਤ ਰਲ ਕੇ ਗੁਰੂ ਬਾਬੇ ਦੇ ਚਰਨਾਂ ਵਿਚ ਜੋਦੜੀ ਕਰੀਏ ਕਿ ਦਾਤਾਰ ਪਾਤਸ਼ਾਹ, ਆਪੋ ਮਿਹਰੰਮਤ ਕਰ ਕੇ, ਸਾਨੂੰ 'ਗੁਰਮੁਖ'¹ ਬਣਾ ਲਵੇ, 'ਸੇਵਕ' ਬਣਾ ਲਵੇ, ਐਵੇਂ ਰਸਮੀ ਤੌਰ ਉੱਤੇ ਗੁਰਬਾਣੀ ਸੁਣਨ, ਮੰਨਣ ਤੇ ਪਠਨ ਪਾਠ ਵਾਲੇ ਬਿਉਹਾਰੀ, ਬਹਿਰੂਪੀਏ ਤੇ ਠਗਾਊ ਸਿੱਖ ਹੀ ਨਾ ਬਣਾਵੇ। ਬਾਣੇ ਦੇ ਨਾਲ ਨਾਲ ਬਾਣੀ ਦੀ ਬਕ਼ਸ਼ਿਸ਼ ਵੀ ਕਰੋ! ਇਸ ਨਾਲ ਜਿਥੇ ਉਸ ਦੇ ਨਿਰਮਲ ਨਾਉ ਤੇ ਵਡੱਪਣ ਨੂੰ ਲਾਜ ਲਗਦੀ ਹੈ, ਉਥੇ ਸਾਨੂੰ ਵੀ ਇਹ ਸਾਡੀ ਮਨਮੁਖ-ਤਾਈ, ਅਕਿਤਘਣ ਬਣਾਉਂਦੀ ਹੈ, ਘੋਰ ਅਕਿਤਘਣ ਤੇ ਪਾਪੀ।

ਐ ਸਿੱਖ! ਤੈਨੂੰ ਵਾਸਤਾ ਈ ਸਿੱਖੀ ਪਿਆਰ (ਇਸ਼ਕ) ਤੇ ਸਤਿਗੁਰੂ ਬਾਬੇ ਦਾ, ਅਤੇ ਸੋਗੰਦ ਈ ਕਰਤਾਰ ਦੀ, ਕਿ—

'ਨਾਨਕ' ਸੇ ਗਰ ਇਥਕ ਕੀਆ ਹੈ, ਤੋ ਇਥਕ ਕੀ ਤੋਹੋਨ ਨ ਕਰ।

ਆ ਤੋ ਬੇਹੋਬਲ ਨ ਹੋ, ਹੋ ਤੋ ਵਿਰ ਨ ਹੋਬ ਮੌ ਆ।

1. ਬਾਣੀ ਬਿਰਲਾਉ ਬੀਚਾਰਸੀ, ਜੇ ਕੋ ਗੁਰਮੁਖ ਹੋਇ।

ਇਹ ਬਾਣੀ ਮਹਾ ਪੁਰਖ ਕੀ, ਨਿਜ ਘਰ ਵਾਸਾ ਹੋਇ ॥੪੦॥ (ਦਖਣੀ ਇਅੰਕਾਰੁ, ਪੰਨਾ ੯੩੫)

2. ਕੋਟਿ ਮਧੇ ਕੋ ਵਿਰਲਾ ਸੇਵਕ, ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ (ਗੁਜਰੀ ਮ: ੫, ਪੰਨਾ ੮੯੫)

ਅਲੋਕਿਕ ਵੈਸਾਖੀ

ਜੇ ਸਮਾਂ ਕਾਦਰ ਦੀ ਕੁਦਰਤ ਦੇ ਜ਼ਹੂਰ ਤੋਂ ਪਹਿਲਾਂ ਕੇਵਲ ਸ੍ਰੀ ਨਿਰੰਕਾਰ ਜੀ ਦੇ 'ਪੁੰਧੂਕਾਰ' ਵਿਚ 'ਅਫੂਰ' ਸਮਾਇਆ ਹੋਇਆ ਸੀ, ਉਸ ਦਾ ਮੁਢ, 'ਕਰਤਾਰ' ਦੇ 'ਕੁੱਨ' ਕਹਿਣ ਜਾਂ 'ਉਦਕਰਖ' ਕਰਨ ਨਾਲ ਵਿਸੁਇਆਂ, ਚਸਿਆਂ, ਪਲਾਂ, ਘੜੀਆਂ, ਪਹਿਰਾਂ, ਬਿੱਤਾਂ, ਵਾਰਾਂ, ਮਾਹਾਂ, ਵਰਿਆਂ ਅਤੇ ਸਤਾਬਦੀਆਂ ਦੀ ਸਮੇਂ-ਵੰਡ ਵਿਚ ਬੱਝ ਗਿਆ। ਸਮੇਂ ਦੀ ਇਸ ਤੌਰ ਦੇ ਮੌਢੀਆਂ—ਚੰਦ ਤੇ ਸੂਰਜ—ਦੀ ਚਾਲ ਨਾਲ ਦਿਨ-ਦਿਹਾਰ ਤੇ ਤਿਉਹਾਰ ਜੋੜੇ ਤੇ ਮਨਾਏ ਜਾਣ ਲਗੇ। ਵੈਸਾਖੀ, ਵੈਸਾਖ ਦੇ ਮਹੀਨੇ ਦੀ ਸੰਕਰਾਂਤ ਅਥਵਾ ਇਸ ਦਾ ਪਹਿਲਾ ਦਿਨ ਹੈ। ਵੈਸਾਖ ਨਛੱਤਰ ਵਾਲੀ ਪੂਰਨਮਾਸੀ, ਜੇ ਸਤਾਈ ਨਛੱਤਰ ਵਿਚੋਂ ਸੋਲੂਵਾਂ ਨਛੱਤਰ ਹੈ, ਇਸ ਮਾਹ ਵਿਚ ਆਉਣ ਕਾਰਨ ਇਸ ਦੀ ਸੰਗਿਆ ਵੈਸਾਖ ਪੈ ਗਈ।

ਆਦਿ ਕਾਲ ਤੋਂ ਇਹ 'ਵੈਸਾਖ ਭਲਾ' ਹਰ ਸਾਲ ਨਿਯਤ ਸਮੇਂ ਆਉਂਦਾ ਰਿਹਾ ਹੈ ਅਤੇ ਬਨਸਪਤੀ ਪਤਿਸ਼ੜ ਦੀ ਕਰੂਪਤਾ ਉਪਰੰਤ ਨਵੀਆਂ ਪੱਤੀਆਂ ਤੇ ਕਰੂਬਲਾਂ ਦੀ ਸ਼ਕਲ ਵਿਚ ਨਵਾਂ ਵੇਸ (ਤੁਪ) ਧਾਰਦੀ ਤੇ ਮੌਲਦੀ ਰਹੀ ਹੈ। ਕਾਲ ਦੇ ਅਰੁਕਵੇਂ ਵੇਗ ਦਾ ਇਹ ਸਿਲਸਿਲਾ ਜਦ ਤਕ "ਕਰਤਾਰ" 'ਆਕਰਖ ਕਰ ਕੇ' ਸਭ ਦਿਸਦੇ ਤੇ ਅਣਦਿਸਦੇ ਸੰਸਾਰ ਨੂੰ ਆਪਣੇ ਆਪ ਵਿਚ ਸਮੇਟ ਨਹੀਂ ਲੈਂਦਾ, ਜਾਰੀ ਰਹੇਗਾ।

ਜਿਵੇਂ ਕੁੱਤਾਂ ਦੀ ਬਦਲੀ ਨਾਲ ਬਨਸਪਤੀ ਵਿਚ ਪਤਿਸ਼ੜ ਆਉਣ ਦਾ ਨੋਮ ਹੈ, ਕੁਝ ਇਵੇਂ ਹੀ ਮਨੁੱਖੀ-ਮਨਾਂ ਦੀਆਂ ਕਿਆਰੀਆਂ ਵਿਚ ਵੀ ਇਹ ਵੀਰਾਨਾ-ਪਨ ਆਉਂਦਾ ਰਹਿੰਦਾ ਹੈ। ਜਦ ਜਦ ਵੀ ਮਨੁੱਖ ਵਿਚ ਈਰਖਾ, ਦਵੈਖ, ਹਉਮੈ, ਸਵਾਰਖ, ਜਬਰ, ਤਾਅਦੀ ਅਤੇ ਹਿੰਸਕ ਕੁੱਚੀਆਂ ਵਧੀਆਂ ਤੇ ਮਨਾਂ ਦੇ ਸਦਗਣਾਂ ਦੀ ਰਮਣੀਕ ਫੁਲਵਾੜੀ ਅੰਗੁਣਾਂ ਦੇ ਉਦਿਆਨ (ਬਨ) ਵਿਚ ਬਦਲੀ, ਤਾਂ ਓਦੋਂ ਓਦੋਂ ਮਨੁੱਖਤਾ ਦੀ ਬਹੁੜੀ ਕਰਨ ਲਈ ਕਰਤਾਰ ਨੇ ਤੁੱਠ ਕੇ, ਕਿਸੇ ਨਿਵਾਜੇ-ਵਿਅਕਤੀ ਨੂੰ ਥਾਪੜਾ ਦੇ ਕੇ ਸੰਸਾਰ ਉਤੇ ਭੇਜਿਆ,

1. ਅਰਬਦ ਨਰਬਦ ਪੁੰਧੂਕਾਰਾ ॥ ਧਰਣ ਨ ਗਗਨਾ ਹੁਕਮੁ ਅਪਾਰਾ ॥

ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ, ਸੁਨ ਸਮਾਧਿ ਲਗਾਇਦਾ ॥੧॥

(ਮਾਤ੍ਰ ਮ: ੧, ਪੰਨਾ ੧੦੩੫)

2. ਜਬ ਉਦਕਰਖ ਕਰਾ ਕਰਤਾਰਾ ॥ ਪ੍ਰਜਾ ਧਰਤ ਤਬ ਦੇਹ ਅਪਾਰਾ ॥

(ਚੌਪਈ ਪ: ੧੦)

3. ਵੈਸਾਖੁ ਭਲਾ ਸਾਖਾ ਵੇਸ ਕਰੇ ॥

(ਤੁਖਾਰੀ ਮ: ੧, ਪੰਨਾ ੧੧੦੮)

4. ਜਬ ਆਕਰਖ ਕਰਤ ਹੋ ਕਬਹੂੰ ॥ ਤੁਮ ਮੈ ਮਿਲਤ ਦੇਹ ਧਰ ਸਭਹੂੰ ॥੧੩॥

(ਕਬਿਲੇ ਬਾਚ ਬੇਨਤੀ, ਚੌਪਈ ਪ: ੧੦)

ਜਿਸ ਨੇ ਪਿਆਰਾਂ ਤੇ ਉਪਕਾਰਾਂ ਦੀ ਛਹਿਬਰ ਲਾ ਕੇ, ਤੇ ਮਨੁੱਖ ਨੂੰ ਆਪੇ ਦੀ ਸੋਝੀ ਦੁਆ ਕੇ, ਉਸ ਦੀ ਮਨ-ਗੂਪੀ ਫੁਲਵਾੜੀ ਵਿਚ ਖੇਡੇ ਲਿਆਂਦੇ, ਜੀਵਨ-ਮਨੋਰਥ ਦੀਆਂ ਪੱਧਰਾਂ ਉਚਿਆਈਆਂ ਅਤੇ ਕਿਸੇ ਦਾ ਸੁਖ ਖੋਣ ਦੀ ਥਾਂ ਸੁਖ ਤੇ ਦਰਦ-ਵੰਡਾਉਣ ਵਿਚ 'ਘਣਾ ਅਨੰਦ' ਪ੍ਰਤੀਤ ਕਰਨ ਦਾ ਭੇਤ ਸਮਝਾਇਆ।

ਮਨੁੱਖੀ ਇਤਿਹਾਸ ਦੀ ਤੌਰ ਵਿੱਚ ਇਕ ਵੇਰ, ਇੱਕ ਸਮਾਂ ਅਜਿਹਾ ਵੀ ਆਇਆ, ਜਦ ਇਸ ਦਾ ਜੀਵਨ ਏਥੋਂ ਤਕ ਨਿੱਧਰ ਗਿਆ ਕਿ ਰਾਜੇ ਜੋ ਪਰਜਾ ਦੇ ਰਾਖੇ ਤੇ ਸੇਵਕ ਸਨ, 'ਸੀਹੀ ਵਾਂਗੀ ਮੂੰਖਾਰ ਹੋ ਗਏ ਤੇ 'ਮੁਕੱਦਮ' ਕੁੱਤਿਆਂ ਵਾਂਗ ਲੋਡੀ। 'ਵਾੜ ਹੀ ਖੇਤ ਨੂੰ ਖਾਣ ਲਗੀ। 'ਪਰਜਾ ਗਿਆਨ-ਹੀਨ ਹੋ ਦੂਜਿਆਂ ਦੇ ਹੱਕ ਉਤੇ ਛਾਪਾ ਮਾਰ 'ਮੁਰਦਾਰ' ਖਾਣ ਵਿਚ ਰੁੱਝ ਗਈ। 'ਸੱਚ ਦਾ ਕਾਲ ਪੈ ਗਿਆ; ਤੇ ਹਰ ਪਾਸੇ ਕੂੜ ਦੀ ਪ੍ਰਾਨਤਾ ਹੋ ਗਈ, ਅਤੇ 'ਨਿਆਂ-ਦਾਤੇ ਕਾਜੀ, ਵੱਛੀਆਂ ਲੈ ਕੇ ਹੱਕ-ਇਨਸਾਫ਼ ਦਾ ਖੂਨ ਕਰਨ ਲੱਗੇ। ਧਾਰਮਕ ਆਗੂਆਂ ਨੇ ਸੱਚ-ਧਰਮ ਦੀ 'ਇਕਾਈ' ਨੂੰ ਸਮਝਣ-ਸਮਝਾਉਣ ਦੀ ਥਾਂ, ਆਪਣੇ ਆਪਣੇ ਅਨੁਯਾਈਆਂ ਦੇ ਲਾਉ-ਲਸ਼ਕਰਾਂ ਸਮੇਤ ਖਹਿ ਖਹਿ ਮਰਨ-ਮਾਰਨ ਨੂੰ ਹੀ ਸਵਾਬ (ਪੁੰਨ) ਸਮਝ ਲਿਆ। ਗੱਲ ਕੀ, ਲੋਡ-ਲਹਿਰ ਦੀ ਤਿੱਖੀ ਮਾਰ ਹੇਠ ਆਈ ਮਨੁੱਖੀ-ਮਨਾਂ ਦੀ ਫੁਲਵਾੜੀ ਦਾ, ਕੋਈ ਵਿਰਲਾ ਬੂਟਾ ਹੀ ਹਰਿਆ ਦਿੱਸਣ ਲੱਗਾ। ਹਰ ਪਾਸੇ ਵਰਤ ਰਹੇ ਸਹਿਮ, ਸੋਗ, ਤ੍ਰਿਸ਼ਨਾ, ਹਉਮੈ ਅਤੇ ਲੁਟ-ਖਸੁਟ ਦੇ ਕਾਰਨ ਸੰਸਾਰ ਵਿਚ ਇਕ ਭਿਆਨਕ ਕੁਹਰਮ ਮੱਚ ਰਿਹਾ ਸੀ।

ਆਖਰ, ਪੀੜਤ ਲੋਕਾਈ ਦੀ ਪੁਕਾਰ ਪ੍ਰਭੂ ਪਿਤਾ ਦੇ ਦਰ ਪੁੱਜੀ। ਉਹ ਤੁੱਠਿਆ ਤੇ ਉਸ ਨੇ ਆਪਣੀ ਮੇਹਰ ਨੂੰ 'ਨਿਰੰਕਾਰੀ ਨਾਨਕ' ਦੇ ਰੂਪ ਵਿਚ ਮੂਰਤੀਮਾਨ ਕੀਤਾ, ਜਿਨ੍ਹਾਂ ਨੇ ਕੂੜ ਦੀ ਪਾਲ (ਕੰਧ) ਨੂੰ ਤੋੜ ਕੇ, ਸਚਿਆਰੇ ਬਣਣ ਹਿਤ, ਰਜਾ ਵਾਲੇ ਪ੍ਰਭੂ ਦੇ ਹੁਕਮ ਵਿਚ ਚੱਲਣ ਦੀ ਵਿਧੀ ਸਮਝਾਈ। ਸੱਚੀ ਟਕਸਾਲ ਵਿਚ ਮਨੁੱਖੀ-ਚਲਣ ਨੂੰ ਘਰਨ ਹਿਤ ਇਕ ਨਹੀਂ, ਸਗੋਂ ਨੋਂ ਜਾਮੇ ਬਦਲੇ।

ਇਕ ਉਅੰਕਾਰ ਦੇ ਆਸ਼ਕ ਤੇ ਉਪਾਸ਼ਕ, ਨਿਰੰਕਾਰੀ ਬਾਬੇ ਦਾ ਦਾਈਆ ਤੇ ਦਾਅਵਾ ਸੀ ਕਿ ਘਰ ਘਰ ਵਿਚ 'ਧਰਮਸਾਲ ਹੋਵੇਗੀ, ਜਿੱਥੇ ਸਦ ਵਸੋਵਾ' (ਵੈਸਾਖੀ, ਨੌ-ਰੋਜ਼, ਚਾਵੁਂ-ਮਲਾਰਾਂ ਦਾ ਦਿਨ) ਦੀਆਂ ਖੁਸ਼ੀਆਂ ਹੋਣਗੀਆਂ।

ਸਮਾਂ ਬੀਤਦਾ ਗਿਆ, ਵੈਸਾਖੀ ਆਉਂਦੀ ਤੇ ਜਾਂਦੀ ਰਹੀ। ਬਾਬੇ ਦੇ ਸਾਦਿਕ ਸਿੱਖਾਂ ਦੇ ਘਰ, ਧਰਮਸਾਲਾਂ ਵਿਚ ਬਦਲ ਗਏ, ਹਰੀ-ਕੀਰਤਨ ਦੀਆਂ ਧੁਨੀਆਂ ਉੱਠਣ 'ਤੇ ਗੂੰਜਾਂ ਪੈਣ ਲੱਗੀਆਂ, ਗਰੀਬ ਦਾ ਮੂੰਹ ਗੁਰੂ ਦੀ ਗੋਲਕ ਸਮਝਿਆ ਜਾਣ ਲੱਗਾ ਅਤੇ ਨਾਮ ਜਪਣ, ਧਰਮ ਦੀ ਕਿਰਤ ਦੇ ਨਾਲ ਨਾਲ ਵੰਡ ਕੇ ਛਕਣ ਦੀ ਮਰਯਾਦਾ ਪਰਪੱਕ ਹੁੰਦੀ ਗਈ।

1. ਰਾਜੇ ਸੀਹੀ ਮੁਕੱਦਮ ਕੁਤੇ॥ ਜਾਇ ਜਗਾਇਨ੍ਹੈ ਬੈਠੇ ਸੁਤੇ॥੨॥ (੨੨) (M: ੧, ਮਲਾਰ ਕੀ ਵਾਰ, ਪੰਨਾ ੧੨੯)
2. ਰਾਜੇ ਪਾਪ ਕਮਾਵਦੇ, ਉਲਟੀ ਵਾੜ ਖੇਤ ਕੇ ਖਾਈ॥ (ਭਾ: ਗੁ: ਵਾਰ ੧-੩੦)
3. ਅੰਧੀ ਰਸਤਿ ਗਿਆਨ ਵਿਹੁਟੀ, ਭਾਹਿ ਭਰੇ ਮੁਰਦਾਰੁ॥੨॥ (੧੧) (M: ੧, ਅਸਾ ਕੀ ਵਾਰ)
4. ਸਾਚ ਕਾਲੁ ਕੂੜੁ ਵਰਤਿਆ, ਕਾਲੁ ਕਾਲਖ ਬੇਤਾਲੁ॥੧॥ (੧੧) (M: ੧, ਅਸਾ ਕੀ ਵਾਰ)
5. ਕਾਜੀ ਹੋਏ ਰਿਸ਼ਵਤੀ ਵਢੀ ਲੈ ਕੇ ਹੱਕ ਗਵਾਈ॥ (ਭਾ: ਗੁ: ਵਾਰ ੧-੩੦)
6. ਘਰ ਘਰ ਅੰਦਰਿ ਧਰਮਸਾਲ, ਹੋਵੈ ਕੀਰਤਨੁ ਸਦਾ ਵਿਸ਼ੇਅ॥ (ਵਾਰ ੧-੨੨)

ਹਰੇਕ ਘਰ ਦਾ ਲੰਗਰ, ਗੁਰੂ ਕੇ ਲੰਗਰ ਵਿਚ ਬਦਲ ਗਿਆ। ਪਰੰਤੂ, ਅਜੇ ਉਹ ਅਨੋਖੀ, ਅਲੋਕਿਕ ਵੈਸਾਖੀ ਆਉਣੀ ਸੀ ਜਿਸ ਦੀ ਆਮਦ ਵਿਚ ਇੱਨਾ ਵੱਡਾ ਤ੍ਰੈਦਦ ਕੀਤਾ ਜਾ ਰਿਹਾ ਸੀ।

ਆਖਰ, ਮਨੁੱਖ ਦੇ ਸੁਭਾਗ ਨੂੰ ਉਹ ਅਲੋਕਿਕ ਵੈਸਾਖੀ ਆ ਗਈ, ਜਦ ਮਨੁੱਖ-ਆਚਰਨ ਦੇ ਓਸ ਮਹੱਲ ਦੀ ਸੰਪੂਰਨਤਾ ਹੋਣੀ ਸੀ, ਜਿਸ ਦੀ ਬੁਨਿਆਦ, ਅਰਜੀ ਨਾਨਕ ਨੇ ਰਾਵੀ ਦੇ ਬੋਲਿਆਂ, ਸੁਮੇਰ ਪਰਬਤ ਦੀਆਂ ਬਿਖਮ ਘਾਟੀਆਂ, ਅਰਥ ਦੇ ਮਾਰੂ-ਬਲਾਂ ਅਤੇ ਭਿਆਨਕ ਜੰਗਲਾਂ-ਬੀਆਬਾਨਾਂ ਵਿਚ ਧੁਰੋ-ਆਈ ਬਾਣੀ ਨੂੰ, ਕਿਸੇ ਵਜਦ ਤੇ ਵਿਸਮਾਦ ਵਿਚ ਅਜਿਹੇ ਅਰਜੀ ਗੀਤ ਗਾਉਂਦਿਆਂ ਗਾਉਂਦਿਆਂ ਰੱਖੀ ਸੀ—

(੧) ਹਰਿ ਬਿਨੁ ਜੀਉ ਜਲਿ ਬਲਿ ਜਾਉ ॥

ਮੈ ਆਪਣਾ ਗੁਰੂ ਪੁਛਿ ਦੇਖਿਆ, ਅਵਰੁ ਨਾਹੀ ਬਾਉ ॥੧॥ ਰਹਾਉ॥

(ਸਿਰੀਰਾਗ ਮ: ੧, ਪੰਨਾ ੧੪)

(੨) ਸਚਹੁ ਓਰੈ ਸਭੁ ਕੈ, ਉਪਰਿ ਸਭੁ ਆਚਾਰੁ ॥੫॥

(ਸਿਰੀਰਾਗ ਮ: ੧, ਪੰਨਾ ੬੨)

(੩) ਸੰਸਾਰੁ ਰੋਗੀ, ਨਾਮੁ ਦਾਰੁ, ਮੈਲੁ ਲਾਗੈ ਸਚ ਬਿਨਾ ॥

(ਧਨਾਸਰੀ ਮ: ੧ ਛੰਤ, ਪੰਨਾ ੬੯)

(੪) ਮਿਠੜੁ ਨੀਵੀ ਨਾਨਕਾ, ਗੁਣ ਚੰਗਿਆਈਆ ਤਤੁ ॥੧॥੧੪॥

(ਸਲੋਕ ਮ: ੧, ਅਸਾ ਕੀ ਵਾਰ, ਪੰਨਾ ੮੨੦)

(੫) ਹਰੁ ਪਰਾਇਆ ਨਾਨਕਾ, ਉਸੁ ਸੁਅਰੁ ਉਸੁ ਗਾਇ ॥੨॥੧॥

(ਮ: ੧, ਮਾਝ ਕੀ ਵਾਰ, ਪੰਨਾ ੧੪੧)

ਹਾਂ ਜੀ, ਜਿਸ ਦੀ ਆਮਦ ਲਈ ਬਾਬੇ ਨੇ ਪੰਜਵੇਂ ਤੇ ਨੌਵੇਂ ਜਾਪੇ ਵਿਚ ਅਦੱਤੀ ਸ਼ਹਾਦਤਾਂ ਦੇ ਜਾਮ ਪੀਤੇ ਅਤੇ ਫੇਰ, ਮੀਰੀ ਤੇ ਪੀਰੀ ਦੀਆਂ ਦੇ ਤਲਵਾਰਾਂ ਬੱਧੀਆਂ ਅਤੇ ਭਗਤੀ ਤੇ ਸਕਤੀ ਦਾ ਸੁਮੇਲ ਕੀਤਾ ਸੀ।

ਨਿਰੰਕਾਰੀ ਬਾਬੇ¹ ਦੀ 'ਓਹਾ' ਜੋਤਿ ਤੇ 'ਸਾਈ' ਜੁਗਤਿ ਵਿਚ ਵਿਚਰਨ ਵਾਲੇ ਸ੍ਰੀ ਦਸਮੇਸ਼ ਜੀ ਨੇ ਇਸ ਵਾਰੀ ਸੰਗਤਾਂ ਨੂੰ ਉਚੇਚੇ ਸੱਦੇ ਭੇਜੇ ਕਿ ਉਹ ਵੈਸਾਖੀ ਸਮੇਂ ਹੁਮ ਹੁਮਾ ਕੇ ਸ੍ਰੀ ਅਨੰਦਪੁਰ ਪੁੱਜਣ। ਸੋ, ਦੇਸ਼ ਭਰ ਚੌਂ ਹਜ਼ਾਰਾਂ ਗੁਰੂ ਕੇ ਸਿੱਖ ਲੰਮੇ ਪੈਂਡੇ ਝਾਗਦੇ, ਗੁਰੂ-ਦਰਸ਼ਨਾਂ ਲਈ ਪੁੱਜੇ। ਸ੍ਰੀ ਅਨੰਦਪੁਰ ਵਿਖੇ ਇਸ ਵਾਰੀ ਵਿਸ਼ੇਸ਼ ਉਤਸ਼ਾਹ, ਉਮਾਹ ਤੇ ਰੋਣਕ ਸੀ।

ਆਖਰ, ਸੰਮਤ ੧੭੫੬ ਦੀ ਵੈਸਾਖੀ ਦੇ ਪਾਵਨ ਦਿਨ ਦੀ ਉਹ ਸੁਭਾਗ ਘੜੀ ਆਈ, ਜਦ ਮਾਨਵਤਾ ਦੀ ਜਿੱਤ ਦੀ ਜੈ-ਜੈਕਾਰ ਹੋਣੀ ਸੀ; ਜਦ ਇਕ, ਦੋ, ਤਿੰਨ ਦੀਆਂ ਵੱਡਾਂ ਤੇ ਵਿਤਕਰਿਆਂ ਦੇ ਸਭ ਆਈਨ ਮਨਸ਼ਕ ਹੋਏ ਤੇ ਜੀਵਨ ਦੇ ਹਰ ਖੇਤਰ ਵਿਚ ਮਨੁੱਖੀ ਸਮਾਨਤਾ ਦਾ ਬੋਲ-ਬਾਲਾ ਹੋਣਾ ਸੀ; ਜਦ 'ਏਕ ਪਿਤਾ ਏਕਸ ਕੇ ਹਮ ਬਾਰਿਕ' ਦੇ ਹੱਕੀ

1. ਜੋਤਿ ਓਹਾ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ॥

(ਰਾਮਕਲੀ ਵਾਰ, ਸਤਾ ਬਲਵੰਡ, ਪੰਨਾ ੬੬੬)

ਨਾਅਰੇ ਤੇ ਦੈਵੀ ਸਾਂਝੀਵਾਲਤਾ ਨੇ ਸਿਖਰ ਛੂਹਣੀ ਸੀ; ਜਦੁ 'ਮਾਨਸ ਕੀ ਜਾਤ ਸਬੈ ਏਕੈ
ਪਹਿਚਾਨਬੇ' ਦਾ ਨਾਟਕ ਬੇਡਿਆ ਤੇ ਪਾਠ ਪੜ੍ਹਾਇਆ ਜਾਣਾ ਸੀ; ਜਦੁ ਪੂਰਨ ਮਨੁੱਖ
ਖਾਲਸੇ ਨੇ ਜ਼ਹੂਰ ਵਿਚ ਆਉਣਾ ਸੀ, ਗੁਰੂ ਨੇ ਚੇਲਿਆਂ ਤੋਂ ਦੀਖਸ਼ਤ ਹੋਣਾ ਸੀ ਅਤੇ
ਭਗਤੀ ਤੇ ਸ਼ਕਤੀ ਦਾ ਤੂੰਘਾ ਤੇ ਸਦੀਵੀ ਸੁਮੇਲ ਹੋਣਾ ਸੀ। ਇਨ੍ਹਾਂ ਦੈਵੀ ਕੀਮਤਾਂ ਤੋਂ
ਬਿਨਾਂ ਜੀਵਨ ਬੇਬਾ, ਅਧੂਰਾ ਤੇ ਉਲਾਰ ਸੀ।

ਲਓ, ਵੇਖੋ; ਹੁਣ, ਇਸ ਅਦੁੱਤੀ ਨਾਟਕ ਦੇ ਬੇਡਣਹਾਰ—ਕਲਗੀਆਂ ਤੇ ਬਾਜ਼ਾਂ ਵਾਲੇ
ਗੁਰਦੇਵ ਕਿਵੇਂ—੧੧ ਮਹੀਨੇ, ੧੧ ਦਿਨ ਤੇ ੧੧ ਘੜੀਆਂ ਏਕਾਂਤ, ਦੀਰਘ ਸੋਚ ਤੇ
ਵੈਰਾਗਮਈ ਅਵਸਥਾ ਵਿਚ ਵਿਚਰਣ ਉਪਰੰਤ, ਨੰਗੀ ਸ੍ਰੀ ਸਾਹਿਬ ਹੱਥ ਵਿਚ ਫੜੀ, ਕਿਵੇਂ
ਦਿਲਜੋਰ ਅਵਸਥਾ ਵਿਚ ਦੀਵਾਨ ਵਿਚ ਆਏ ਹਨ ਤੇ ਕਿਵੇਂ ਬੀਰ-ਰਸੀ ਤੇ ਕੜਕਵੀਂ
ਆਵਾਜ਼ ਵਿਚ ਸਿੱਖਾਂ ਤੋਂ ਸਿਰਾਂ ਦੀ ਮੰਗ ਕੀਤੀ ਹੈ, ਅਤੇ ਉਹ ਵੀ ਬਿਨਾਂ ਕੋਈ ਕਾਰਨ
ਦੱਸੇ। ਸਾਰੇ ਸੱਨਾਟਾ ਛਾ ਗਿਆ। ਸੰਗਤਾਂ ਹੱਕੀਆਂ-ਬੱਕੀਆਂ ਰਹਿ ਗਈਆਂ ਤੇ ਸੋਚਿਆ
ਕਿ ਪਹਿਲੇ ਸਤਿਗੁਰਾਂ ਤਾਂ ਕਦੀ ਅਜਿਹਾ ਬਿਖਮ ਪਰਚਾ ਨਹੀਂ ਸੀ ਪਾਇਆ। ਜਿਹੜੇ
ਸਿੱਖ, ਦਿਮਾਗੀ ਤੇਰ ਉਤੇ, ਜਿਤਨੇ ਵਧੇਰੇ ਸਿਆਣੇ ਸਨ, ਉਹ ਉਤਨੇ ਹੀ ਵਧੇਰੇ ਘਬਰਾਏ।
ਸ੍ਰੀ ਗੁਰੂ ਜੀ ਨੇ ਜਲਾਲ ਵਿਚ ਆ ਕੇ, ਫੇਰ ਦੋ ਵੇਰ, ਸਿਰ ਦੀ ਮੰਗ ਦੁਹਰਾਈ। ਆਖਰ,
ਲਾਹੌਰ ਦੇ ਭਾਈ ਦਯਾ ਰਾਮ ਜੀ (ਖੱਤਰੀ) ਨੇ ਗਲ ਵਿਚ ਪੱਲਾ ਪਾ ਕੇ ਜੋਦੜੀ ਕੀਤੀ,
'ਦਾਤਾ! ਇਹ ਸਿਰ ਤੇਰਾ ਹੈ, ਜਿਸ ਲੇਖੇ ਚਾਹੋ, ਲਾਵੈ ਤੇ ਸਫਲ ਕਰੋ।' ਗੁਰਦੇਵ ਉਸ
ਨੂੰ ਨਾਲ ਦੀ ਠੋਗੀ ਉਤੇ ਲਗੇ ਤੇਥੂ ਵਿਚ ਲੈ ਗਏ। ਕੋਤਕ ਵਰਤਾਇਆ ਤੇ ਫੇਰ ਲਹੂ-ਭਿੱਜੀ
ਤਲਵਾਰ ਹੱਥ ਵਿਚ ਲਈ ਆ ਕੜਕੇ ਤੇ ਕਿਹਾ ਕਿ ਇਕ ਹੋਰ ਸਿਰ ਦੀ ਲੋੜ ਹੈ। ਲਹੂ
ਨਾਲ ਭਿੱਜੀ ਤਲਵਾਰ ਨੇ ਰਹਿੰਦਾ-ਖੂੰਹਦਾ ਸੰਸਾ ਵੀ ਕੱਢ ਦਿੱਤਾ ਕਿ ਸ਼ਾਇਦ ਸਤਿਗੁਰੂ
ਜੀ ਦਾ ਭਾਵ ਸੱਚੀ-ਮੁੱਚੀ ਸਿਰ ਲੈਣ ਤੋਂ ਨਾ ਹੋਵੇ। ਸਤਿਗੁਰਾਂ ਦੀ ਇਸ ਦੂਜੀ ਲਲਕਾਰ
ਦੇ ਉੱਤਰ ਵਿਚ ਭਾਈ ਧਰਮ ਚੰਦ (ਜੱਟ), ਤੀਜੀ ਦੇ ਭਾਈ ਹਿੰਮਤ ਰਾਏ (ਕਹਾਰ), ਚੌਥੀ
ਦੇ ਭਾਈ ਮੁਹਕਮ ਚੰਦ (ਛੀਬੇ) ਅਤੇ ਪੰਜਵੀਂ ਦੇ ਭਾਈ ਸਾਹਿਬ ਚੰਦ (ਨਾਈ) ਨਿੱਤਰੇ।
ਸਤਿਗੁਰੂ ਜੀ ਦੇ, ਹਰ ਵਾਰ, ਲਹੂ-ਭਿੱਜੀ ਤਲਵਾਰ ਲੈ ਕੇ ਦੀਵਾਨ ਵਿਚ ਆਉਣ ਨੇ,
ਪ੍ਰਿਥਿਆ ਦੇ ਇਸ ਪਰਚੇ ਨੂੰ ਹਰ ਵਾਰੀ ਵਧੇਰੇ ਬਿਖਮ ਤੇ ਭਿਆਨਕ ਬਣਾ ਦਿੱਤਾ ਸੀ।
ਸੋ, ਹੁਣ ਤਕ, ਦਿਲ ਹਾਰ ਜਾਣ ਵਾਲੇ ਸਿਦਕੀਨਾਂ ਦੇ ਖਿਸਕਣ ਦੇ ਕਾਰਨ, ਦੀਵਾਨ
ਦੀ ਹਾਜ਼ਰੀ ਚੌਥੀ ਵਿਰਲੀ ਪੈ ਚੁੱਕੀ ਸੀ।

ਐਤਕੀਂ ਗੁਰਦੇਵ, ਪਹਿਲੇ ਵਾਂਗ ਸੀਘਰ ਹੀ ਹੋਰ ਸਿਰ ਮੰਗਣ ਲਈ, ਦੀਵਾਨ ਵਿਚ
ਨ ਪਰਤੇ; ਸਗੋਂ, ਕੁਝ ਸਮੇਂ ਉਪਰੰਤ ਜਦੁ ਪਧਾਰੇ ਤਾਂ ਸੋਹਣੇ ਬਸਤਰਾਂ-ਸ਼ਸਤਰਾਂ ਨਾਲ
ਸਜੇ, ਉਹ ਪੰਜ ਸਿੱਖ ਵੀ ਨਾਲ ਸਨ, ਜਿਨ੍ਹਾਂ ਨੇ ਬਿਨਾਂ ਕਿੰਤੂ ਕੀਤੇ ਜਾਂ ਇਹ ਪੁੱਛੇ ਦੇ
ਕਿ ਸਿਰ ਕਿਉਂ ਤੇ ਕਾਹਦੇ ਲਈ ਚਾਹੀਦੇ ਹਨ, ਸੀਸ ਭੇਟ ਕੀਤੇ ਸਨ, ਆਪਾ ਵਾਰਿਆ
ਸੀ। ਇਹ ਅਲੋਕਿਕ ਦ੍ਰਿਸ਼ ਵੇਖ, ਸਭ ਨੂੰ ਹੈਰਾਨੀ ਵੀ ਹੋਈ ਤੇ ਪਛਤਾਵਾ ਵੀ—ਜੂ
ਉਹ ਸਤਿਗੁਰੂ ਨੂੰ ਸਿਰ ਭੇਟ ਕਰਨ ਵਿਚ ਕਿਉਂ ਪਿੱਛੇ ਰਹਿ ਗਏ। ਘਬਰਾ ਤੇ ਡਰ ਦੇ ਮਾਰੇ
ਨੱਸੇ ਲੋਕ ਵੀ, ਜਿਵੇਂ ਜਿਵੇਂ ਉਨ੍ਹਾਂ ਨੇ ਇਹ ਨਵੀਂ ਸੋਅ ਸੁਣੀ, ਦੀਵਾਨ ਵਿਚ ਪਰਤ ਆਏ।

ਸਤਿਗੁਰੂ ਜੀ ਨੇ ਸਭ ਨੂੰ ਦਿਲਾਸਾ ਦਿਤਾ। ਖੰਡਾ, ਬਾਟਾ ਆਦਿ ਵਸਤਾਂ

ਮੰਗਵਾਈਆਂ। ਸ੍ਰੀ ਜਪੁਜੀ ਸਾਹਿਬ, ਜਾਪੁ ਸਾਹਿਬ ਆਦਿ 'ਪੰਜ ਬਾਣੀਆਂ ਦਾ ਪਾਠ ਕਰਦਿਆਂ, ਵਿਧੀ ਸੰਯੁਕਤ ਅੰਮ੍ਰਿਤ ਤਿਆਰ ਕੀਤਾ, ਪੰਜ ਪ੍ਰਵਾਨਿਆਂ ਨੂੰ ਛਕਾਇਆ ਤੇ ਹਰੇਕ ਦੇ ਨਾਮ ਪਿਛੇ ਸਿੰਘ ਪਦ ਲਾਉਣ ਉਪਰੰਤ, ਕੁਝ ਇਸ ਭਾਵ ਦੇ ਸ਼ਬਦਾਂ ਨਾਲ ਸੰਬੰਧਨ ਕੀਤਾ :

"ਅੱਜ ਤੋਂ ਤੁਹਾਡਾ ਗੁਰੂ ਘਰ ਵਿਚ ਨਵਾਂ ਜਨਮ ਹੋਇਆ ਹੈ। ਪਿਛਲੀਆਂ ਜਾਤਾਂ, ਗੋਤਾਂ ਆਦਿ ਦੇ ਸਭ ਵਿਤਕਰੇ ਖਤਮ ਹੋਏ ਹਨ। ਅੱਜ ਤੋਂ ਤੁਸੀਂ 'ਵਾਹਿਗੁਰੂ ਜੀ ਕਾ ਖਾਲਸਾ', ਮੇਰੇ ਪਿਆਰੇ ਤੇ ਭਾਈ ਭਾਈ ਹੋ ਰਿਹਾ ਹੈ। ਸਦਾ, ਇਕ ਅਕਾਲ ਦੀ ਟੇਕ ਰਖਣੀ ਤੇ ਉਸੇ ਦੀ ਜਾਗਦੀ ਜੋਤਿ ਨੂੰ ਜਪਣਾ, ਕਿਸੇ ਦੇਵੀ-ਦੇਵਤੇ, ਗੋਰ, ਮੜ੍ਹੀ, ਮੱਠ ਆਦਿ ਨੂੰ ਭੁੱਲ ਕੇ ਵੀ ਨਹੀਂ ਮੰਨਣਾ। ਹੁਣ ਤੋਂ ਤੁਸੀਂ 'ਮੇਰਾ 'ਖਾਸ ਰੂਪ ਖਾਲਸਾ' ਹੈ'। ਮੇਰੀ ਰਹਿਣੀ, ਮੇਰੇ ਕਰਨੀ, ਤੁਹਾਡੀ ਕਰਨੀ ਤੇ ਰਹਿਣੀ ਹੋਵੇਗੀ। ਗੁਰੂ ਸਦਾ ਅੰਗ ਸੰਗ ਹੋਵੇਗਾ; ਇਤਿਆਦਿ।"

"ਪ੍ਰੇਮ ਦੇ ਇਸ 'ਵਚਿੱਤਰ ਖੇਲ' ਵਿਚ ਇਕ ਹੋਰ ਅਤਿ ਅਲੋਕਿਕ ਝਾਕੀ ਓਦੋਂ ਵਾਪਰੀ ਜਦ ਅੰਮ੍ਰਿਤ-ਦਾਤਾ ਸ੍ਰੀ ਦਸਮੇਸ਼ ਜੀ ਨੇ ਗੋਡਿਆਂ ਪਰਨੇ ਹੋ, ਇਨ੍ਹਾਂ ਗੁਰੂ-ਰੂਪ ਹੋ ਚੁਕੇ ਪੰਜਾਂ ਪਿਆਰਿਆਂ ਅਗੇ, ਹੱਥ ਅੱਡ ਕੇ ਜਾਚਨਾ ਕੀਤੀ ਕਿ ਅੰਮ੍ਰਿਤ ਦੀ ਇਹ ਦਾਤਿ ਉਨ੍ਹਾਂ ਨੂੰ ਵੀ ਬਖਸ਼ੀ ਜਾਵੇ। ਸਤਿਗੁਰਾਂ ਦੇ ਇਸ ਅਦੂੱਤੀ ਕਰਤੱਵ ਨੇ ਸਭ ਦੇ ਨੇਤਰ ਸੱਜਲ ਕਰ ਦਿੱਤੇ। ਸਭ ਪ੍ਰੇਮ-ਮੁਗਾਧ ਹੋ ਗੁਰਦੇਵ ਦੇ ਚਰਨ-ਕੰਵਲਾਂ ਤੋਂ ਵਾਰਨੇ ਜਾਣ ਲਗੇ। ਕੌਣ ਬਿਆਨੇ, ਅਦੂੱਤੀ ਸਤਿਗੁਰੂ ਜੀ ਦੇ ਇਸ ਕਮਾਲ ਅਤੇ 'ਆਪੇ ਗੁਰ ਚੇਲਾ' ਹੋਣ ਦੇ ਲਾਸਾਨੀ ਫਲਸਫੇ ਤੇ ਪ੍ਰੀਤ-ਗੀਤ ਨੂੰ! ਭਾਈ ਨੰਦ ਲਾਲ ਜੀ ਨੇ ਸ਼ਾਇਦ ਕੁਝ ਅਜਿਹੇ ਦ੍ਰਿਸ਼ਾਂ ਤੋਂ ਹੀ ਪ੍ਰਭਾਵਤ ਹੋ; ਇਹ ਸ਼ੇਅਰ ਰਚੇ ਸਨ :

(ੳ) ਤਾਲਬੋ ਮਤਲੁਬ ਗੁਰ ਗੋਬਿੰਦ ਸਿੰਘ ।'

(ਅ) ਸਾਜਦੇ ਮਸਜੂਦ ਗੁਰ ਗੋਬਿੰਦ ਸਿੰਘ ।'

(ੴ) ਦਿਲਿ ਆਸਕ ਬਅੰਦਰ ਫੁਰਸਤੇ, ਮਾਸੂਕ ਮੇਂ ਗਰਦਦ ।

ਸਰਾ ਪਾ ਜਾਂ ਬਵਦ, ਹਰ ਕਸ, ਕਿ ਬਾ ਜਾਨਾਨਾ ਮੇਂ ਸਾਜਦ ।" (ਗਜਲ ੨੧)

1. ਪੁਰਾਤਨ ਇਤਿਹਾਸ ਵਿੱਚ ਇਹਨਾਂ ਬਾਣੀਆਂ ਦੀ ਗਿਣਤੀ ਵਧ ਘੱਟ ਤੇ ਵੱਧ ਵੱਧ ਹੈ। ਕਿਤੇ ਵੀ ਵਰਤਮਾਨ ਪੰਜਾਂ ਬਾਣੀਆਂ ਦੇ ਪੜ੍ਹੇ ਜਾਣ ਦਾ ਜ਼ਿਕਰ ਨਹੀਂ। ਸੇ, ਪੰਥਕ ਯਕਜਹਿਤੀ ਦਾ ਤਕਾਜ਼ਾ ਹੈ ਕਿ ਥੋਮਟੀ ਕਮੇਟੀ ਵੱਲੋਂ ਪ੍ਰਵਾਇਤ ਬਾਣੀਆਂ ਦਾ ਹੀ ਪਾਠ ਕੀਤਾ ਜਾਵੇ।
2. ਜਾਗਰ ਜੋਤਿ ਜਪੈ ਨਿਸ ਬਾਸੂਰ, ਏਕ ਬਿਨਾ ਮਨ ਨੈਕ ਨ ਆਨੈ॥
ਪੂਰਨ ਪ੍ਰੇਮ ਪ੍ਰਤੀਤ ਸਜੈ, ਬੁਤ ਗੋਰ ਮੜੀ ਮਟ ਭੂਲ ਨ ਮਾਨੈ॥
ਤੀਰਬ ਦਾਨ ਦਯਾ ਤਪ ਸੰਜਮ, ਏਕ ਬਿਨਾ ਨਹਿ ਏਕ ਪਛਾਨੈ॥
3. ਬਾਲਸਾ ਮੇਰੇ ਰੂਪ ਹੈ ਖਾਸ ॥ ਬਾਲਸੇ ਮੈਂ ਹਉਂ ਕਰਉਂ ਨਿਵਾਸ ॥ (ਸ੍ਰੀ ਦਸਮੇਸ਼ ਜੀ)
4. ਉਲਟਾ ਖੇਲ ਪਿਰਮ ਦਾ, ਪੈਰਾਂ ਉਪਰਿ ਸੀਸੂ ਨਿਵਾਇਆ ॥ (ਭਾਈ ਗੁਰਦਾਸ, ਵਾਰ ੧, ਪੰਨਾ ੨੩)
5. ਗੁਰਦੇਵ ਆਪ ਚਾਹੁਣ ਵਾਲੇ ਵੀ ਹਨ ਤੇ ਆਪੇ ਚਾਹੇ ਜਾਣ ਵਾਲੇ ਵੀ।
6. ਆਪ ਸਿਜਦਾ ਕਰਨ ਵਾਲੇ ਅਤੇ ਸਭ ਤੋਂ ਸਿਜਦਾ ਲੈਣ ਵਾਲੇ ਹਨ।
7. ਆਸ਼ਿਕ (ਪ੍ਰੇਮੀ) ਦਾ ਦਿਲ ਥੋੜੇ ਸਮੇਂ ਬਾਅਦ ਮਾਸੂਕ ਹੋ ਜਾਂਦਾ ਹੈ। ਜਿਹੜੇ ਪਿਆਰੇ ਨਾਲ ਪ੍ਰੇਮ ਕਰਦੇ ਹਨ ਉਹ ਸਿਰ ਤੋਂ ਪੈਰਾਂ ਤਕ ਉਸੇ ਦਾ ਰੂਪ ਹੋ ਜਾਂਦੇ ਹਨ।

(੮) ਆਖੂਫਤਾਇ ਆਨੇਮ ਕਿ ਆਖੂਫਤਾਇ ਮਾਸਤ ।

ਮਾ ਬਾਹ ਨ ਦਾਨੇਮ, ਗਦਾ ਰਾ ਨ ਬਨਾਸੇਮ ।

(ਗਜਲ ੫੮)

ਦਿਸੇ ਤਰ੍ਹਾਂ ਸੀ ਅਨੰਦਪੁਰ ਦੀ ਪਾਵਨ ਧਰਤੀ ਉਤੇ ਸੰਮਤ ੧੭੫੯ ਦੀ ਵੈਸਾਖੀ ਦੇ ਦਿਨ ਮਨੁੱਖ ਦੇ ਇਤਿਹਾਸ ਵਿਚ ਉਹ ਇਨਕਲਾਬ ਆਇਆ ਜੋ ਸੁਰਜ ਦੀ ਅੱਖ ਨੇ ਨਾ ਕਦੀ ਪਹਿਲੇ ਵੇਖਿਆ ਸੀ ਅਤੇ ਨਾ ਹੀ ਸ਼ਾਇਦ ਕਦੇ ਫੇਰ ਵੇਖੇ । ਪ੍ਰੇਮ ਦੀ ਇਸ ਅਲੋਕਿਕ ਖੇਡ ਦਾ ਭੇਤ ਓਦੋਂ ਖੁਲ੍ਹਿਆ ਜਦ ਗੁਰੂ ਜੀ ਦੇ ਇਕ ਇਕ ਸਿੰਘ ਨੇ ਸਵਾ ਸਵਾ ਲੱਖ ਨਾਲ ਟਾਕਰਾ ਕੀਤਾ । ਚਮਕੇਰ ਦੀ ਕੱਚੀ ਗੜ੍ਹੀ ਵਿਚ ਚਾਲੀ ਭੁੱਖੇ ਭਾਣੇ ਸਿੰਘਾਂ ਨੇ ਦਸ ਲੱਖ ਨਾਲ ਸਫਲ ਜੁਧ ਕੀਤਾ ।² ਸੀ ਕਲਰੀਧਰ ਜੀ ਦੀ ਇਹ ਕਰਾਮਾਤ ਓਦੋਂ ਪ੍ਰਚੰਡ ਹੋ ਚਮਕੀ ਜਦ ਸਿੰਘਾਂ, ਸਿੰਘਣੀਆਂ ਤੇ ਭੁਜੰਗੀਆਂ ਨੇ ਥੋਪਰੀਆਂ ਲੁਹਾ ਲਈਆਂ, ਬੰਦ ਬੰਦ ਕਟਵਾ ਲਏ, ਚਰਖੜੀਆਂ ਉਤੇ ਤੂੰਬਾ ਤੂੰਬਾ ਉਡਣਾ ਪਰਵਾਨ ਕਰ ਲਿਆ, ਬੱਚਿਆਂ ਨੂੰ ਟੁਕੜੇ ਕਰਵਾ ਕੇ ਝੋਲੀਆਂ ਵਿਚ ਪੁਆਇਆ, ਪੂਰਨ ਦੇ ਪਰ ਪਰਵਾਨਿਆਂ ਨੇ ਖਿੜੇ ਮੱਥੇ ਸ਼ਹਾਦਤ ਦੇ ਜਾਮ ਪੀਤੇ, ਪਰੰਤੂ ੧੭੫੯ ਦੀ ਇਤਿਹਾਸਕ ਵੈਸਾਖੀ ਵਾਲੇ ਪਾਵਨ ਦਿਵਸ ਪ੍ਰਾਪਤ ਕੀਤੇ ਸਿੱਖੀ ਸਿਦਕ ਨੂੰ ਕੈਸਾਂ ਸਵਾਸਾਂ ਨਾਲ ਨਿਭਾਇਆ । ਸਾਰੇ ਸਿੱਖ-ਇਤਿਹਾਸ ਵਿਚ ਇਕ ਵੀ ਘਟਨਾ ਅਜਿਹੀ ਨਹੀਂ ਮਿਲਦੀ ਜਦ ਕਿਸੇ ਵੀ ਗੁਰੂ ਦੇ ਸਿੰਘ ਦਾ ਸਿਦਕ ਡੋਲਿਆ ਹੋਵੇ ।

ਸਿੱਖੀ ਦੇ ਬਿੱਛ ਨੂੰ ਸਿਦਕ ਦੇ ਲੱਗੇ ਫਲ ਦੇ ਸਿੱਖਰ ਦਾ ਇਕ ਅਲੋਕਿਕ ਦ੍ਰਿਸ਼ ਓਦੋਂ ਨਜ਼ਰਿੰ ਆਉਂਦਾ ਤੇ ਅੱਖਾਂ ਨੂੰ ਚੁੰਧਿਆਉਂਦਾ ਹੈ ਜਦ ਬਾਬਾ ਬੰਦਾ ਸਿੰਘ ਬਹਾਦਰ ਜੀ ਨਾਲ ਗ੍ਰਿਫਤਾਰ ਕੀਤੇ ਗਏ ਸਤ ਸੌ ਤੋਂ ਵਧੀਕ ਸਿੰਘਾਂ ਦੇ, ਸੋ ਸੋ ਦੇ ਜਥੇ ਨੂੰ ਦਿੱਲੀ ਵਿਖੇ ਰੋਜ਼ ਕਤਲ ਕੀਤਾ ਜਾਂਦਾ ਸੀ । ਜਦ ਕਾਜ਼ੀ ਹਰੇਕ ਸਿੰਘ ਨੂੰ ਇਸਲਾਮ ਜਾਂ ਮੌਤ 'ਚੋਂ ਇੱਕ ਨੂੰ ਚੁਣਨ ਦੀ ਪੇਸ਼ਕਸ਼ ਕਰਦਾ ਤਾਂ ਕੀ ਮਜਾਲ ਜੋ ਤਸੀਹਾਂ ਨਾਲ ਵਾਲ ਵਾਲ ਵਿੰਨ੍ਹੇ, ਕਿਸੇ ਇੱਕ ਵੀ ਸਿੰਘ ਦੇ ਸਿਦਕ ਵਿਚ ਕਿਸੇ ਪਰਕਾਰ ਦੀ ਲਗਾਜ਼ਸ (ਕਮਜ਼ੋਰੀ) ਆਈ ਹੋਵੇ । ਇਸ ਬਾਰੇ ਇਤਿਹਾਸਕਾਰ ਖਾਡੀ ਖਾਨ ਦੀ ਗਵਾਹੀ ਨੇ ਤਾਂ 'ਸਿੱਖੀ ਸਿਦਕ' ਨੂੰ ਉਹ ਉਜਾਗਰ ਕੀਤਾ ਹੈ ਕਿ ਵਰਤਮਾਨ ਜੁਗ ਦੇ ਸਿੱਖ ਗੱਭਰੂਆਂ ਦੀ ਸਿੱਖ ਰਹਿਤ ਮਰਯਾਦਾ ਵਿਚ ਪਰਪੱਕ ਨਾ ਰਹਿਣ ਦੀ ਅਰੁਚੀ ਨਾ-ਕੇਵਲ ਲੱਜਾ ਦਾ ਹੀ ਕਾਰਨ ਹੈ, ਸਗੋਂ ਨਾ-ਖਿਮਾ ਕੀਤੀ ਜਾਣ ਵਾਲੀ ਅਵੱਗਿਆਂ ਤੇ ਸਿੱਖਾਂ ਜਿਹੀ ਸਿਰਮੌਰ ਕੌਮ ਉਤੇ ਇਕ ਬਦ-ਨੁਮਾ ਧੱਬਾ ਵੀ । ਉਹ ਲਿਖਦਾ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨਾਲ ਜੋ ਸਿੱਖ ਗ੍ਰਿਫਤਾਰ ਕੀਤੇ ਗਏ ਉਨ੍ਹਾਂ ਵਿਚ ਛੋਟੀ ਉਮਰ ਦਾ ਇਕ ਨਾਬਾਲਗ ਬੱਚਾ ਵੀ ਸੀ । ਇਸ ਬੱਚੇ ਦੀ ਬੁੱਢੀ ਮਾਂ ਨੇ ਕਿਸੇ ਤਰ੍ਹਾਂ ਦਿੱਲੀ ਪੁੱਜ ਕੇ ਅਤੇ ਦੀਵਾਨ ਰਤਨਚੰਦ ਰਾਹੀਂ, ਇਹ ਕਹਿ ਕੇ ਕਿ ਉਸ ਦਾ ਨਾਬਾਲਗ ਬੱਚਾ ਸਿੱਖ ਨਹੀਂ, ਜਿਵੇਂ ਕਿਵੇਂ, ਉਸ ਦੀ ਰਿਹਾਈ ਦਾ ਸ਼ਾਹੀ ਪਰਵਾਨਾ ਹਾਸਲ ਕਰ ਲਿਆ । ਜਿਸ ਦਿਨ ਤੇ ਜਿਸ ਸਮੇਂ ਉਹ ਬੀਰ ਬੱਚਾ ਕਤਲ ਹੋਣ ਲਈ ਅੱਗੇ ਵਹਿਆ, ਉਸ ਦੀ ਮਾਤਾ ਭੀੜ ਨੂੰ ਚੀਰਦੀ ਅੱਗੇ ਆਈ ਤੇ ਸੰਬੰਧਤ ਅਧਿਕਾਰੀ ਨੂੰ ਉਸ ਦੀ ਰਿਹਾਈ ਲਈ ਪ੍ਰਾਪਤ ਕੀਤਾ ਪਰਵਾਨਾ ਇਹ ਆਖ ਕੇ ਪੇਸ਼ ਕੀਤਾ ਕਿ ਉਸ ਦਾ ਬੱਚਾ

1. ਅਸੀਂ ਓਹਦੇ ਮਤਵਾਲੇ ਹਾਂ ਜੋ ਸਾਡੇ ਲਈ ਪੰਜਾਨ (ਮਤਵਾਲਾ) ਹੈ। ਪ੍ਰੇਮ ਦੀ ਇਸ ਖੇਡ ਵਿਚ ਨਾ ਕਿਸੇ ਨੂੰ ਬਾਦਬਾਹ ਜਾਣਦੇ ਹਾਂ, ਨਾ ਹੀ ਮੰਗਤਾ । (ਦੋਹੀ ਪਾਸੀਂ ਪ੍ਰੇਮ ਦੀ ਇਕੋ ਜਿਹੀ ਖਿੱਚ ਤੇ ਬੇਕਰਾਰੀ ਮੌਜ਼ਾਂ ਮਾਰਦੀ ਹੈ ।)

2. ਗੁਰਿਸਨਾ ਚਿ ਕਾਰੇ ਕੁਨਦ ਚਹਲ ਨਰ ॥ ਕਿ ਬਰ ਓ ਬਰਾਇਦ ਦਹਲਕ ਬੇਖਬਰ ॥ (ਜਫਰਨਾਮਾ)

ਸਿੱਖ ਨਹੀਂ, ਐਵੇਂ ਗਲਤੀ ਨਾਲ ਸਿੱਖਾਂ ਵਿਚ ਫੜਿਆ ਗਿਆ ਹੈ। ਮਮਤਾ ਦੀ ਮਾਰੀ ਮਾਤਾ ਦੀ ਇਸ ਲਿਲਕੜੀ ਉਤੇ ਜਦ ਮੁਫ਼ਤੀ ਨੇ ਉਸ ਬੱਚੇ ਦੀ ਰਿਹਾਈ ਦਾ ਹੁਕਮ ਦੇ ਦਿੱਤਾ ਤਾਂ ਸ੍ਰੀ ਕਲਗੀਧਰ ਦੀ ਸਿੱਖੀ ਤੇ ਸਿਦਕ ਨੂੰ ਰਹਿੰਦੀ ਦੁਨੀਆ ਤਕ ਚਾਰ ਚੰਦ ਲਾਉਣ ਵਾਲਾ ਉਹ ਬਹਾਦਰ ਬੱਚਾ ਅੱਗੋਂ ਬੜੇ ਹੋਂ ਤੇ ਜਲਾਲ ਵਿਚ ਪੁਕਾਰ ਉਠਿਆ :

ਮਾਦਰਮ ਦਰੋਗ ਮੇਂ ਗੋਇਦ। ਮਨ, ਬਦਿੱਲੋ ਜਾਨ, ਅਜ ਮੋਅਤਕਿਦਾਂ।
ਵਡਿਦਾਕਾਨਿ, ਜਾਂ ਨਿਸਾਰਿ ਮੁਰਸ਼ਦਿ ਖੁਦਮ। ਮਰਾ ਜੂਦ ਬਾ ਰਫੀਕਾਨਿ ਮਨ ਰਸਾਨੇਦ।

(ਖਾਫੀ ਭਾਨ)

[ਭਾਵਾਰਥ—ਮੇਰੀ ਮਾਂ ਝੂਠ ਬੋਲਦੀ ਹੈ (ਕਿ ਮੈਂ ਸਿੱਖ ਨਹੀਂ ਹਾਂ)। ਮੈਂ, (ਸ੍ਰੀ ਗੁਰੂ ਗੋਬਿੰਦ ਸਿੰਘ ਉਤੇ) ਈਮਾਨ ਰਖਣ ਵਾਲਿਆਂ ਅਤੇ ਆਪਣੇ ਮੁਰਸ਼ਦ (ਗੁਰੂ) ਤੋਂ ਜਿੰਦ ਵਾਰਨ ਵਾਲਿਆਂ ਵਿੱਚੋਂ ਹੀ ਇੱਕ ਹਾਂ। (ਇਸ ਲਈ) ਮੈਨੂੰ ਛੇਤੀ ਮੇਰੇ (ਸ਼ਹੀਦ ਹੋ ਚੁਕੇ) ਸਾਬੀਆਂ ਪਾਸ ਪਹੁੰਚਾ ਦਿਓ।]

ਕਿਉਂ ਜੀ, ਕੀ ਇਹ ਸਿੱਖੀ ਸਿਦਕ ਤੇ ਸਤਿਗੁਰਾਂ ਲਈ ਪ੍ਰੀਤ ਤੇ ਪ੍ਰਤੀਤ, ੧੨੫੯ ਦੀ, ਵੈਸਾਖੀ ਵਾਲੇ ਦਿਨ ਬਖਸ਼ੇ ਅੰਮ੍ਰਿਤ ਦੀ ਅਦੁੱਤੀ ਕਰਾਮਾਤ ਨਹੀਂ ? ਕੀ ਜੇ 'ਗੁਰੂ ਕੇ ਸਿੰਘਾਂ' ਨੂੰ ਆਪਣੇ ਅੰਮ੍ਰਿਤ-ਦਾਤੇ ਤੇ ਸਰਬਸ਼-ਦਾਨੀ ਸਤਿਗੁਰ ਉਤੇ ਨਾਜ਼ ਹੈ ਤਾਂ ਸ੍ਰੀ ਸਤਿਗੁਰ ਨੂੰ ਆਪਣੇ ਅਜਿਹੇ ਦੂਲੇ, ਸ਼ਹੀਦ ਸਿੰਘਾਂ ਉਤੇ ਘਟ ਮਾਣ ਹੈ ? ਗੁਰੂ ਤੇ ਸਿੱਖ ਦੀ ਇਸ ਦੁਵੱਲੀ, ਸਮਾਨ ਪ੍ਰੀਤ-ਖਿਚ ਨੂੰ ਵੇਖ ਕੇ ਹੀ ਭਾਈ ਗੁਰਦਾਸ ਜੀ (ਦੂਜੇ) ਬੇਸਾਖਤਾ ਪੁਕਾਰ ਉਠੇ ਸਨ :

ਵਾਹੁ ਵਾਹੁ ਗੋਬਿੰਦ ਸਿੰਘ, ਆਪੇ ਗੁਰ ਚੇਲਾ। ਅਤੇ ਏਸੇ ਲਈ ਇਨ੍ਹਾਂ ਸਤਰਾਂ ਦੇ ਲੇਖਕ ਨੇ ਪੂਰੇ ਸਤਿਕਾਰ ਤੇ ਮਾਣ ਨਾਲ ਇਹ ਦਾਅਵਾ ਕੀਤਾ ਹੈ ਕਿ ਮਨੁੱਖ ਦੇ ਇਤਿਹਾਸ ਵਿਚ ਸੰਮਤ ੧੨੫੯ ਦੀ ਪਵਿੱਤਰ ਵੈਸਾਖੀ ਅਦੁੱਤੀ ਤੇ ਅਲੋਕਿਕ ਹੈ। ਏਸ ਦਿਨ ਇਸ ਪੂਰਨ ਮਨੁੱਖ-ਖਾਲਸੇ ਦੀ ਸਿਰਜਨਾ ਹੋਈ ਸੀ, ਜਿਸ ਦੇ ਦੈਵੀ ਕਰਤੱਵ—ਸੇਵਾ, ਸਿਮਰਨ ਤੇ ਕੁਰਬਾਨੀ—ਉਤੇ ਮਾਨਵਤਾ, ਸਦਾ ਸਦਾ ਜਿੰਨਾ ਵੀ ਨਾਜ਼ ਕਰੇ, ਬੜਾ ਹੈ।

ਅੱਜ ਦੇ ਸੁਭਾਗੇ ਦਿਨ ਮੇਰੀ ਗੁਰੂ-ਰੂਪ ਖਾਲਸੇ ਨੂੰ ਸਨਿਮਰ ਚੇਤਾਵਨੀ ਹੈ ਕਿ :
ਗੋਬਿੰਦ ਗੁਰੂ ਕਾ ਖਾਲਸਾ ਤੂ, ਹੈ ਬਾਹੀਂ ਕੀ ਪਰਵਾਜ਼ ਤੇਰੀ।
ਹੱਕ-ਪਰਚਮ ਜੋ ਗੁਰੂ ਨਾਨਕ ਕਾ, ਤੁਝੇ ਕਸਮ ਹੈ ਵਿਸ਼ਵ ਕੁਲਾਨੇ ਕੀ।

(ਹਰਿਭਜਨ ਸਿੰਘ)

ਨੋਟ—ਅਫਸੋਸ ਹੈ ਕਿ ਅਸੀਂ 'ਬੰਡੇ ਦੇ ਅੰਮ੍ਰਿਤ' ਦੀ ਅਸਲੀ ਕਰਾਮਾਤ ਨੂੰ ਵਿਸਾਰ ਕੇ ਅੱਜ-ਕੱਲ੍ਹ ਇਸ ਬੇਸੂਦ ਬਹਿਸ ਵਿਚ ਉਲੜ ਰਹੇ ਹਾਂ ਕਿ ਕਲਗੀਆਂ ਵਾਲੇ ਪਾਤਸ਼ਾਹ ਨੇ ਬੰਦੇ ਝਟਕਾਏ ਕਿ ਬੱਕਰੇ ? ਯਾਦ ਰੱਖੋ ਸਚੇ ਪਾਤਸ਼ਾਹ ਦਾ ਪ੍ਰੀਖਿਆ ਲਈ ਰੱਚਿਆ ਇਹ ਇਕ ਮਹਾਨ ਤੇ ਗੁਹਜ ਨਾਟਕ ਸੀ। ਜੋ ਕੁਝ ਤੇਬੂ ਦੇ ਪਰਦੇ ਵਿੱਚ ਹੋਇਆ, ਉਹ ਪਰਦੇ ਦੀ ਗੱਲ ਹੀ ਰਹਿਣੀ ਉੱਚਿਤ ਹੈ। ਇਤਿਹਾਸ ਇਕ ਗੱਲ ਦੀ ਸ਼ਾਹਦੀ ਭਰਦਾ ਹੈ ਅਤੇ ਜਜ਼ਬਾਤ ਦੂਜੇ ਪਾਸੇ ਦੀ ਗੱਲ ਕਰਦਾ ਹੈ। ਗੱਲ ਸਿੱਖਾਂ ਦੇ ਸਿਦਕ ਪਰਖਣ ਦੀ ਹੈ ਅਤੇ ਉਹ ਇਸ ਪਰਚੇ ਵਿਚ ਸੋ ਫੀ ਸਦੀ ਸਫਲ ਹੋਏ। ਸੋ, ਅੰਬ ਖਾਵੋ, ਐਵੇਂ ਰੁਖ ਗਿਣਨ ਦੇ ਵਾਦ-ਵਿਵਾਦ ਵਿੱਚ ਨਾ ਉਲੜੋ।

ਸੀ ਰਾਮੇਸਾ ਦੀ ਜੀ ਮੁਹਰ ਤੋਂ ਅਵਤੋਲੀ ਥੋੜ੍ਹੀ ਥੋੜ੍ਹੀ: ਕਿਸੇ ਸੱਭਿਆਚਾਰੀ ਪ੍ਰਕਾਸ਼ ਨੂੰ ਮਿ

‘ਖਾਲਸਾ’

ਵਾਹਿਗੁਰੂ ਅਕਾਲ ਪੁਰਖ ਸਤਿ ਹੈ, ਸੰਪੂਰਨ ਹੈ, ਸਰਬਗ ਹੈ; ਪਰੰਤੂ ਉਸ ਦੀ ਅੰਸ਼-ਜੀਵ-ਉਸ 'ਕੁਲ' ਦੀ ਇਕ ਜੁੜ, ਅੰਸ਼ ਹੋਣ ਦੇ ਨਾਤੇ ਅਪੂਰਨ ਹੈ, ਅਲਪੱਗ ਹੈ। ਜਿਵੇਂ ਬੂਦ ਸਾਗਰ ਵਿਚ ਅਤੇ ਸੂਰਜ ਦੀ ਕਿਰਨ ਸੂਰਜ ਵਿਚ ਸਮਾ ਕੇ ਜੁੜ ਤੋਂ ਕੁਲ ਦਾ ਰੂਪ ਧਾਰਨ ਲਈ ਸਦਾ ਪਰਬਲ ਇੱਛਾ ਤੇ ਤੀਬਰ ਉਮਾਹ ਰਖਦੀ ਹੈ, ਤਿਵੇਂ ਹੀ ਜੀਵ-ਆਤਮਾ ਦੀ, ਆਪਣੇ ਅਸਲੇ ਜਾਂ ਕੌਂਦਰ ਵਿੱਚ ਸਮਾ ਕੇ ਪਰਮਾਤਮਾ ਹੋ ਨਿਭੜਨ ਦੀ ਚਾਹ ਇੱਕ ਸੁਭਾਵਕ ਤੇ ਅਜ਼ਲੀ ਲੋਚਾ ਹੈ। ਪਰੰਤੂ, ਸਿਰਜਣਹਾਰ ਦਾਤਾਰ ਦੀ ਰਚਨਾ ਅਜਿਹੀ ਵਚਿੱਤਰ ਹੈ ਕਿ ਇਨਸਾਨ, ਮਾਇਆ-ਕਾਮ, ਕ੍ਰੋਧ, ਲੋਭ, ਮੋਹ, ਹੰਕਾਰ, ਈਰਖਾ, ਦਵੈਖ, ਚੁਗਲੀ, ਨਿੰਦਾ, ਬਖੀਲੀ ਅਤੇ ਹਉਮੈ ਦੇ ਦੀਰਘ ਰੋਗਾਂ ਵਿਚ ਗ੍ਰਸਿਆ ਸੱਤ, ਸੰਤੋਖ, ਸਬਰ, ਸਿਦਕ ਅਤੇ ਪਰਮਾਰਥ ਵਰਗੇ ਸਦ ਗੁਣ, ਜੋ ਇਸ ਨੂੰ ਅਪੂਰਨਤਾ, ਅਸੰਤੋਸ਼, ਬੇਚੈਨੀ ਤੇ ਅੰਧਕਾਰ ਦੇ ਖੱਡਿਆਂ ਵਿਚੋਂ ਕਢ ਕੇ, ਅਨੰਦ-ਭਰਪੂਰ ਪੂਰਨਤਾ ਵਾਲੀ ਥਿਰ ਅਵਸਥਾ ਵਿਚ ਲੈ ਜਾਣ ਦੇ ਜਾਮਨ ਹਨ, ਦੀ ਹੋਦ ਤੋਂ ਹੀ ਮਨਕਰ ਤੇ ਨਾਬਹਰ ਹੋ ਬਹਿੰਦਾ ਹੈ।

ਮਨੁੱਖ ਨੂੰ ਅੰਪਕਾਰ ਦੀ ਇਸ ਦੁਖੀ ਤੇ ਦੀਨ ਦਸ਼ਾ ਤੋਂ ਉਭਾਰਨ ਲਈ, ਪੀੜਤ ਲੋਕਾਈ ਦੀ ਪ੍ਰਕਾਰ ਜਦ ਜਦ ਧੁਰ ਦਰਗਾਹ ਪੁੱਜਦੀ ਹੈ ਤਾਂ ਇਸ ਬਚਿੱਤਰ ਖੇਡ ਦਾ ਖੇਡਣਹਾਰ, ਤੁੱਠ ਕੇ, ਕਿਸੇ ਐਸੀ ਰੱਬੀ ਰੰਗ ਭਿੱਜੀ ਆਤਮਾ ਦੇ ਪ੍ਰਕਾਸ਼ ਦੀ ਲੋੜ ਅਨੁਭਵ ਕਰਦਾ ਹੈ ਜੋ ਪਿਆਰ, ਸ਼ੀਲ, ਸੰਜਮ, ਸੰਤੋਖ, ਸੇਵਾ, ਸਬਰ, ਪਰ-ਸੁਆਰਥ ਆਦਿ ਦੈਵੀ ਗੁਣਾਂ ਦਾ ਅਨੁੱਕ ਸੋਮਾ ਹੁੰਦਾ ਹੋਇਆ ਸਮੱਸਤ ਸੰਸਾਰ ਨੂੰ ਇਕ-ਸਮਾਨ, ਇਹ ਸੇਧ ਦਿੰਦਾ ਹੈ ਕਿ ਛਿੰਨ ਭਰ ਦਾ ਪ੍ਰਭੂ-ਪਾਇਣ ਜੀਵਨ, ਮਾਇਆ ਦੇ ਅਲਪ ਸੁਖਾਂ-ਭਰੇ ਦੀਰਘ ਜੀਵਨ ਨਾਲੋਂ ਉਚੇਰਾ ਹੈ। ਅਨੰਦ (ਸਦੀਵੀ ਸੁਖ) ਦੀ ਪ੍ਰਾਪਤੀ ਹੋਰਨਾਂ ਨੂੰ ਸੁਖ ਦੇਣ ਵਿਚ ਹੈ, ਦੂਜਿਆਂ ਦਾ ਸੁਖ ਖੋਹ ਕੇ ਆਪ ਸੁਖੀ ਹੋਣ ਦੇ ਜਤਨਾਂ ਵਿਚ ਨਹੀਂ, 'ਆਪਣੇ ਦਿਲ-ਸੌਮੇ ਵਿਚੋਂ ਪਿਆਰ ਦੀ ਇਕ ਨਿੱਕੀ ਜਿਹੀ ਆਡ ਵਗਾਓ, ਪਿਆਰਾਂ ਦੀ ਠਾਠਾਂ ਮਾਰਦੀ ਨਦੀ ਤੁਹਾਡੇ ਦਿਲ ਵਲ ਵਾਹੋ-ਦਾਹੀ ਵੱਗ ਕੇ, ਉਸ ਨੂੰ ਕਈ ਗੁਣਾ ਭਰਪੂਰ ਕਰ ਦੇਵੇਗੀ, ਮਹਾਨ ਮੌਤ ਮਰਨ ਲਈ ਜੀਵੇ ਤੇ ਸਦੀਵੀ ਜੀਵਨ ਦੀ ਪ੍ਰਾਪਤੀ ਲਈ ਮਰਨਾ ਸਿੱਖੋ।

1. Give love and love to your heart will flow,
A strength in your utmost need;
Have faith, and a score of men
Will show their faith in your word and deed.

ਪੰਜ ਕੁ ਸੌ ਸਾਲ ਹੋਏ, 'ਪਾਪ ਗ੍ਰਾਸੀ ਪ੍ਰਿਬਵੀ' ਨੇ ਜਦ ਦਾਤਾਰ ਪ੍ਰਭੂ ਦੇ ਦਰ ਪ੍ਰਕਾਰ ਕੀਤੀ ਤਾਂ ਉਸ ਨੇ ਤੁੱਠ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਜਗਤ-ਕਲਿਆਣ ਲਈ ਧਰਤੀ ਉਤੇ ਪਠਾਇਆ। ਮਨੁੱਖ ਨੂੰ ਉਡਾਰਨ, ਸਰਬ-ਗੁਣ ਸੰਪੰਨ ਕਰਨ, ਸੰਤ-ਸਿਧਾਹੀ ਦੇ ਰੂਪ ਵਿਚ ਪਲਟਣ ਅਤੇ ਅੰਤ ਨੂੰ ਹਰ ਪ੍ਰਕਾਰ ਦੇ ਭਰਮ ਤੇ ਭੇਖ ਤੋਂ ਨਿਆਰਾ ਰਹਿ ਕੇ ਗੁਰੂ ਜੀ ਦਾ ਖਾਸ ਰੂਪ 'ਖਾਲਸਾ' ਹੋ ਕੇ ਪੂਰਨ ਮਨੁੱਖ ਵਿਚ ਪਰਗਟ ਕਰਨ ਦੀ ਇਹ ਜਦੋ-ਜਹਿਦ ਕੁਝ ਸਦੀਆਂ ਜਾਰੀ ਰਹੀ। ਆਖਰ ਦਸਵੇਂ ਨਾਨਕ—ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ— ੨੩੦ ਸਾਲ ਦੇ ਲੰਮੇ ਸਮੇਂ ਉਪਰੰਤ, ਖੰਡੇ ਦੀ ਪਾਹੁਲ ਪਾਨ ਕਰਾ ਕੇ ਮਨੁੱਖ ਦੀ ਅਪੂਰਨਤਾ ਨੂੰ ਪੁਰਨਤਾ ਵਿਚ ਬਦਲ ਕੇ ਨਵਾਂ ਜਨਮ ਦਿਤਾ। ਜਾਤ, ਕੁਲ, ਬਹਾਦਰੀ ਅਤੇ ਨਸਲ ਦੇ ਵਿਤਕਰਿਆਂ ਦਾ ਸਦਾ ਲਈ ਅਭਾਵ ਕਰ ਕੇ, ਗੁਰੂ ਗ੍ਰਾਹ ਜਨਮੇ ਮਨੁੱਖ ਨੂੰ 'ਖਾਲਸੇ' ਦੀ ਮਹਾਨ, ਅਮਰ ਤੇ ਦੈਵੀ ਪਦਵੀ ਬਖਸ਼ੀ।

ਪਰਮਾਤਮਾ ਅਜਾਤ ਹੈ, ਅਪਾਤ ਹੈ, ਨਿਰਭਉ ਹੈ, ਨਿਰਵੈਰ ਹੈ। ਉਸ ਦੀ ਮੌਜ ਵਿਚ ਪ੍ਰਭੂ-ਨਿਵਾਜੇ ਸੁਤ ਸ੍ਰੀ ਕਲਗੀਧਰ ਜੀ ਰਾਹੀਂ ਪ੍ਰਗਟਿਆ ਖਾਲਸਾ ਵੀ ਜਾਤ-ਪਾਤ, ਭੈ ਅਤੇ ਵੈਰ ਰਹਿਤ ਹੈ। ਉਹ ਆਪਣੇ ਪ੍ਰਭੂ ਪਿਤਾ ਸਮਾਨ, ਸਾਰੀ ਮਖਲੂਕ ਦਾ ਹੈ; ਅਤੇ ਸਾਰੀ ਮਖਲੂਕ ਉਸ ਦੀ ਹੈ। ਅਜਿਹੇ, ਮਨੁੱਖਤਾ ਦੇ ਆਦਰਸ਼ ਤੇ ਅਦੁੱਤੀ 'ਖਾਲਸੇ' ਅਤੇ ਉਸ ਦੀ ਰਹਿਤ ਨੂੰ ਸ੍ਰੀ ਦਸ਼ਮੇਸ਼ ਜੀ ਨੇ ਆਪ ਤੇ ਅਨ-ਲਿਖਾਰੀਆਂ ਨੇ ਇਉਂ ਨਿਰੂਪਨ ਕੀਤਾ ਹੈ:

ਵਹ ਪ੍ਰਗਟਿਓ ਪੁਰਖ ਭਗਵਾਂਤ ਰੂਪ, ਗੁਰ ਗੋਬਿੰਦ ਪੁਰਾ ॥
ਤਥਾ— ਵਾਹੁ ਵਾਹੁ ਗੋਬਿੰਦ ਸਿੰਘ, ਆਪੇ ਗੁਰੂ ਚੇਲਾ ॥ (ਕਵਿ ਭਾਈ ਗੁਰਦਾਸ, ਦੂਜਾ)

੧. (ਉ) ਖਾਲਸਾ ਕੇਵਲ ਇਕ ਅਕਾਲ ਦਾ ਉਪਾਸਕ ਹੈ

ਜਾਗਤ ਜੋਤਿ ਜਪੈ ਨਿਸ ਬਾਸੁਰ, ਏਕ ਬਿਨਾ ਮਨ ਨੈਕ ਨ ਆਨੈ ॥

ਪੁਰਨ ਪੇਮ ਪ੍ਰਤੀਤ ਸਜੈ, ਬੁਤ ਗੌਰ ਮੜੀ ਮਟ ਭੁਲ ਨ ਮਾਨੈ ॥

ਤੀਰਥ ਦਾਨ ਦਯਾ ਤਪ ਸੰਜਮ, ਏਕ ਬਿਨਾ ਨਹਿ ਏਕ ਪਛਾਨੈ ॥

ਪੁਰਨ ਜੋਤਿ ਜਗੈ ਘਟ ਮੈ, ਤਬ ਖਾਲਸਾ ਤਾਹਿ ਨਖਾਲਸ ਜਾਨੈ ॥

(ਅ) ਖਾਲਸੇ ਦੀ ਮਹਿਮਾ, ਪਦਵੀ ਤੇ ਗੁਰੂ-ਨਿਮ੍ਰਤਾ

ਜੁ ਯ ਜਿਤੇ ਇਨ ਹੀ ਕੇ ਪ੍ਰਸਾਦਿ,

ਇਨ ਹੀ ਕੇ ਪ੍ਰਸਾਦਿ ਸੁ ਦਾਨ ਕਰੇ ॥

ਅਧ ਓਘ ਟਰੈ ਇਨ ਹੀ ਕੇ ਪ੍ਰਸਾਦਿ,

ਇਨ ਹੀ ਕੀ ਕ੍ਰਿਪਾ ਫੁਨ ਧਾਮ ਭਰੇ ॥

ਇਨ ਹੀ ਕੇ ਪ੍ਰਸਾਦਿ ਸੁਬਿਦਿਆ ਲਈ,

ਇਨ ਹੀ ਕੀ ਕ੍ਰਿਪਾ ਸਭ ਸੜ ਮਰੇ ॥

ਇਨ ਹੀ ਕੀ ਕ੍ਰਿਪਾ ਕੇ ਸਜੇ ਹਮ ਹੈਂ,

ਨਹੀਂ ਮੈ ਸੈ ਗਰੀਬ ਕਰੋਰ ਪਰੇ ॥

(੯) ਸੇਵ ਕਰੀ ਇਨ ਹੀ ਕੀ ਭਾਵਤ,
ਅੰਤ ਕੀ ਸੇਵ ਸੁਹਾਤ ਨ ਜੀ ਕੋ ॥
ਦਾਨ ਦਯੇ ਇਨ ਹੀ ਕੀ ਭਲੋ,
ਅਉਰ ਆਨ ਕੋ ਦਾਨ ਨ ਲਾਗਤ ਨੀਕੋ ॥
ਆਗੈ ਫਲੈ ਇਨ ਹੀ ਕੋ ਦਯੇ,
ਜਗ ਮੈ ਜਸੁ, ਅਉਰ ਦਯੇ ਸਤ ਫੀਕੋ ॥
ਮੈ ਗ੍ਰਹਿ ਪੈ ਤਨ ਤੇ, ਮਨ ਤੇ,
ਸਿਰ ਲਉ ਧਨ ਹੈ ਸਤ ਹੀ ਇਨ ਹੀ ਕੋ ॥

(ਸ੍ਰੀ ਗੁਰੂ ਗੋਬਿੰਦ ਸਿੰਘ ਜੀ)

੨. ਖਾਲਸਾ ਇਨ੍ਹਾਂ ਦਸਾਂ ਗੁਣਾਂ ਦਾ ਧਾਰਨੀ ਹੋਵੇ

ਦਇਆ, ਦਾਨ, ਛਾਂਤ, ਬਨਾਨ, ਸੀਲ, ਸੁਚ, ਸਤ ਸੁਭਾਖਨ।
ਸਾਧਨ ਸਿਧ, ਸੁਰ, ਭਗਤ ਮਾਨ। ਦਸ ਗ੍ਰਾਹੀ ਆਸਤ ਪ੍ਰਮਾਨ।

੩. ਖਾਲਸਾ ਇਨ੍ਹਾਂ ਦਸਾਂ ਔਗੁਣਾਂ ਦਾ ਤਿਆਰੀ ਹੋਵੇ

ਤਿਆਰੀ ਦਸ ਵਿਰੋਧ ਸਾਧਨ ਹਿੰਸਾ,
ਹੰਕਾਰ, ਆਲਸ, ਕਿਰਪਨ ਅਪ੍ਰਮਾਨ।
ਕਠੋਰਤਾ, ਜਵਤਾ, ਕੁਚੀਲਤਾ ਅਸਉਚ,
ਕਲਮਾ ਸੁ ਅਭਗਤ ਮਾਨ।

੪. ਖਾਲਸਾ, ਸਤਿਗੁਰੂ ਦਾ ਆਪਣਾ ਖਾਸ ਰੂਪ ਹੈ

ਖਾਲਸਾ ਮੇਰੋ ਰੂਪ ਹੈ ਖਾਸ ॥ ਖਾਲਸੇ ਮਹਿ ਹਉ ਕਰਉ ਨਿਵਾਸ ॥
ਖਾਲਸਾ ਮੇਰੋ ਮੁਖ ਹੈ ਅੰਗਾ ॥ ਖਾਲਸੇ ਕੇ ਹਉ ਬਸਤ ਸਦ ਸੰਗਾ ॥
ਖਾਲਸਾ ਮੇਰੋ ਇਸਟ ਸੁਹਿਰਦ ॥ ਖਾਲਸਾ ਮੇਰੋ ਕਹੀਅਤ ਬਿਰਦ ॥
ਖਾਲਸਾ ਮੇਰੋ ਪਖਛ ਅਰ ਪਾਦ ॥ ਖਾਲਸਾ ਮੇਰੋ ਸੁਖ ਅਹਿਲਾਦ ॥
ਖਾਲਸਾ ਮੇਰੋ ਮਿਤ੍ਰ ਸਖਾਈ ॥ ਖਾਲਸਾ ਮਾਤ ਪਿਤਾ ਸੁਖਦਾਈ ॥
ਖਾਲਸਾ ਮੇਰੀ ਸੋਡ ਅਰ ਸੀਲ ॥ ਖਾਲਸਾ ਬੰਧ ਸਖਾ ਸਦ ਭੀਲ ॥
ਖਾਲਸਾ ਮੇਰੀ ਜਾਤ ਅਰ ਪਤ ॥ ਖਾਲਸਾ ਸੌ ਮੌ ਕੋ ਉਤਪਤ ॥
ਖਾਲਸਾ ਮੇਰੋ ਭਵਨ ਭੰਡਾਰ ॥ ਖਾਲਸੇ ਕਰ ਮੇਰੋ ਸਤਕਾਰ ॥
ਖਾਲਸਾ ਮੇਰੋ ਸੂਜਨ ਪ੍ਰਵਾਰ ॥ ਖਾਲਸਾ ਮੇਰੋ ਕਰਤ ਉਧਾਰ ॥
ਖਾਲਸਾ ਮੇਰੋ ਪਿੰਡ ਪਰਾਨ ॥ ਖਾਲਸਾ ਮੇਰੀ ਜਾਨ ਕੀ ਜਾਨ ॥
ਮਾਨ ਮਰੱਤ ਮੇਰੋ ਖਾਲਸਾ ਸਹੀ ॥ ਖਾਲਸਾ ਮੇਰੋ ਸੁਆਰਥ ਕਹੀ ॥
ਖਾਲਸਾ ਮੇਰੋ ਕਰੇ ਨਿਰਵਾਹ ॥ ਖਾਲਸਾ ਮੇਰੋ ਦੇਹ ਅਰੁ ਸਾਹ ॥
ਖਾਲਸਾ ਮੇਰੋ ਧਰਮ ਅਰੁ ਕਰਮ ॥ ਖਾਲਸਾ ਮੇਰੋ ਭੇਦ ਨਿਜ ਮਰਮ ॥
ਖਾਲਸਾ ਮੇਰੋ ਸਤਗੁਰ ਪੂਰਾ ॥ ਖਾਲਸਾ ਮੇਰੋ ਸਜਣ ਸੁਰਾ ॥
ਖਾਲਸਾ ਮੇਰੋ ਬੁਧਿ ਅਰੁ ਗਿਆਨ ॥ ਖਾਲਸਾ ਕਾ ਹਉ ਧਰੋ ਧਿਆਨ ॥

ਉਪਮਾ ਖਾਲਸਾ ਜਾਤ ਨ ਕਹੀ ॥ ਜਿਹਵਾ ਏਕ ਪਾਰ ਨਹੀ ਲਹੀ ॥
 ਸੇਸ ਰਸਨ ਸਾਰਸ ਸੀ ਬੁਧ ॥ ਤਦਪਿ ਨ ਉਪਮਾ ਬਰਨਤ ਸੁਧ ॥
 ਯਾ ਮੈ ਰੰਚ ਨ ਮਿਥਿਆ ਭਾਖੀ ॥ ਪਾਰਬ੍ਰਹਮੁ ਗੁਰ ਨਾਨਕ ਸਾਖੀ ॥
 ਰੈਮ ਰੈਮ ਰਸਨਾ ਜੇ ਪਾਵੈਂ ॥ ਤਦਪਿ ਖਾਲਸਾ ਜਸੁ ਤਹਿ ਗਾਵੈਂ ॥
 ਹਉ ਖਾਲਸੇ ਕੋ ਖਾਲਸਾ ਮੇਰੋ ॥ ਓਤ ਪੱਤ ਸਾਗਰ ਬੁਦੇਰੋ ॥

.....
 ਖਾਲਸਾ ਅਕਾਲ ਪੁਰਖ ਕੀ ਫੌਜ ॥
 ਪ੍ਰਗਟਿਓ ਖਾਲਸਾ ਪ੍ਰਮਾਤਮ ਕੀ ਮੌਜ ॥

.....
 ਗਿਰੰਬਾਣੀ ਅਰ ਸਹਿਬੀ ਤਨ ਮਨ ਪਿੰਡ ਪਰਾਨ ॥
 ਪ੍ਰਸਾਦਿ ਖਾਲਸੇ ਕਰ ਮਿਲਿਓ, ਦਾਨ ਮਾਨ ਸਨਮਾਨ ॥
 ਕ੍ਰਿਪਾਵੰਤ ਖਾਲਸ ਸੰਗਲ, ਤਿਹ ਪ੍ਰਸਾਦਿ ਭਇਓ ਗਉਰ ॥
 ਮੈ ਸੇ ਰੰਕ ਅਨਾਥ ਜਗ, ਭਟਕਤ ਫਿਰਤ ਕਰੋਜ ॥.....
 ਜਜਨ ਭਜਨ ਮਮ ਖਾਲਸਾ, ਖਾਲਸਾ ਪੂਜਬੇ ਜੋਗ ॥
 ਦਾਸ ਗੋਬਿੰਦ ਛਤਰ ਖਾਲਸਾ, ਦਰਸ ਪਰਸ ਮਿਟੇ ਸੋਗ ॥
 ਤਥਾ— ਖਾਲਸਾ ਖਾਸ ਕਹਾਵੈ ਸੋਈ ॥ ਜਾ ਕੇ ਹਿਰਦੇ ਭਰਮ ਨ ਹੋਈ ॥
 ਭਰਮ ਭੇਖ ਤੇ ਰਹੇ ਨਿਆਰਾ ॥ ਸੋ ਖਾਲਸਾ ਸਤਿਗੁਰੂ ਹਮਾਰਾ ॥

(ਸਰਬ ਲੋਹ ਗ੍ਰੰਥ)

ਪ. (ੴ) ਖਾਲਸਾ, ਬਾਬਾ ਸੁਮੇਰ ਸਿੰਘ ਦੇ ਰਹਿਤਨਾਮੇ ਅਨੁਸਾਰ

ਆਤਮ ਰਸ ਜਿ ਜਾਨਹੀ, ਸੋ ਹੈ ਖਾਲਸਾ ਦੇਵ ।
 ਪ੍ਰਭ ਮੈ, ਮੈ ਮੈ, ਤਾਸ ਮੈ, ਰੰਚਕ ਨਾਹਨ ਭੇਵ ।

(ਅ) ਪਰੰਤੂ, ਐਸੇ ਪੂਜਜ ਖਾਲਸੇ ਦੀ ਪਦਵੀ ਕਿਸ ਨੂੰ ਪ੍ਰਾਪਤ ਹੈ

ਗੁਰੂ ਗ੍ਰੰਥ ਬਾਣੀ ਵਿਖੇ, ਵਿਖਮ ਬੁਧਿ ਨਹ ਜਾਸ ।
 ਆਦਿ ਅੰਤ ਮੈ ਏਕ ਸਮ, ਸੋਇ ਖਾਲਸਾ ਖਾਸ ॥
 ਚਾਰ ਵਰਣ ਕੇ ਸਿਖ ਮੈਂ, ਸਮਤਾ ਸੁਮਤ ਪ੍ਰਕਾਸ ।
 ਸਿੰਘ ਸੁਮੇਰ ਅਕਾਲ ਪ੍ਰਿਯ, ਸੋਇ ਖਾਲਸਾ ਖਾਸ ॥
 ਕਛ ਕੇਸ ਕ੍ਰਿਪਾਨ ਪ੍ਰਿਯ, ਕੰਘਾ ਕੜਾ ਸਦੀਵ ।
 ਜੋ ਧਾਰਤ, ਟਾਰਤ ਨਹੀ, ਸੋ ਖਾਲਸਾ ਦਈਵ ॥
 ਗੁਰਬਾਣੀ ਬਿਨ, ਪ੍ਰੀਤ ਕੀ ਰੀਤ, ਨ ਰੁਚੀਐ ਅੰਰ ।
 ਸਿੰਘ ਸੁਮੇਰ ਅਕਾਲ ਪ੍ਰਿਯ, ਸੋ ਖਾਲਸਾ ਮੇਰ ॥
 ਏਖਤ ਹੀ ਜਾ ਕੇ ਸਦਾ, ਦੂਰਜਨ ਚਿਤ ਭੈ ਹੋਇ ।
 ਸਿੰਘ ਸੁਮੇਰ ਅਕਾਲ ਪ੍ਰਿਯ, ਕਹੀਏ ਖਾਲਸਾ ਸੋਇ ॥
 ਸਤਿਨਾਮ ਸ੍ਰੀ ਵਾਹਿਗੁਰੂ, ਜਾ ਕੇ ਸਦ ਰਿਦ ਮਾਹਿ ।

ਸਿੰਘ ਸੁਮੇਰ ਅਕਾਲ ਪਿਯ, ਕਹੀਏ ਖਾਲਸਾ ਤਾਹਿ॥
ਦੇਖਨ ਮੇਂ ਬਾਂਕੇ ਲਗੈ, ਕਾ ਕੋ ਚਿਤ ਨ ਦੁਖਾਇ।
ਸਿੰਘ ਸੁਮੇਰ ਅਕਾਲ ਪਿਯ, ਸੋ ਖਾਲਸਾ ਕਹਾਇ॥

੬. ਖਾਲਸਾ—ਗੁਰ ਪ੍ਰਤਾਪ ਸੁਰਯ ਅਨੁਸਾਰ

(ੳ) ਖਾਲਸਾ ਗੁਰੂ ਹੈ, ਗੁਰੂ ਖਾਲਸਾ ਕਰੂੰ ਮੈਂ ਅਬ,
ਜੈਸੇ ਗੁਰੂ ਨਾਨਕ ਜੀ ਅੰਗਦ ਕੇ ਕੀਨਿਓ।
ਬੰਕ ਨ ਕਰੀਜੇ, ਸਾਵਧਾਨ ਹੋਇ ਦੀਜੇ,
ਅਬ ਅੰਮ੍ਰਿਤ ਛਕਾਵੈ, ਜੈਸੇ ਤੁਮ ਲੀਨਿਓ।
ਕਾਲ ਹੁੰਦੇ ਕੇ ਕਾਲ, ਅਸਿਕੇਤ ਤੇ ਅਕਾਲ ਪ੍ਰਭੂ,
ਦੀਰਘ ਕ੍ਰਿਪਾਲ ਹੁੰਦੇ ਹੋਵਾਂ ਹਮੇਂ ਦੀਨਿਓ।
ਬਾਪਨ ਧਰਮ ਕੋ, ਉਬਾਪਨ ਭਰਮ ਕੋ,
ਕੁਕਰਮਨ ਕੋ ਖਾਪਨ, ਸਿਮਰ ਨਾਮ ਚੀਨਿਓ।

(ਅ) ਸਿੰਘ ਸੁ ਗਤ ਪੰਚ ਜੋ ਮਿਲਹਿ। ਮਮ ਸੂਰੂਪ ਸੋ ਦੇਖਹੁ ਭਲਹਿ।
ਮਨੋ ਕਾਮਨਾ ਤਿਨ ਤੇ ਪ੍ਰਾਪਤ। ਬ਼ਰਧਾ ਧਰੇ ਚਿੰਤ ਦੁਖ ਖਾਪਤ।
ਸਿਖ ਪੰਚਨ ਮੇ ਮੇਰੋ ਵਾਸਾ। ਪੂਰਨ ਕਰੋ, ਧਰਹੁ ਜਿਹ ਆਸਾ।
ਗੁਰੂ ਖਾਲਸਾ, ਖਾਲਸਾ ਗੁਰੂ। ਅਬ ਤੇ ਹੋਇ ਐਸੀ ਬਿਧ ਸੁਰੂ।
ਆਪਨੀ ਜੇਤ ਖਾਲਸੇ ਵਿਖੈ। ਹਮ ਨੇ ਧਰੀ ਜੋ ਕਲਜੁਗ ਵਿਖੈ॥

(ਭਾ: ਸੰਤੋਖ ਸਿੰਘ)

੭. ਖਾਲਸਾ—ਰਹਿਤਨਾਮਾ ਭਾਈ ਦੇਸਾ ਸਿੰਘ ਜੀ ਅਨੁਸਾਰ

ਪ੍ਰਥਮ ਰਹਿਤ ਯਹਿ ਜਾਨ, ਖੰਡੇ ਕੀ ਪਾਹੁਲ ਛਕੇ।
ਸੋਇ ਸਿੰਘ ਪ੍ਰਣਾਨ, ਅਵਰ ਨ ਪਾਹੁਲ ਜੋ ਲਏ।.....
ਵਾਹਗੁਰੂ ਨਿਤ ਬਚਨ ਉਚਾਰੇ। ਵਾਹਗੁਰੂ ਕੋ ਹਿਰਦੇ ਧਾਰੇ।
ਆਗੇ ਆਵਤ ਸਿੰਘ ਜੁ ਪਾਵੈ। ਵਾਹਗੁਰੂ ਕੀ ਫਤਹ ਬੁਲਾਵੈ।
ਪਰ-ਬੇਟੀ ਕੋ ਬੇਟੀ ਜਾਨੈ। ਪਰ-ਇਸਤ੍ਰੀ ਕੋ ਮਾਤ ਬਖਾਨੈ।
ਆਪਨੀ ਇਸਤ੍ਰੀ ਸੋ ਰਤ ਹੋਈ। ਰਹਤਵਾਨ ਗੁਰ ਕਾ ਸਿੰਘ ਸੋਈ।
ਨਮੁ ਸੁਭਾਵ ਨ ਕਬਹੂੰ ਤਜਾਰੈ। ਦੁਰਜਨ ਦੇਖ ਦੂਰ ਤੇ ਭਾਰੈ।.....
ਧਨ, ਕੀਰਤਿ, ਸੁਖਰਾਜ, ਬਡਾਈ। ਪੁਵਤੀ, ਸੁਤ, ਵਿਦਿਆ, ਬਹੁਭਾਈ।
ਏ ਸਭ ਦਾਤ ਗੁਰੂ ਕੀ ਜਾਨੈ। ਤਾਂਤੇ ਨਹਿ ਅਭਾਨਹਿ ਠਾਨੈ।.....
ਜਗਤ ਮਾਹਿ ਹੈ, ਪੰਥ ਸੁ ਜੇਤੇ। ਕਰੇ ਨਿੰਦ ਨਹਿ ਕਬਹੂੰ ਤੇਤੇ।.....
ਜੇ ਕੋਈ ਸਿੰਘ ਪੁਜਾਰੀ ਅਹੈ। ਸੋ ਭੀ ਪੁਜਾ ਬਹੁਤ ਨ ਗਹੈ।
ਤਨ ਨਿਰਬਾਹ ਮਾੜ੍ਹ ਸੋ ਲੇਵੈ। ਅਧਿਕ ਹੋਯ ਤੇ ਜਹਿੰ ਕਹਿੰ ਦੇਵੈ।
ਰਹਿਤਵਾਨ ਜਗ ਸਿੰਘ ਜੁ ਕੋਈ। ਗੁਰੂ ਕੇ ਲੋਕ ਬਸੇਰੇ ਤੇਈ।
ਰਹਿਣੀ ਰਹੇ ਸੋਈ ਸਿਖ ਮੇਰਾ। ਓਹ ਠਾਕੁਰ ਮੈਂ ਉਸ ਕਾ ਚੇਰਾ।

ਰਹਿਤ ਬਿਨਾ ਨਹਿ ਸਿਖ ਕਹਾਵੈ। ਰਹਿਤ ਬਿਨਾ ਦਰ ਚੋਟਾਂ ਖਾਵੈ।
ਰਹਿਤ ਬਿਨਾ ਸੁਖ ਕਬਹੂੰ ਨ ਲਹੈ। ਤਾਂ ਤੇ ਰਹਿਤ ਸੁ ਦ੍ਰਿੜ ਕਰ ਗਹੈ।

੮. ਖਾਲਸਾ—ਭਾਈ ਨੰਦ ਲਾਲ ਦੀਆਂ ਨਜ਼ਰਾਂ ਵਿਚ

ਕਰੇ ਬਚਨ ਜੋ ਪਾਲੈ ਨਾਹੀ। ਗੋਬਿੰਦ ਸਿੰਘ ਤਿਸ ਠੌਰ ਨਾ ਆਹੀ।
ਖਾਲਸਾ ਸੋਇ ਜੁ ਨਿੰਦਾ ਤਿਆਗੇ। ਖਾਲਸਾ ਸੋਇ ਲੜੇ ਹੈ ਆਗੇ।
ਖਾਲਸਾ ਸੋ ਪਰਦ੍ਰਿਸ਼ਟ ਤਿਆਗੇ। ਖਾਲਸਾ ਸੋਇ ਨਾਮ ਰਤ ਲਾਗੇ।
ਖਾਲਸਾ ਸੋਇ ਗੁਰੂ ਹਿਤ ਲਾਵੈ। ਖਾਲਸਾ ਸੋਇ ਸਾਰ ਮੁਹਿ ਖਾਵੈ।
ਖਾਲਸਾ ਸੋ ਨਿਰਪਨ ਕੌ ਪਾਲੈ। ਖਾਲਸਾ ਸੋਇ ਦੁਬਟ ਕੌ ਗਾਲੈ।
ਖਲਕ ਖਾਲਿਕ ਕੀ ਜਾਣ ਕੈ, ਖਲਕ ਦੁਖਾਵੈ ਨਾਹਿ।
ਖਲਕ ਦੁਖੈ ਨੰਦ ਲਾਲ ਜੀ, ਖਾਲਕ ਕੈਪੇ ਤਾਹਿ।

੯. ਖਾਲਸਾ—ਰਹਿਤ ਨਾਮਾ ਭਾਈ ਚੌਪਾ ਸਿੰਘ ਅਨੁਸਾਰ

- (ੳ) ਗੁਰੂ ਕਾ ਸਿਖ ਸ਼ਰਾਬ ਕਬੀ ਨ ਪੀਵੈ।
- (ਅ) ਗੁਰੂ ਕਾ ਸਿਖ ਗਰੀਬ ਕੀ ਰਸਨਾ ਕੋ ਗੁਰੂ ਕੀ ਗੋਲਕ ਜਾਣੇ।
- (ਇ) ਚੌਰੀ ਜਾਰੀ ਨ ਕਰੇ।
- (ਸ) ਜੂਆ ਨ ਖੇਡੋ।
- (ਹ) ਕਾਰਯੋਂ ਕੇ ਆਦਿ ਮੇਂ ਅਰਦਾਸ ਕਰੇ।
- (ਕ) ਆਪਣੇ ਗੁਰੂ ਬਿਨਾ ਹੋਰ ਨ ਜਾਣੇ।
- (ਖ) ਆਗਿਆ ਗੁਰੂ ਗ੍ਰੰਥ ਸਾਹਿਬ ਕੀ ਮੰਨਣੀ। ਅਮਲ ਪ੍ਰਸਾਦੇ ਕਾ ਰਖਣਾ।
- (ਗ) ਸਿਖ ਸੇ ਕੁਰਹਿਤ ਹੋ ਜਾਏ—ਸਭ ਕੇ ਆਗੇ ਹਾਬ ਜੋੜ ਕਰ ਖੜਾ ਹੋਵੇ—ਤਨਖਾਹ ਲਗਵਾ ਕਰ ਬਖਸ਼ਾਵੇ।
- (ਘ) (ਸੰਗਤਿ ਨੇ) ਸਿਖ ਨੂੰ ਬਖਸ਼ਣ ਵਕਤ ਅੜੀ ਨਹੀਂ ਕਰਨੀ।
- (ਙ) ਸਿੱਖਾਂ ਦਾ ਮਾਮਲਾ ਸਿੱਖਾਂ ਵਿਚ ਨਿਬੜੇ। ਜੋ ਸਿੱਖਾਂ ਦੇ ਬਿਨਾ ਕਹੇ ਹਾਕਮ ਪਾਸ ਜਾਵੇ, ਸੋ ਤਨਖਾਹੀਆ।

੧੦. ਖਾਲਸਾ—ਭਾਈ ਦਯਾ ਸਿੰਘ ਦੇ ਰਹਿਤਨਾਮੇ ਅਨੁਸਾਰ

- (ੳ) ਗੁਰੂ ਕਾ ਸਿਖ ਮਟ, ਬੁਤ, ਤੀਰਥ, ਦੇਵੀ, ਦੇਵਤਾ, ਬਰਤ, ਪੂਜਾ, ਅਰਚਾ, ਮੰਤ੍ਰ,
ਪੀਰ, ਬਾਹਮਣ, ਪੁਛਣਾ, ਸੁਖਣਾ, ਤਰਪਨ, ਗਾਯਤ੍ਰੀ—ਕਿਤੇ ਵਲ ਚਿਤ ਦੇਵੇ ਨਾਹੀ।
- (ਅ) ਖਾਲਸਾ ਸੋ ਜਿਨ ਤਨ, ਮਨ, ਧਨ ਅਕਾਲ ਪੁਰਖ ਨੂੰ ਸੌਂਪਿਆ ਹੈ।

- (੯) ਕਿਸੇ ਕਾ ਕਾਰਜ ਹੋਵੇ, ਉਸ ਨੂੰ ਸਵਾਰੇ।
- (੧੦) ਜਿਸ ਨੂੰ ਕੋਈ ਕੁਝਮਾਈ ਕਰੇ ਨਾਹੀ, ਤਿਸ ਨੂੰ ਲੋਚ ਕੇ ਕਰਾਵੇ।
ਕੁਸਖ ਹੋਵੇ ਤਿਸ ਕੋ ਸਿਖ ਕਰੇ।
- (੧੧) ਸਿੰਘਾਂ ਕੋ ਬਰਾਬਰ ਕਾ ਭਾਈ ਸਮਝੋ।
- (੧੨) ਗੱਡੇ ਵਾਲੀ ਕਛ ਨ ਪਿਹਰੋ।
- (੧੩) ਅਨੰਦ ਬਿਨਾ, ਵਿਵਾਹ ਨ ਕਰੋ।

੧੧. ਖਾਲਸਾ—ਪ੍ਰਮੁਖ ਅਨੁਸਾਰ

- (੧) ਜੋ ਸਿਖ ਖਾਲਸੇ ਸ੍ਰੀ ਅਕਾਲ ਪੁਰਖ ਕੇ ਹੋਵੇਂਗੇ, ਜੋ ਸਿਵਾਇ ਸ੍ਰੀ ਅਕਾਲ ਪੁਰਖ, ਦੂਸਰੇ ਮਾਨੁਖ ਕੇ ਜਾਮੇ ਕੋ ਨ ਜਾਣੇਗੇ। ਕਈ ਗੁਰੂ ਝੂਠੇ ਸਦਾਵਹਿੰਗੇ, ਪਰ ਓਇ ਨਹੀਂ ਮੰਨਹਿੰਗੇ।
- (੨) ਸਭ ਤੇ ਵਡੀ ਰਹਿਤ ਇਹ ਹੈ ਜੋ ਮਿਥਜ਼ਾ ਨ ਬੋਲੈ, ਮਰਦ ਪਰਨਾਗੀ ਕਾ ਸੰਗ ਨ ਕਰੋ, ਇਸਤ੍ਰੀ ਬਿਗਾਨੇ ਮਰਦ ਕੋ ਨ ਦੇਖੋ, ਲੋਭ ਨ ਕਰੋ, ਕਰੋਧ ਨ ਕਰੋ, ਅਹੰਕਾਰ ਨ ਕਰੋ, ਬਹੁਤ ਮੋਹ ਨ ਕਰੋ, ਨਿੰਦਿਆ ਨ ਕਰੋ।
- (੩) ਪਰਾਏ ਦਰਬ ਕਾ ਅੰਗੀਕਾਰ ਨ ਕਰੈ, ਧਰਮ ਦੀ ਕਿਰਤ ਕਰ ਵੰਡ ਖਾਏ, ਦਾਤਾ ਬਾਬਾ ਅਕਾਲ ਪੁਰਖ ਹੈ, ਹੋਰਤ ਵਲ ਕਿਤੇ ਦੇਖੋ ਨਾਹੀਂ, ਸ੍ਰੀ ਗੁਰੂ ਅਕਾਲ ਪੁਰਖ ਜੀ ਕੇ ਚਰਨਾਰਬਿੰਦ ਨਾਲ ਅਤੇ ਖਾਲਸੇ ਨਾਲ ਜੋ ਉਸ ਦਾ ਸੰਗੀ ਹੈ, ਬਣਾਈ ਰਖੋ।
- (੪) ਜੋ ਕੋਈ ਸਿਖ ਖਾਲਸੇ ਕਹੋਣਗੇ ਸ੍ਰੀ ਆਪਸ ਮੌਂ ਪਿਆਰ ਕਰਨ ਅਤੁ ਨੇਕ ਬਦ ਨੋ ਇਕੱਠੇ ਹੋਏ ਜਾਣ ਅਤੁ ਜੇ ਇਕਸ ਸਿਖ ਉਪਰ ਆਇ ਬਣੇ ਤਾਂ ਸਭ ਇਕੱਠੇ ਜੀਉ ਦੇਣੇ ਨੂੰ ਤਿਆਰ ਹੋਣ, ਤਬ ਉਨ੍ਹਾਂ ਸਿਖਾਂ ਨੂੰ ਸਿਖੀ ਦਾ ਫਲ ਹੋਵੇ।
- (੫) ਜੋ ਚਾਹੇ ਮੈਂ ਗੁਰੂ ਨਾਲ ਗਲਾਂ ਕਰਾਂ ਤਾਂ ਸ਼ਬਦ ਪੜ੍ਹੋ ਸਭ ਨਿਸਾ ਹੋਵਸੀ, ਅਤੁ ਜੋ ਚਾਹੇ ਕਿ ਦਰਸ਼ਨ ਕਰਾਂ, ਜਿਥੇ ਖਾਲਸੇ ਦਾ ਇਕੱਠ ਹੋਵੇ ਉਥੇ ਜਾਇ ਕੇ ਅਦਬ ਨਾਲ ਦਰਸ਼ਨ ਕਰੋ ਪ੍ਰਤੀਤਿ ਕਰਕੇ, ਦਰਸ਼ਨ ਗੁਰੂ ਕਾ ਪ੍ਰਾਪਤ ਹੋਵੇਗਾ।

ਹਾਂ ਜੀ, ਇਹੋ ਜਿਹਾ ਸ੍ਰੀ ਸਰਬ-ਗੁਣ ਸੰਪਿੰਨ ਖਾਲਸਾ, ਜੋ ਸ੍ਰੀ ਦਸਮੇਸ਼ ਜੀ ਨੇ ਆਪਣੇ ਨਿੱਜ-ਸਰੂਪ ਤੋਂ ਇਉਂ ਪ੍ਰਗਟਾਇਆ; ਜਿਵੇਂ ਪ੍ਰਗਟਿਕ ਵੀਚਾਰ ਅਨੁਸਾਰ ਸ਼ਿਵ ਜੀ ਦੀਆਂ ਜਟਾਂ ਵਿਚੋਂ ਗੰਗਾ ਪਰਗਟ ਹੋਈ ਮੰਨੀ ਜਾਂਦੀ ਹੈ ਅਤੇ ਯੂਨਾਨੀ ਮਿਥਿਆਸ ਅਨੁਸਾਰ ਦੇਵਤਾ ਜੁਪੀਟਰ ਦੇ ਮਸਤਕ ਤੋਂ ਬੁੱਧ ਤੇ ਯੁੱਧ ਦੀ ਦੇਵੀ—ਮਿਨਰਵਾ। ਅਤੇ ਐਸੇ ਖਾਲਸੇ ਦੇ ‘ਹਲੇਮੀ’ ਰਾਜ ਦਾ ਸੁਪਨਾ, ਸ੍ਰੀ ਦਸਮੇਸ਼ ਜੀ ਦਾ ‘ਸਰੂਪ’ ਤੇ ‘ਜਾਨ ਕੀ ਜਾਨ’ ਖਾਲਸਾ ਅਜ ਵੀ ਰੋਜ਼—ਸਵੇਰੇ ਸ਼ਾਮ—‘ਰਸਮੀ’ ਤੌਰ ਉਤੇ ਲੈਂਦਾ ਤੇ ਇਨ੍ਹਾਂ ਸ਼ਬਦਾਂ ਰਾਹੀਂ ਚੇਤਦਾ ਤੇ ਚਿਤ੍ਰਦਾ ਜਾ ਰਿਹਾ ਹੈ :

‘ਰਾਜ ਕਰੇਗਾ ਖਾਲਸਾ, ਆਕੀ ਰਹੇ ਨ ਕੋਇ।’

ਇੰਕਸ ਨੂੰ ਜਾਰੀ ਕੀਤੇ ਸ਼ਹਿਰ ਵਿਖੀਂ ॥੧॥

ਝਾਹਨ ਦੇ ਲੋਕ ਨੂੰ ਸਡੀ, ਹਿਨੈ ਇਹ ਇਮਲਾਹ ਕਿਵੇਂ ਨੂੰ ਸਜੇ ॥੨॥

ਇਹ ਅਸੇ ਦੇ ਸਫੀ ਕਿਵੇਂ ਅਸੇ ॥

ਉਚਿਤ ਹਿਏ ਹਾਥ ਲਗਾਉਣ ਦੇ ਮੁਸੇ ॥੩॥

ਖਾਲਸੇ ਦਾ ਹੋਲਾ

ਹੋਲੀ ਭਾਰਤ ਦਾ ਇੱਕ ਪਾਂਚੀਨ ਤਿਉਹਾਰ ਹੈ। ਹਿੰਦੂ ਮਿਥਿਹਾਸ ਵਿਚ ਆਈ ਪ੍ਰਹਿਲਾਦ ਦੀ ਸਾਖੀ ਕਿ ਕਿਵੇਂ ਇਕ ਦਿਨ ਉਹ, ਪਿਤਾ ਹਰਨਾਖਸ ਦੇ ਉਸ ਨੂੰ ਅੱਗ ਵਿਚ ਸਾੜਨ ਦੇ ਮਨਸਥੇ ਵਿਚੋਂ, ਨਵਾਂ-ਨਰੋਇਆ ਬਚ ਨਿਕਲਿਆ ਸੀ, ਜਦ ਕਿ ਉਸ ਦੀ ਭੂਆ ਹੋਲਕਾਂ ਓਸੇ ਅਗਨੀ ਵਿਚ ਸੜ ਮਗੀ ਸੀ, ਜੇ ਇਕ ਪਾਸੇ ਵੀ ਰੱਖ ਦੇਈਏ, ਤਾਂ ਵੀ ਹੋਲੀ ਬਸੰਤ ਰੁੱਤ ਦੇ ਖੇੜੇ ਤੇ ਖੁਸ਼ੀਆਂ ਦਾ ਤਿਉਹਾਰ ਹੋਣ ਦੇ ਨਾਤੇ ਸਾਡੇ ਜੀਵਨ ਵਿੱਚ ਵਿਸ਼ੇਸ਼ ਸਬਾਨ ਰਖਦੀ ਹੈ। ਪਾਂਚੀਨ ਕਾਲ ਤੋਂ, ਭਾਰਤੀ ਲੋਕ, ਹਰੇਕ ਰੁੱਤ ਦੇ ਪਲਟੇ ਉਤੇ, ਦਿਲੀ ਭਾਵ ਤੇ ਹੁਲਾਸ ਦੇ ਪ੍ਰਗਟਾਅ ਲਈ, ਕੋਈ ਨਾ ਕੋਈ ਤਿਉਹਾਰ ਮਨਾਉਂਦੇ ਰਹੇ ਹਨ। ਪਰੰਤੂ, ਜਦ ਅਸਮਾਨਤਾ, ਈਰਖਾ, ਦਵੈਖ, ਛੁੱਟ ਤੇ ਚਲਣ ਦੀ ਗਿਰਾਵਟ ਦੇ ਕਾਰਨ, ਭਾਰਤ ਦੇ ਐਸ਼ਵਰਜ ਦੀ ਆਕਾਸ਼ ਚੜ੍ਹੀ ਪੀਘ ਰਸਾਤਲ ਜਾ ਟੁੱਟੀ, ਤਾਂ ਇਹਨਾਂ ਤਿਉਹਾਰਾਂ ਦੇ ਜਿੰਦ-ਹੀਣ ਕਲਬੂਤ ਹੀ ਬਾਕੀ ਰਹਿ ਗਏ। ਪਹਿਲਾਂ ‘ਚੰਗਿਆਈ’ ਖੁਸ਼ ਜਾਣ ਦੇ ਕਾਰਨ ਸੁਤੰਤਰਤਾ ਗਵਾਚੀ; ਉਪਰੰਤ, ਜੋ ਰਹਿੰਦੀ-ਖੁੰਹਦੀ ਕਸਰ ਸੀ, ਉਹ ਬੁਲਾਮੀ ਦੀ ਛੁੱਟ ਅਤੇ ਜਾਬਰ ਤੇ ਮੁਤਾਬੱਸ ਹਾਕਮਾਂ ਦੀਆਂ ਵਧੀਕੀਆਂ ਤੇ ਵਿਤਕਰਿਆਂ ਨੇ ਪੂਰੀ ਕਰ ਦਿਤੀ। ਕਪਤਿਆਂ ਉਤੇ ਬੇਬਵੂ ਰੰਗ, ਘੱਟਾ-ਮਿੱਟੀ ਅਤੇ ਸੁਆਹ ਖੇਹ ਸੁੱਟਣ ਦੇ ਸ਼ੁਗਲ ਤੋਂ ਵਧ ਕਿਸੇ ਪ੍ਰਕਾਰ ਦੇ ਰਹੱਸ ਦੀ ਅੰਸ਼ ਇਸ ਤਿਉਹਾਰ ਵਿਚ ਨਾ ਰਹੀ। ਹਿਰਦੇ-ਰੂਪੀ ਸੇਜ, ਪ੍ਰਭੂ-ਕੰਤ ਤੋਂ ਸੱਖਣੀ ਹੋ ਜਾਣ ਉਤੇ, ਬਹਾਰ ਤੇ ਬਸੰਤ ਦੇ ਖੇੜੇ, ਹਾਵਿਆਂ ਅਤੇ ਹੁੰਦੀਕਿਆਂ ਵਿਚ ਬਦਲ ਗਏ। ਪ੍ਰਭੂ-ਕੰਤ ਬਿਹੀਨ ਤੇ ਵਿਜੋਗ-ਭਰਪੂਰ ਇਸ ਸਥਿਤੀ ਨੂੰ, ਪੰਜਵੇਂ ਗੁਰਦੇਵ ਇਉਂ ਚਿਤਰਦੇ ਹਨ :

ਨਾਨਕ, ਤਿਨਾ ਬਸੰਤੁ ਹੈ, ਜਿਨ੍ਹਿਂ ਘਰਿ ਵਸਿਆ ਕੰਤੁ ॥

ਜਿਨ ਕੇ ਕੰਤ ਦਿਸਾਪੁਰੀ, ਸੇ ਅਹਿਨਿਸਿ ਫਿਰਹਿ ਜਲੰਤ ॥੨॥ (੧੯)

(ਸੁਹੀ ਕੀ ਵਾਰ, ਪੰਨਾ ੨੯)

ਛੁੰਘੀ ਸੂਝ-ਬੂਝ ਵਾਲੇ ਵੀਚਾਰਵਾਨਾਂ ਲਈ ਇਹ ਦਿਸ਼ ਦੁੱਖ, ਅਤੇ ਪਰਾਇਆਂ ਲਈ ਹਾਸੇ ਦਾ ਮੌਜੂਦਾ (ਵਿਸ਼ਾ) ਬਣ ਕੇ ਰਹਿ ਗਿਆ।

ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਉਹਨਾਂ ਦੇ ਉੱਤਰ-ਅਧਿਕਾਰੀ ਗੁਰੂ ਸਾਹਿਬਾਨ ਨੇ ਜੀਵਨ ਦੇ ਹਰੇਕ ਖੇਤਰ ਵਿਚ ਨਰੋਆ ਪਰਿਵਰਤਨ ਲਿਆਂਦਾ। ਪੰਜਵੇਂ ਗੁਰਦੇਵ ਨੇ ਅਧਿਆਤਮਕ ਮੰਡਲਾਂ ਦੀ ਅਨੰਦ-ਮਈ ਹੋਲੀ ਖੇਡਣ ਦਾ ਮਸ਼ਵਰਾ ਦਿੰਦਿਆਂ ਛੁਰਮਾਇਆ ਸੀ :

ਗੁਰੂ ਸੇਵਾਏ ਕਰਿ ਨਮਸਕਾਰ ॥ ਆਜੁ ਹਮਾਰੇ ਮੰਗਲਚਾਰ ॥
 ਆਜੁ ਹਮਾਰੈ ਮਹਾ ਅਨੰਦ ॥ ਚਿੰਤ ਲਖੀ ਭੇਟੇ ਗੋਬਿੰਦ ॥੧॥
 ਆਜੁ ਹਮਾਰੈ ਗ੍ਰਹਿ ਬੰਦ ॥ ਗੁਨ ਗਾਏ ਪ੍ਰਭੁ ਤੁਮ੍ਹੇ ਬੰਦ ॥੧॥ ਰਹਾਉ ॥
 ਆਜੁ ਹਮਾਰੈ ਬਨੇ ਫਾਗਾ ॥ ਪ੍ਰਭੁ ਸੰਗੀ ਮਿਲਿ ਖੇਲਨ ਲਾਗਾ ॥
 ਹੋਲੀ ਕੀਨੀ ਸੰਤ ਸੇਵ ॥ ਰੰਗੁ ਲਾਗਾ ਅਤਿ ਲਾਲ ਦੇਵ ॥੨॥

(ਬਸਤੁ ਮ: ੫, ਪੰਨਾ ੧੧੯੦)

ਵਾਸਤਿਵ ਵਿਚ 'ਗੁਰੂ ਤੇ ਗੋਬਿੰਦ ਭੇਟਣ, ਪ੍ਰਭੂ ਦੇ ਗੁਣ ਗਾਉਣ ਅਤੇ ਪ੍ਰਭੂ-ਲੋਕਾਂ
 ਦੀ ਸੰਗਤ' ਨਾਲ ਹੀ ਮੋਹ ਮਾਇਆ ਤੋਂ ਵਾਪਰੀ ਚਿੰਤਾ ਦੂਰ ਹੋਣੀ ਅਤੇ ਜੋ ਮਿਟਣੇ
 ਸਨ, ਅਤੇ ਬਸੰਤ ਤੇ ਹੋਲੀ ਨੇ ਮਹਾ-ਅਨੰਦ ਦੇ ਮੁਜ਼ਬ ਬਣਨਾ ਸੀ; ਪੰਡੂ, ਜਦੁ ਸੂਭ ਕਰਮਾਂ
 ਦਾ ਹੀ ਅਭਾਵ ਸੀ ਤਾਂ ਰੀਤਾਂ, ਰਸਮਾਂ ਤੇ ਤਿਉਹਾਰਾਂ ਵਿਚ ਰਹੱਸ, ਜਿੰਦ-ਜਾਨ ਤੇ
 ਅਨੰਦਮਈ ਅਵਸਥਾ ਕਿਥੋਂ ਵਾਪਰਦੀ। ਗੁਰੂ ਸਾਹਿਬਾਨ ਨੇ ਜਿਥੇ ਲੋਕਾਂ ਨੂੰ ਮਨ ਅਤੇ
 ਆਤਮਾ ਕਰਕੇ ਬਲਵਾਨ ਕਰਨ ਲਈ ਅਦੂਤੀ ਉਪਰਾਲਾ ਕੀਤਾ, ਉਥੋਂ ਰਸਮਾਂ ਤੇ
 ਤਿਉਹਾਰਾਂ ਨੂੰ ਵੀ ਸੰਬੰਧ, ਭਾਵ-ਪੂਰਤ ਅਤੇ ਰਹੱਸਮਈ ਬਣਾਇਆ। ਜਨਤਾ ਨੂੰ ਮਨੋ-ਬਲ
 ਰਾਹੀਂ ਉੱਚਿਆਉਣ ਦੇ ਨਾਲ ਨਾਲ ਸਗੋਰਕ ਤੇਰ ਉਤੇ ਵੀ ਬਲਵਾਨ ਕਰਨ ਦੇ ਨਵੇਂ
 ਸਾਧਨ ਸੋਚੇ ਤੇ ਅਪਣਾਏ। ਸਫਲ ਜੀਵਨ-ਜਾਚ ਤੇ ਸੇਤੁਲਿਤ ਉਨ੍ਹਤੀ ਲਈ ਭਗਤੀ
 ਤੇ ਸ਼ਕਤੀ, ਦੋਹਾਂ ਦੀ, ਇੱਕ-ਸਮਾਨ ਲੋੜ ਪ੍ਰਤੀਤ ਕੀਤੀ ਗਈ। ਸਸਤਰ ਤੇ ਸ਼ਾਸਤਰ
 ਦੋਹਾਂ ਦੀ ਸਮਾਨ ਲੋੜ ਸੀ।

ਭਗਤੀ ਤੇ ਸ਼ਕਤੀ ਦੇ ਇਸ ਆਦਰਸ਼ਕ ਸੁਮੇਲ ਲਈ ਸੀ ਦਸਮੇਸ਼ ਪਿਤਾ ਨੇ ਸਸਤਰਾਂ
 ਦੇ ਆਦਰ-ਸਤਿਕਾਰ ਅਤੇ ਸਹੀ ਪ੍ਰਯੋਗ ਉਤੇ ਜੋ ਬਲ ਦਿੱਤਾ, ਉਸ ਵਿਚ ਹੋਲੀ ਦੇ ਤਿਉਹਾਰ
 ਨੂੰ 'ਹੋਲੇ ਮਹੱਲੇ' ਵਿਚ ਬਦਲ ਦੇਣਾ ਵੀ ਇਕ ਮਹਾਨ ਘਟਨਾ ਸੀ। 'ਹੋਲਾ ਮਹੱਲਾ' ਬਾਰੇ
 ਭਾਈ ਸਾਹਿਬ ਭਾਈ ਕਾਨੂੰ ਸਿੰਘ ਜੀ ਨਾਭਾ ਮਹਾਨ ਕੌਸ਼ ਵਿੱਚ ਲਿਖਦੇ ਹਨ:

"ਯੂਪ ਵਿਦਿਆ ਦੇ ਅਭਿਆਸ ਨੂੰ ਨਿੱਤ ਨਵਾਂ ਰਖਣ ਵਾਸਤੇ ਕਲਗੀਪਰ ਸਵਾਮੀ
 ਦੀ ਚਲਈ ਹੋਈ ਗੀਤੀ ਅਨੁਸਾਰ ਚੇਤ ਵਦੀ ੧ ਨੂੰ ਸਿੱਖਾਂ ਵਿਚ ਹੋਲਾ ਮਹੱਲਾ ਹੋਂਦਾ
 ਹੈ, ਜਿਸ ਦਾ ਹੋਲੀ ਦੀ ਰਸਮ ਨਾਲ ਕੋਈ ਸੰਬੰਧ ਨਹੀਂ। ਮਹੱਲਾ ਇਕ ਪਰਕਾਰ ਦੀ ਮਸਨੂੰਈ
 ਲੜਾਈ (Manoeuvre) ਹੈ। ਪੈਦਲ ਅਰ ਅਸਵਾਰ ਸਸਤਰ-ਧਾਰੀ ਸਿੰਘ ਦੋ ਪਾਰਟੀਆਂ
 ਬਣਾ ਕੇ ਇਕ ਖਾਸ ਹਮਲੇ ਦੀ ਥਾਂ ਉਤੇ ਹਮਲਾ ਕਰਦੇ ਹਨ ਅਰ ਅਨੇਕ ਪਰਕਾਰ ਦੇ
 ਕਰਤਬ ਦਿਖਾਉਂਦੇ ਹਨ, ਪਰ ਅਸੀਂ ਸਾਲ ਪਿਛੋਂ ਕੇਵਲ ਇਹ ਰਸਮ, ਨਾਮ ਮਾੜ ਕਰ
 ਛਡਦੇ ਹਾਂ, ਲਾਭ ਕੁਛ ਨਹੀਂ ਉਠਾਉਂਦੇ। ਸਸਤਰ-ਵਿਦਿਆ ਤੋਂ ਅੰਫਾਣ ਸਿੱਖ, ਖਾਲਸਾ
 ਧਰਮ ਦੇ ਨਿਯਮਾਂ ਅਨੁਸਾਰ, ਅਧੂਰਾ ਸਿੱਖ ਹੈ।"

ਇਸ ਸੰਬੰਧ ਵਿਚ ਭਾਈ ਸਾਹਿਬ ਅੱਗੇ ਲਿਖਦੇ ਹਨ:

"ਸ਼ੇਕ ਹੈ ਕਿ ਗੁਣ ਸਿੱਖਾਂ ਨੇ ਸਸਤਰ ਵਿਦਿਆ ਨੂੰ ਆਪਣੀ ਕੌਸ਼ ਵਿਦਿਆ ਨਹੀਂ

ਸਮਝਿਆ। ਸਿਰਫ਼ ਛੋਜੀਅਂ ਦਾ ਕਰਤਵ ਮੰਨ ਲਿਆ ਹੈ। ਦਸ਼ਮੇਸ਼ ਜੀ ਦਾ ਉਪਦੇਸ਼ ਹੈ ਕਿ ਹਰੇਕ ਸਿਖ ਪੂਰਾ ਸਿਪਾਹੀ ਹੋਵੇ ਅਤੇ ਸ਼ਸਤਰ ਵਿਦਿਆ ਦਾ ਅਭਿਆਸ ਕਰੋ।”

‘ਹੇਲੇ ਮਹੱਲੇ’ ਦਾ ਸ਼ਸਤਰਾਂ, ਸ਼ਸਤਰ-ਵਿਦਿਆ ਅਤੇ ਖਾਲਸੇ ਦੀ ਚੜ੍ਹਦੀ ਕਲਾ ਦਾ ਆਪਸ ਵਿਚ ਦੀ ਕਿਤਨਾ ਗੂੜਾ ਸੰਬੰਧ ਹੈ, ਇਹ ਗੱਲ ‘ਕਵਿ ਨਿਹਾਲ ਸਿੰਘ’ ਦੀ ਇਸ ਰਚਨਾ ਤੋਂ ਵੀ ਸਪੱਸ਼ਟ ਹੋ ਜਾਂਦੀ ਹੈ:

ਬਰਛਾ, ਢਾਲ, ਕਟਾਰਾ, ਤੇਗਾ, ਕੜਛਾ ਦੇਗਾ ਗੌਲਾ ਹੈ।

ਛਕਾ ਪ੍ਰਸਾਦ, ਸਜਾ ਦਸਤਾਰਾ, ਅਰੁ ਕਰੁ ਦੇਨਾ ਟੋਲਾ ਹੈ।

ਸੁਭੱਟ ਸੁਚਲਾ, ਅਰ ਲਖ ਬਾਹਾ, ਕਲਗਾ ਸਿੰਘ ਸੁਚੇਲਾ ਹੈ।

ਅਪਰ ਮੁਛਹਿਰਾ ਦਾੜਾ ਜੈਸੇ ਤੈਸੇ ਬੋਲਾ ਹੈਲਾ ਹੈ।

ਸਪੱਸ਼ਟ ਹੈ ਕਿ ਹੋਲਾ ਮਹੱਲਾ ਦੀ ਰੀਤੀ ਦਾ ਵਿਸ਼ੇਸ਼ ਉਦੇਸ਼ ਸਿੰਘਾਂ ਵਿਚ ਸ਼ਸਤਰਾਂ ਦੀ ਪਿੜਤਾ ਪੈਦਾ ਕਰਨੀ ਤੇ ਭਗਤੀ ਦੀ ਰਖਿਆ ਲਈ ਸ਼ਕਤੀ ਦਾ ਸੰਚਾਰ ਕਰਨਾ ਸੀ। ਦਸ਼ਮੇਸ਼ ਜੀ ਦਾ ਖਾਲਸੇ ਨੂੰ ਉਪਦੇਸ਼ ਹੈ:

ਬਸਤਰਨ ਕੇ ਅਧੋਨ ਹੈ ਰਾਜ।

ਜੇ ਨ ਪਰਹਿ, ਤਿਸ ਬਿਗ੍ਨਹਿ ਕਾਜ।

ਯਾ ਤੇ ਸਰਬ ਖਾਲਸਾ ਸੁਨੀਅਹ।

ਆਯੁ ਧਰਬੇ ਉਤਮ ਗੁਨੀਅਹ।

ਜਬ ਹਮਰੇ ਦਰਸਨ ਕੇ ਆਵਹੁ।

ਬਨ ਸੁਚੇਤ ਤਨ ਬਸਤਰ ਸਜਾਵਹੁ।

ਕਮਰਕਸਾ ਕਰ ਦੇਹੁ ਦਿਖਾਈ।

ਹਮਰੀ ਮੁਖੀ ਹੋਇ ਅਧਿਕਾਈ।

(ਗੁਰ ਪ੍ਰਤਾਪ ਸੂਰਜ, ਕੁਤ ੩, ਅਧਿ: ੨੩)

ਤਬਾ— ਪੁੰਨ ਸੰਗ ਸਾਰੇ ਪ੍ਰਭੂ ਜੀ ਸੁਨਾਈ॥

ਬਿਨਾ ਤੇਗ ਤੀਰੈ ਰਹੋ ਨਾਹ ਭਾਈ॥

ਬਿਨਾ ਬਸਤਰ, ਕੇਸੇ, ਨਰੇ ਭੇਡ ਜਾਨੋ॥

ਗਹੈ ਕਾਨ ਤਾ ਕੋ, ਕਿਤੇ ਲੈ ਸਿਧਾਨੋ॥

ਇਹੋ ਮੇਰ ਆਗਿਆ, ਸੁਨੋ ਹੇ ਪਿਆਰੇ॥

ਬਿਨਾ ਕੇਸ ਤੇਰੀ, ਦਿਵੇ ਨ ਦਿਦਾਚੇ॥

ਇਹੋ ਮੇਰ ਬੈਨਾ ਮੰਨੇਗਾ ਸੁ ਜੋਈ॥

ਤਿਸੇ ਇਛ ਪੂਰੀ ਸਭੇ ਜਾਨ ਹੋਈ॥

(ਗੁਰਬਿਲਾਸ ਪਾਤਸ਼ਾਹੀ ੧੦, ਅਧਿ: ੨੩)

ਰਹਿਤਨਾਮਾ ਭਾਈ ਦੇਸਾ ਸਿੰਘ ਵਿਚ ਆਦੇਸ਼ ਹੈ:

ਕੱਛ ਕਿਰਪਾਣ ਨ ਕਬਹੂ ਤਿਆਰੈ।

ਸਨਮੁਖ ਲਰੈ, ਨ ਰਣ ਤੇ ਭਾਗੈ।

ਤਥਾ— ਬਸਤਰ ਹੀਨ ਇਹ ਕਬਹੂ ਨ ਹੋਈ।

ਰਹਿਤਵੰਤ ਖਾਲਿਸ ਹੈ ਸੋਈ।

(ਰਹਿਤਨਾਮਾ ਭਾਗ ਨੰਦ ਲਾਲ)

ਇਹੀ ਕਾਰਨ ਸੀ ਕਿ ਕਲਗੀਆਂ ਵਾਲੇ ਪਾਤਸ਼ਾਹ ਨੇ ਸ਼ਸਤਰਾਂ ਦੀ ਪ੍ਰਤਿਨਿਧ ਤੇਗ (ਕਿਰਪਾਨ) ਨੂੰ ਕਕਾਰਾਂ ਦੀ ਰਹਿਤ ਵਿਚ ਸ਼ਾਮਲ ਕੀਤਾ। ਖਾਲਸੇ ਦੀ ਤੇਗ ਸਵੈ-ਰਖਿਆ, ਦੀਨ ਦੁਖੀ ਦੀ ਰਖਿਆ, ਅਤੇ ਧਰਮ ਤੇ ਦੇਗ ਦੀ ਰਖਿਆ ਦੀ ਜਾਮਨ ਹੈ। ਤੇਗ ਦੇ ਬਖਸ਼ਣਹਾਰ ਦਾ ਫੁਰਮਾਨ ਹੈ:

ਦੇਗ ਤੇਗ ਜਗ ਮੈ ਦੌਥੂ ਚਲੇ ॥
ਰਾਖ ਆਪ ਮੋਹਿ ਅਵਰ ਨ ਢਲੇ ॥

ਸ੍ਰੀ ਦਸਮੇਸ਼ ਜੀ ਦਾ ਸ਼ਸਤਰਾਂ ਦੇ ਸਤਿਕਾਰ ਦਾ ਇਹ ਆਲਮ ਹੈ ਕਿ ਆਪ ਸ਼ਸਤਰਾਂ ਨੂੰ ਆਪਣੇ ਪੀਰ ਕਰਕੇ ਸਨਮਾਨਣ ਤਕ ਜਾਂਦੇ ਹਨ :

ਅਸ ਕ੍ਰਿਪਾਨ ਖੰਡੇ ਖੜਗ, ਤੁਪਕ ਤਥਰ ਅਰ ਤੀਰ ॥
ਸੈਫ਼ ਸਿਰੋਹੀ ਸੈਹਥੀ, ਯਹੈ ਹਮਾਰੇ ਪੀਰ ॥

ਫੇਰ ਆਪ ਜੀ ਤੇਗ ਦੀ ਜੈ-ਜੈਕਾਰ ਕਰਦੇ ਅਤੇ ਇਸ ਨੂੰ ਮੁਰਖਾਂ (ਦੁਸ਼ਟਾਂ) ਦੇ ਦਲਾਂ ਤੇ ਦੁਰਮਤਿ ਦਾ ਨਾਸ ਕਰਨ ਵਾਲੀ ਅਤੇ ਨੇਕ ਪੁਰਸ਼ਾਂ ਤੇ ਸਿਸ਼ਟੀ ਨੂੰ ਉਭਾਰਨ ਵਾਲੀ ਦਰਸਾਉਂਦੇ ਹੋਏ ਫੁਰਮਾਉਂਦੇ ਹਨ :

ਖਗ ਖੰਡ ਬਿਹੰਡੇ, ਖਲ ਦਲ ਖੰਡੇ, ਅਤਿ ਰਣ ਮੰਡੇ, ਬਰਤੰਡੇ ॥
ਭੁਜ ਦੰਡ ਅਖੰਡੇ, ਤੇਜ ਪ੍ਰਚੰਡੇ, ਜੱਤਿ ਅਮੰਡੇ, ਭਾਨ ਪ੍ਰਭੰਡੇ ॥
ਸੁਖ ਸੰਤਾਂ ਕਰਣੇ, ਦੁਰਮਤਿ ਦਰਣੇ, ਕਿਲਾਇਖ ਹਰਣੇ, ਅਸ ਸਰਣੇ ॥
ਜੈ ਜੈ ਜਗ ਕਾਰਣ, ਸਿਥਣ ਉਥਾਰਣ, ਮਮ ਪ੍ਰਤਿਪਾਰਣ, ਜੈ ਤੇਗੀ ॥

ਸ਼ਸਤਰਾਂ ਦੇ ਉੱਪਰ ਦਿਤੇ ਨਾਵਾਂ ਤੋਂ ਕਦਾਚਿਤ ਇਹ ਭਾਵ ਨਹੀਂ ਕਿ ਖਾਲਸੇ ਨੂੰ ਕੇਵਲ ਇਹੀ ਪੁਰਾਣੇ ਸ਼ਸਤਰ ਵਰਤਣ ਦੀ ਹੀ ਤਾਕੀਦ ਹੈ। ਸਮੇਂ ਦੇ ਫੇਰ ਤੇ ਲੋੜ ਮੁਤਾਬਕ ਸ਼ਸਤਰਾਂ ਦੀਆਂ ਸ਼ਕਲਾਂ ਬਦਲਦੀਆਂ ਰਹਿਣਗੀਆਂ। ਸੋ, ਖਾਲਸੇ ਨੂੰ ਇਹੀ ਸ਼ਸਤਰ ਵਰਤਣੇ ਯੋਗ ਹਨ, ਜੋ ਵਿਸ਼ੇਸ਼ ਲਾਭਦਾਇਕ ਹੋਣ। ਇਹ ਨਹੀਂ ਕਿ ਉਸ ਨੇ ਅੱਜ ਦੇ ਮਾਰੂ ਹਥਿਆਰਾਂ ਦੀ ਬਾਂ ਤੀਰ ਕਮਾਨ ਜਾਂ ਤੋੜੇਦਾਰ ਬੰਦੂਕ ਦੀ ਹੀ ਵਰਤੋਂ ਕਰਨੀ ਹੈ। ਹਾਂ, ਸ਼ਸਤਰਾਂ ਦੀ ਪ੍ਰਤਿਨਿਧ ਤੇਗ ਨੂੰ, ਜਿਹਾ ਕਿ ਰਹਿਤਨਾਮਿਆਂ ਵਿਚ ਅੰਕਿਤ ਹੈ, ਖੰਡੇ ਦੀ ਪਾਹੁਲ ਸਮੇਂ ਦਸੀ ਰਹਿਤ ਮੁਤਾਬਕ ਸਦਾ ਅੰਗ-ਸੰਗ ਰਖਣਾ ਹੈ।

ਸੋ, ਸ੍ਰੀ ਦਸਮੇਸ਼ ਜੀ ਦੇ ਖਾਸ-ਰੂਪ ਖਾਲਸੇ ਨੇ ਸ੍ਰੀ ਅਨੰਦਪੁਰ ਸਾਹਿਬ, ਅਤੇ ਹੋਰ ਬਾਂ-ਪਰ-ਬਾਂ ਹੋਲਾ ਮਹੱਲਾ ਮਨਾਉਂਦਿਆਂ ਅਤੇ ਸੁਰਮਿਆਂ ਤੇ ਸ਼ਹੀਦ ਸਿੰਘਾਂ ਦੀਆਂ ਵਾਰਾਂ ਗਾਉਂਦਿਆਂ ਤੇ ਸੁਣਦਿਆਂ ਹੋਇਆਂ, ਦੀਨ-ਦੁਖੀਆਂ ਦੀ ਸੇਵਾ ਲਈ, ਭਗਤੀ ਅਤੇ ਸ਼ਕਤੀ ਦੇ ਇਕ-ਸਮਾਨ ਵਾਰਿਸ ਹੋਣਾ ਹੈ। ਉਸ ਨੇ ਸ਼ਸਤਰ-ਬਧ ਹੋ ਚੜ੍ਹਦੀਆਂ ਕਲਾਂ ਵਿਚ ਵਿਚਰਨ ਲਈ ਖਾਲਸੇ ਦੇ ਲਾਹੌਰ ਫਤਹ ਕਰਨ ਉਪਰੰਤ ਚਲਾਏ ਸਿੱਕੇ ਉਤੇ ਉਕਰੀ ਇਹ ਇਬਾਰਤ ਸਦਾ ਚੇਤੇ ਰਖਣੀ ਹੈ :

ਦੇਰੋ ਤੇਰੋ ਛਤਹ ਵ ਨੁਸਰਤ ਬੇਦਰੰਗਾ,
ਯਾਛਤ, ਅਜ਼ ਨਾਨਕ ਗੁਰੂ ਗ੍ਰਿਬਿੰਦ ਸਿੰਘ ॥

[ਖਾਲਸੇ ਨੇ ਦੇਗਾ, ਤੇਗਾ ਤੇ ਫਤਹ (ਅਤੇ), ਬਿਨਾਂ ਦੇਰੀ, ਸਹਾਇਤਾ, ਗੁਰੂ ਨਾਨਕ ਅਤੇ ਗੁਰੂ ਗੋਬਿੰਦ ਸਿੰਘ ਤੋਂ ਪਾਈ ਹੈ।]

ਧਰਮਸਾਲ (ਗੁਰਦੁਆਰਾ)

ਸਤਿਗੁਰੂ ਨਾਨਕ ਦੇਵ ਜੀ ਜਦ ਪ੍ਰਭੂ ਨਾਲ ਇਕ-ਸੁਰ ਹੋਏ ਤਾਂ ਉਨ੍ਹਾਂ ਨੇ ਮਨੁੱਖ ਦੀ ਸੁਖ-ਸਾਂਤੀ ਤੇ ਕਲਿਆਣ ਲਈ 'ਸੰਗਲੀ ਚਿੰਤਾ' ਮਿਟਾ ਦੇਣ ਵਾਲੀ 'ਪੁਰ ਕੀ ਬਾਣੀ' ਰਚੀ; ਇਸ ਬਾਣੀ ਦੇ ਪਠਨ ਪਾਠ ਅਤੇ ਵੀਚਾਰ ਲਈ ਸੰਗਤਾਂ ਕਾਇਮ ਕੀਤੀਆਂ। ਇਨ੍ਹਾਂ ਸੰਗਤਾਂ ਦੇ ਮਿਲ ਬੈਠਣ ਲਈ ਕਿਸੇ ਸਾਂਝੇ ਅਸਥਾਨ ਦੀ ਲੋੜ ਪਈ, ਜਿਸ ਨੂੰ ਧਰਮਸਾਲ ਅਥਵਾ ਗੁਰਦੁਆਰੇ ਦੀ ਸੰਗਿਆ ਦਿਤੀ ਗਈ।

ਸੋ, ਇਸ ਤਰ੍ਹਾਂ, ਗੁਰਬਾਣੀ, ਸੰਗਤਿ ਤੇ ਧਰਮਸਾਲ (ਗੁਰਦੁਆਰਾ) ਆਪੋ ਵਿਚ ਦੀ ਅਨਿੱਖੜਵੀਆਂ ਵਸਤਾਂ ਬਣ ਗਈਆਂ ਅਤੇ ਇਨ੍ਹਾਂ ਤਿੰਨਾਂ ਦੀ ਸਹੀ ਵਰਤੋਂ-ਵਿਹਾਰ ਵਿਚ ਹੀ ਸਿੱਖ ਅਥਵਾ ਪ੍ਰਾਣੀ-ਮਾੜ ਦੀ ਕਲਿਆਣ ਦਾ ਭੇਡ ਭਰ ਦਿੱਤਾ।

ਸਾਡੀ ਅਗਵਾਈ ਲਈ ਰਚੀ ਗਈ ਗੁਰਬਾਣੀ ਤਾਂ ਅੱਜ ਵੀ ਓਹੋ ਹੀ ਹੈ ਜੋ ਸਤਿਗੁਰਾਂ ਦੇ ਵੇਲੇ ਸਿੱਖਾਂ ਨੂੰ ਸੰਗਤਿ ਅਤੇ ਧਰਮਸਾਲ ਵਿਚ ਵੀਚਾਰਨ ਤੇ ਅਮਲਾਉਣ ਲਈ ਪ੍ਰਾਪਤ ਸੀ। ਅੱਜ ਗੁਰਦੁਆਰੇ ਵੀ ਬੇਸ਼ੁਮਾਰ ਹਨ ਅਤੇ 'ਘਰ ਘਰ ਅੰਦਰਿ ਧਰਮਸਾਲ ਹੋਵੈ ਕੀਰਤਨ ਸਦਾ ਵਸੋਆ' ਵਾਲੀ ਪੇਸ਼ੀਨਗੇਈ ਵੀ ਬਹੁਤ ਹੱਦ ਤਕ ਸੱਚ ਸਾਬਤ ਹੋ ਰਹੀ ਹੈ; ਬੇਅੰਤ ਸੰਗਤਾਂ ਵੀ ਦਿਨ ਰਾਤ ਇਨ੍ਹਾਂ ਧਰਮ-ਅਸਥਾਨਾਂ ਵਿਚ ਜੁੜਦੀਆਂ ਹਨ; ਪਰੰਤੂ ਸੱਚੇ-ਆਚਾਰ ਦੀ ਘਾੜਤ ਦਾ ਸਿੱਟਾ ਉਹ ਨਹੀਂ ਨਿਕਲ ਰਿਹਾ ਜੋ ਇਨ੍ਹਾਂ ਤਿੰਨਾਂ ਅਮੁਲ ਵਸਤਾਂ ਦੇ ਮੇਲ ਨਾਲ ਨਿਕਲਣਾ ਚਾਹੀਦਾ ਸੀ।

ਇਹ ਅਵਸਥਾ ਚਿੰਤਾ-ਜਨਕ ਹੈ।

ਪੂਰੀ ਗੰਭੀਰਤਾ ਨਾਲ ਵੀਚਾਰਿਆਂ ਇਹ ਗੱਲ ਸਪੱਸ਼ਟ ਹੋ ਜਾਂਦੀ ਹੈ ਕਿ ਗੁਰਬਾਣੀ, ਸੰਗਤਿ ਤੇ ਧਰਮਸਾਲ ਤਿੰਨਾਂ ਦੇ ਮੇਲ ਤੋਂ, ਜੋ ਪੂਰਨ-ਮਨੁੱਖ (ਖਾਲਸੇ) ਦੀ ਘਾੜਤ ਨਹੀਂ ਘੜੀਦੀ, ਤਾਂ ਕਸਰ ਸੰਗਤਿ ਦੀ ਮਾਨਸਕ ਅਵਸਥਾ ਜਾਂ ਧਰਮਸਾਲ ਦੀ ਮਰਯਾਦਾ, ਰਹੁ-ਗੀਤੀ ਤੇ ਵਾਤਾਵਰਣ ਵਿਚ ਹੀ ਹੋ ਸਕਦੀ ਹੈ, ਗੁਰਬਾਣੀ ਤਾਂ ਅਮਰ ਹੈ, ਸਦਾ ਨਵੀਂ ਤੇ ਨਿਰਮਲ ਰਹਿਣ ਵਾਲੀ ਸਦੀਵੀ ਸਚਾਈ।

ਹਾਂ ਜੀ, ਗੁਰੂ ਤੇ ਗੁਰਬਾਣੀ ਦਾ ਇਹ ਖੜਾਨਾ ਤਾਂ ਸਤਿਗੁਰਾਂ ਵੇਲੇ ਵੀ ਰਤਨੀ-ਭਰਪੂਰ ਸੀ, ਅੱਜ ਵੀ ਹੈ, ਤੇ ਅਗੋਂ ਵੀ ਸਦਾ ਲਈ ਭਰਪੂਰ ਰਹੇਗਾ।

1. ਗੁਰੂ ਸਾਗਰੂ ਰਤਨੀ ਭਰਪੂਰੇ ॥ ਅੰਮ੍ਰਿਤ, ਸੰਤ ਚੁਗਹਿ, ਨਹੀਂ ਦੂਰੇ ॥

(ਧਨਾਸਰੀ ਮ: ੧, ਪੰਨਾ ੬੯੫)

ਸੰਗਤ ਦੀ ਸਿਫਤ ਬਾਰੇ ਗੁਰਦੇਵ ਫੁਰਮਾਉਂਦੇ ਹਨ :

ਸਤਸੰਗਤਿ ਕੈਸੀ ਜਾਣੀਐ ॥ ਜਿਥੋ ਏਕੋ ਨਾਮੁ ਵਖਾਣੀਐ ॥
ਏਕੋ ਨਾਮੁ ਹੁਕਮੁ ਹੈ, ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥੫॥

(ਸਿਰੀਰਾਗ ਮ: ੧, ਪੰਨਾ ੨੨)

ਵਾਹ ! ਸਭ ਤੋਂ ਵੱਡੇ ਸਤਿਗੁਰ ਨਾਨਕ ਦੇਵ ਜੀ ਨੇ ਕਿਤਨੀ ਖਬੂਰਤੀ, ਸਪੱਸ਼ਟਤਾ
ਤੇ ਸੰਖੇਪਤਾ ਵਿਚ ਸਾਡੀ ਅਗਵਾਈ ਕੀਤੀ ਹੈ। ਸਤਸੰਗਤਿ ਉਹ ਹੈ ਜਿਥੇ ਕੇਵਲ 'ਨਾਮ'
ਦਾ ਚਰਚਾ ਹੋਵੇ। ਨਾਮ ਕੀ ਹੈ ? ਪ੍ਰਭੂ ਦਾ ਹੁਕਮ। ਇਸ ਹੁਕਮ ਦੀ ਸਮਝ ਕਿਥੋਂ ਪੈਂਦੀ
ਹੈ ? ਸਤਿਗੁਰੂ ਤੋਂ। ਸਤਿਗੁਰੂ ਕੌਣ ਹੈ ? ਉੱਤਰ ਹੈ :

ਸੋ ਸਤਿਗੁਰੂ ਜਿਸੁ ਰਿਦੈ ਹਰਿ ਨਾਉ ॥ (ਸੁਖਮਨੀ ਸਾਹਿਬ)

ਤਥਾ— ਬਾਣੀ ਗੁਰੂ, ਗੁਰੂ ਹੈ ਬਾਣੀ, ਵਿਚਿ ਬਾਣੀ ਅੰਮ੍ਰਿਤੁ ਸਾਰੇ ॥
ਗੁਰੂ, ਬਾਣੀ ਕਹੈ, ਸੇਵਕੁ ਜਨੁ ਮਾਨੈ, ਪਰਤਖਿ ਗੁਰੂ ਨਿਸਤਾਰੇ ॥੫॥

(ਨਾਟ ਮ: ੪, ਪੰਨਾ ੯੯੨)

ਸਪੱਸ਼ਟ ਹੈ ਕਿ ਗੁਰਬਾਣੀ ਤੇ ਸੰਗਤਿ ਦੇ ਮੇਲ ਨਾਲ ਹੀ 'ਸਤਸੰਗਤਿ' ਬਣਦੀ ਹੈ।

ਅਜਿਹੀ ਸਤਸੰਗਤਿ ਦੇ ਮਿਲ ਬੈਠਣ, ਆਪ ਤਰਨ ਤੇ ਹੋਰਨਾਂ ਨੂੰ ਤਾਰਨ ਅਤੇ
ਜਲੰਦੇ ਜਗਤ ਨੂੰ ਉਭਾਰਨ ਲਈ ਹੀ ਸਤਿਗੁਰਾਂ ਨੇ ਸੱਚ ਦੀ ਧਰਮਸਾਲ ਬੱਧੀ ਸੀ, ਗੁਰਦੁਆਰੇ
ਸਬਾਪਿਤ ਕੀਤੇ ਸਨ। ਇਸ ਬਾਰੇ ਪੰਜਵੇਂ ਗੁਰਦੇਵ ਫੁਰਮਾਉਂਦੇ ਹਨ :

ਮੈਂ ਬੱਧੀ ਸਚੁ ਧਰਮਸਾਲ ਹੈ ॥ ਗੁਰਸਿਖਾ ਲਹਦਾ ਭਾਲਿ ਕੈ ॥
ਪੈਰ ਧੋਵਾ ਪਖਾ ਫੇਰਦਾ, ਤਿਸੁ ਨਿਵਿ ਨਿਵਿ ਲਗਾ ਪਾਇ ਜੀਉ ॥੧੦॥

(ਸਿਰੀਰਾਗ ਮ: ੫, ਪੰਨਾ ੨੩)

ਆਪ ਜੀ ਦਾ ਤਰਲਾ ਸੀ :

ਮੋਹਿ ਨਿਰਗੁਣ ਦਿਚੈ ਬਾਉ, ਸੰਤ ਧਰਮਸਾਲੀਐ ॥੩॥

(ਗੁਜਰੀ ਵਰ ਮ: ੫, ਪੰਨਾ ੫੧੯)

ਧਰਮਸਾਲ ਅਥਵਾ ਗੁਰਦੁਆਰੇ ਵਿਚ ਹਾਜ਼ਰ ਹੋ ਕੇ ਸਾਨੂੰ ਕੀ ਕਰਨਾ ਲੋੜੀਏ, ਇਸ
ਬਾਰੇ ਪੰਜਵੇਂ ਗੁਰੂ ਜੀ ਦਾ ਫੁਰਮਾਨ ਹੈ :

ਗੁਰ ਦੁਆਰੇ ਹਰਿ ਕੀਰਤਨੁ ਸੁਣੀਐ ॥
ਸਤਿਗੁਰੁ ਭੇਟਿ ਹਰਿ ਜਸੁ ਮੁਖਿ ਭਣੀਐ ॥
ਕਲਿ ਕਲੇਸ ਮਿਟਾਏ ਸਤਿਗੁਰੁ, ਹਰਿ ਦਰਗਹ ਦੇਵੈ ਮਾਨੁ ਹੋ ॥੪॥

(ਮਾਤ੍ਰ ਮ: ੫, ਪੰਨਾ ੧੦੨੪)

ਪਰੰਤੂ, ਗੁਰਦੁਆਰੇ ਵਿਚ ਤਨੋਂ ਮਨੋਂ ਹਾਜ਼ਰ ਹੋ ਕੇ, ਨਾ ਅਸੀਂ ਇਕ-ਚਿੱਤ ਕੀਰਤਨ

1. ਦਰਮਿਆਨਿ ਬਜ਼ਮਿ ਮਾ, ਚੁਚ ਕਿੱਸਾਏ ਜਾਨਾਨਾ ਨੇਸਤ।

(ਗਜ਼ਲ ੧੦)

(ਭਾਵ—ਸਾਡੀ ਸੰਗਤ ਵਿਚ ਪ੍ਰਭੂ ਦੇ ਜਿਕਰ ਤੋਂ ਬਿਨਾ ਫੂਜੀ ਗੱਲ ਨਹੀਂ ਹੁੰਦੀ।)

(ਭਾਈ ਨੰਦ ਲਾਲ 'ਗੋਯਾ')

ਸੁਣਦੇ ਹਾਂ, ਨਾ ਹੀ ਸਤਿਗੁਰੂ ਦਾ ਜੱਸ ਉਚਰਦੇ ਹਾਂ; ਫੇਰ, ਇਸ ਵਿਚ ਕੀ ਅਚੰਭਾ ਹੈ ਕਿ ਸਾਡੇ ਕਲਿ-ਕਲੇਸ਼ ਨਹੀਂ ਮਿਟਦੇ, ਭਟਕਣਾ ਮਿਟਣ ਦੀ ਥਾਂ ਵਧਦੀ ਅਤੇ ਸਾਡੇ 'ਮਨਿ ਖੋਟੈ ਤਨਿ ਚੌਰ' ਹੋਣ ਕਰਕੇ, ਅਸੀਂ ਹੋਰ, ਬੱਜਰ ਪਾਪਾਂ ਦੇ ਭਾਗੀ ਬਣਦੇ ਹਾਂ।

ਗੁਰਦੁਆਰੇ ਵਿਚ ਹਾਜ਼ਰ ਹੋ ਕੇ ਤਾਂ ਕੀ, ਗੁਰਦੁਆਰੇ ਦਾ ਧਿਆਨ ਧਰਦਿਆਂ ਹੀ ਸਿਖ ਦਾ ਮਨ 'ਉਨਮਨ' ਅਵਸਥਾ ਵਿਚ ਆ ਜਾਣਾ ਚਾਹੀਏ। ਰਸਤੇ ਵਿਚ ਕੇਵਲ ਗੁਰੂ ਦਾ ਹੀ ਧਿਆਨ ਹੋਵੇ।

ਭਾਈ ਦਯਾ ਸਿੰਘ ਜੀ 'ਰਹਿਤਨਾਮੇ' ਵਿਚ ਲਿਖਦੇ ਹਨ :

ਗੁਰਦੁਆਰੇ ਜਾਵੇ, ਮਾਰਗ ਮੈਂ ਬਹੁਮ-ਚਰਗ ਧਾਰੇ।

'ਮਾਰਗ' ਵਿਚ ਬਹੁਮ-ਚਰਗ ਧਾਰਨਾ ਤਾਂ ਇਕ ਅਤਿ ਉਚੇਰੀ ਅਵਸਥਾ ਦਾ ਲਖਾਇਕ ਹੈ, ਜੇ ਕਿਤੇ ਗੁਰਦੁਆਰੇ ਹਾਜ਼ਰ ਹੋ ਕੇ ਵੀ ਮਨ ਵਿਕਾਰਾਂ ਤੇ 'ਪਰ ਤ੍ਰਿਅ ਰੂਪ' ਦੇ ਸੁਤਕਾਂ ਤੋਂ ਬਚਿਆ ਰਹੇ, ਤਾਂ ਵੀ ਧੰਨ ਭਾਗ ਹਨ। ਜੇ ਕਿਤੇ ਧਰਮਸਾਲ ਦੇ ਸੇਵਕਾਂ, ਗ੍ਰੰਥੀਆਂ ਤੇ ਪ੍ਰਬੰਧਕਾਂ ਦੀ ਅਵਸਥਾ, ਗੁਰਦੁਆਰੇ ਦੀ ਸੇਵਾ ਵਿਚ ਤੱਤਪਰ ਰਹਿਣ ਦੇ ਸੁਭਾਗ ਕਰਕੇ, ਜੱਤ, ਸੱਤ ਤੇ ਸੇਵਾ ਭਾਵ ਵਾਲੀ ਹੋ ਜਾਵੇ ਤਾਂ ਵੀ ਸਮਝੋ ਕਿ ਗੁਰ-ਅਸਥਾਨ ਆਪਣਾ ਮਨੋਰਥ ਨਿਭਾ ਰਹੇ ਹਨ। ਪਰੰਤੂ, ਜੇ 'ਕੁਫਰ ਕਾਬੇ' ਵਿਚੋਂ ਹੀ ਸਿਰ ਚੁੱਕੇ ਤਾਂ 'ਮੁਸਲਮਾਨੀ' ਕਿਤਨੇ ਕੁ ਦਿਨਾਂ ਦੀ ਪਾਹੁਣੀ ਸਮਝੀ ਜਾਵੇਗੀ ?²

ਇਹ ਗੱਲ ਵੀ ਕੋਈ ਅਤਿਕਥਨੀ ਨਹੀਂ ਹੋਵੇਗੀ ਕਿ ਸਰਲ ਤੇ ਸਾਦਾ ਸੁਭਾਵ ਸ਼ਰਧਾਲੂ-ਜਨਤਾ ਵਿਚ ਤਾਂ ਧਰਮ-ਭਾਵ ਹਨ; ਪਰੰਤੂ, ਜੇ ਖਤਰਨਾਕ ਘਾਟ ਆ ਵਾਪਰੀ ਹੈ, ਤਾਂ ਉਹ ਹੈ ਗੁਰਦੁਆਰੇ ਦੇ ਸੇਵਕਾਂ ਤੇ ਪ੍ਰਬੰਧਕਾਂ ਵਿਚ। ਉਨ੍ਹਾਂ ਦੀ ਅਵਸਥਾ ਤਾਂ 'ਜਿਤਨਾ ਗਿਰਜੇ ਤੋਂ ਨੇੜੇ, ਉਤਨਾ ਭੁਦਾ ਤੋਂ ਦੂਰ'³ ਵਾਲੀ ਹੁੰਦੀ ਜਾ ਰਹੀ ਹੈ।

ਇਕ ਵੇਰ ਗੁਰਦੁਆਰੀਏ ਸੇਵਕਾਂ ਦੇ ਇਕ ਇਕੱਠ ਵਿਚ ਕੌਮ ਦੇ ਇਕ ਸੁਹਿਰਦ ਤੇ ਦਰਦ ਰੱਖਣ ਵਾਲੇ ਮੁਖ-ਗ੍ਰੰਥੀ ਨੇ ਦੁਖੀ ਦਿਲ ਨਾਲ ਕੁਝ ਇਸ ਭਾਵ ਦੇ ਸ਼ਬਦ ਕਰੇ ਸਨ :

"ਗੁਰਦੁਆਰਿਆਂ ਦੇ ਸੇਵਕਾਂ ਤੇ ਪ੍ਰਬੰਧਕਾਂ ਦੇ ਜੀਵਨ, ਵਰਤੋਂ-ਵਿਹਾਰ ਤੇ ਪ੍ਰਬੰਧ-ਢਾਂਚੇ ਨੇ ਮਨੁੱਖ ਦੇ ਜੀਵਨ-ਸੋਮੇ—ਗੁਰ-ਅਸਥਾਨਾਂ—ਦਾ ਵਾਤਾਵਰਣ ਹੀ ਕੁਝ ਅਜਿਹਾ ਕਰ ਛੱਡਿਆ ਏ ਕਿ ਜੋ ਸਾਦਾ ਤੇ ਸਰਲ ਆਤਮਾ ਇਥੇ ਸੇਵਾ (ਮੁਲਾਜ਼ਮਤ) ਵਿਚ ਆਉਂਦੀ ਹੈ, ਉਹ ਪ੍ਰਭੂ-ਵਿਸ਼ਵਾਸ ਤੇ ਆਸਤਕਤਾ ਵਿਚ ਵਧੇਰੇ ਪਰਪੱਕ ਹੋਣ ਦੀ ਥਾਂ, ਉਲਟਾ ਅੰਦਰੋਂ ਵਿਸ਼ਵਾਸ-ਹੀਨ ਹੋ ਜਾਂਦੀ ਹੈ। ਉਸ ਦੇ ਮਨ ਵਿਚੋਂ ਸਹਿਜੇ ਸਹਿਜੇ ਪ੍ਰਭੂ ਦੇ ਨਿਰਮਲ ਭਉ, ਵਿਸ਼ਵਾਸ ਅਤੇ ਆਸਤਕਤਾ ਦਾ ਅਭਾਵ ਹੁੰਦਾ ਜਾਂਦਾ ਹੈ। ਨਹੀਂ ਤਾਂ ਇਹ ਕਿਵੇਂ ਹੋ ਸਕਦਾ ਹੈ ਕਿ ਕੋਈ 'ਜਾਗਦੀ ਜੋਤਿ', ਸ੍ਰੀ ਗੁਰੂ ਗ੍ਰੰਥ ਸਾਹਿਬ ਦਾ

1. ਅਖੀ ਸੁਭਕੁ ਵੇਖਣਾ, ਪਰ ਤ੍ਰਿਅ ਪਰ ਧਨ ਰੂਪੁ॥

(ਆਸਾ ਕੀ ਵਾਰ)

2. ਚੂ ਕੁਫਰ ਅਜ ਕਾਅਬਾ ਬਰਬੇਚਦ ਕੁਜਾ ਮਾਨਦ ਮੁਸਲਮਾਨੀ।

3. The nearer the Church, the farther from God.

ਸੇਵਕ, ਰਾਤ ਦਿਨ ਗੁਰੂ-ਸੇਵਾ ਵਿਚ ਤੱਤਪਰ ਰਹਿੰਦਾ ਹੋਇਆ ਅਜਿਹੇ ਪਾਪ ਕਰਨ ਦਾ ਭਾਗੀ ਹੋਵੇ ਜਿਨ੍ਹਾਂ ਨੂੰ ਸੌਚਣੋਂ ਹੀ ਸਾਧਾਰਨ ਮਨੁੱਖ ਵੀ ਲੱਜਾ ਕਰਦਾ ਹੈ। ਅਜਿਹੇ ਸੇਵਕ ਦੀ ਆਚਰਣਕ ਗਿਰਾਵਟ ਹੋਰ ਹਜ਼ਾਰਾਂ ਲੋਕਾਂ ਦੇ ਦਿਲਾਂ ਚੋਂ ਸਿੱਖੀ ਸਿਦਕ ਤੇ ਆਸਤਕਤਾ ਦਾ ਅਭਾਵ ਕਰਨ ਦਾ ਕਾਰਨ ਬਣਦੀ ਹੈ। ਇਸ ਲਈ, ਉਸ ਉੱਤੇ ਆਪਣੀ ਅਤੇ ਜਨਤਾ ਦੀ ਮਹਾਨ ਜ਼ਿੰਮੇਵਾਰੀ ਹੈ।”

ਐ ਗੁਰ-ਅਸਥਾਨ ਦੇ ਸੇਵਕ ਤੇ ਨਾਮ-ਧਰੀਕ (ਨਾਮ ਦੇ ਧਾਰਨੀ) ਗੁਰਸਿਖ ! ਬਾਹਰੋਂ, ਵਿਕਾਰਾਂ-ਵੇਹੜੇ ਮਨ ਨੂੰ ਹੋਝਨ ਲਈ ਤਾਂ ਗੁਰੂ-ਦੁਆਰੇ ਦਾ ਆਸਰਾ ਲਿਆ ਜਾਂਦਾ ਹੈ; ਪਰੰਤੂ, ਜੇ ਏਥੇ ਵੀ ਵਿਕਾਰ ਤੇਰਾ ਪਿੱਛਾ ਨਾ ਛੱਡਣ ਤਾਂ ਫੇਰ ਹੋਰ ਕਿਹੜਾ ਦਰਵਾਜ਼ਾ ਹੈ, ਜਿਸ ਨੂੰ ਖੜਕਾਇਆ ਜਾ ਸਕੇਗਾ ? ਵੇਖ ! ਭਾਈ ਗੁਰਦਾਸ ਜੀ ਕਿਸ ਝੂਬਸੂਰਤੀ ਨਾਲ ਤੈਨੂੰ ਇਹ ਸਚਾਈ ਨਿਸਚੇ ਕਰਵਾਉਣ ਦਾ ਉਪਕਾਰ ਕਰਦੇ ਹਨ :

ਬਾਹਰ ਕੀ ਅਗਨਿ, ਬੁਝਤ ਜਲ ਸਰਿਤਾ ਕੈ,
ਨਾਉ ਮੈਂ ਜੋ ਆਗ ਲਾਗੈ ਕੈਸੇ ਕੈ ਬੁਝਾਈਐ।
ਬਾਹਰ ਸੇ ਤਾਗ ਓਟ ਲੀਜੀਅਤ ਕੋਟ ਗੜ੍ਹ,
ਗੜ੍ਹ ਮੈਂ ਜੋ ਲੁਟ ਲੈਜੈ, ਕਹੋ ਕਤ ਜਾਈਐ।
ਚੌਰਨ ਕੇ ਝਾਸ, ਜਾਇ ਬਰਨ ਗਰੇ ਨਰਿੰਦ,
ਮਾਰੇ ਮਹੀਪਤਿ, ਜੀਉ ਕੈਸੇ ਕੈ ਬਚਾਈਐ।
ਮਾਯਾ ਡਰ ਡਰਪਤ ਹਾਰ ਗੁਰਦੁਆਰੇ ਜਾਵੈ,
ਤਹਾਂ ਜੋ ਮਾਯਾ ਬਿਆਪੇ ਕਹਾਂ ਠਹਿਰਾਈਐ।

ਧਰਮਸਾਲੀਏ ਲੋਕਾਂ ਨੂੰ ਪਹਿਲਾਂ ਤਾਂ ਆਪ ਇਕ ਆਦਰਸ਼ਕ ਜੀਵਨ ਦਾ ਨਮੂਨਾ ਬਣ ਕੇ ਦਸਣਾ ਚਾਹੀਦਾ ਹੈ ਤੇ ਫੇਰ ਹੋਰਨਾਂ ਨੂੰ ਉਪਦੇਸ਼ ਦੇਣਾ। ਜੇ ਗੁਰਦੁਆਰਿਆਂ ਵਿਚ ਹੀ ਅਨਰਥ ਹੋਣ ਤਾਂ ਫੇਰ ਬਚਾਅ ਦਾ ਹੋਰ ਕਿਹੜਾ ਠਿਕਾਣਾ ? ਗੁਰੂ ਸਾਹਿਬ ਦਾ ਵੀ ਬਚਨ ਹੈ :

ਬਾਨਸਟ ਜਗ ਭਰਿਸਟ ਹੋਏ, ਭੂਬਤਾ ਇਵ ਜਗੁ ॥੧॥

(ਪੰਨਾ ੬੬੨)

‘ਅਂਖ ਜੋ ਕੁਛ ਦੇਖਤੀ ਹੈ ਲਈ ਪੇ ਆ ਸਕਤਾ ਨਹੀਂ’ ਦੀ ਮਜ਼ਬੂਰੀ ਕਾਰਨ ਆਖਰ ਨਿਮਨ ਲਿਖਤ ਇਨ੍ਹਾਂ ਸ਼ਬਦਾਂ ਨਾਲ ਹੀ ਇਸ ਲੇਖ ਨੂੰ ਸਮਾਪਤ ਕੀਤਾ ਜਾਂਦਾ ਹੈ ਕਿ ਧਰਮਸਾਲ (ਗੁਰਦੁਆਰੇ) ਦਾ ਸਹੀ ਅਜ਼ਾਮਤ ਸਮਝੇ ਤੇ ਇਸ ਦਾ ਪ੍ਰਬੰਧ ਧਰਮ-ਭਾਵਾਂ ਵਾਲਾ ਬਣਾਏ ਬਿਨਾਂ, ਧਰਮ-ਖੇਤਰ ਵਿਚ ਕਿੱਕਰ ਬੀਜ ਕੇ ਦਾਖਾਂ ਦੀ ਆਸ ਕਰਨ ਵਾਲੀ ਭੂਲ ਹੈ।

ਕੁਝ ਹੋਰ ਅੰਤਕੇ ਵਜੋਂ

ਅਸੀਂ ਨਿਤ ਇਹ ਦਾਅਵਾ ਕਰਦੇ ਹਾਂ ਕਿ ਸਾਡਾ ਧਰਮ ਤੇ ਰਾਜਨੀਤੀ ਇਕ ਹਨ, ਅਨਿਖੜਵੇਂ ਹਨ। ਅਸੂਲਨ ਇਹ ਦਰਸਤ ਹੈ। ਧਰਮ ਨੂੰ ਰਾਜਨੀਤੀ ਤਾਂ ਕੀ, ਜੀਵਨ ਦੇ ਕਿਸੇ ਪੱਖ ਨਾਲੋਂ ਵੀ ਅੱਡ ਨਹੀਂ ਕੀਤਾ ਜਾ ਸਕਦਾ। ਧਰਮ-ਨਿਆਂ, ਨਾਮ, ਸੱਚ, ਮਾਨਵ-ਪਿਆਰ, ਹਮਦਰਦੀ, ਸਤਿ-ਸੰਤੋਖ ਤੇ ਪਰ-ਸੁਆਰਥ ਆਦਿ ਸਦ ਗੁਣਾਂ ਦਾ ਨਾਂ

ਹੈ। ਜੇ ਇਹਨਾਂ ਨੂੰ ਰਾਜਨੀਤੀ ਨਾਲੋਂ ਨਿਖੇੜ ਲਈਏ ਤਾਂ ਬਾਕੀ ਆਪੋ ਧਾਪੀ, ਤਬਾਹੀ, ਚੋਹਾ-ਮਾਹੀ ਤੇ ਕਤਲੋ-ਗਾਰਤ ਦੀ ਬਰਬਰੀਅਤ ਤੋਂ ਸਿਵਾ ਕੀ ਰਹਿ ਜਾਂਦਾ ਹੈ। ਅਲੱਗਾ ਇਕਬਾਲ ਨੇ ਇਸ ਹਕੀਕਤ ਨੂੰ ਇਉਂ ਕਲਮਬੰਦ ਕੀਤਾ ਹੈ:

ਜਲਾਲਿ ਪਾਤਸ਼ਾਹੀ ਹੈ, ਯਾ ਜਮੁਹੂਰੀ ਭਮਾਬਾ ਹੈ,
ਜੁਦਾ ਹੋ ਦੀਂ ਸਿਆਸਤ ਸੇ, ਤੋਂ ਰਹਿ ਜਾਤੀ ਹੈ ਚੰਗੇਜ਼ੀ।

ਧਰਮ ਅਤੇ ਸਿਆਸਤ ਦੇ ਇਕੱਠੇ ਹੋਣ ਤੋਂ ਭਾਵ ਇਹ ਹੈ ਕਿ ਰਾਜਨੀਤੀ ਉਤੇ ਧਰਮ ਦਾ ਕੁੰਡਾ ਹੋਵੇ। ਇਹ ਨਹੀਂ ਕਿ ਅੰਦਰੋਂ ਨਿਸ਼ਾਨਾ ਦੁਨੀਆ, ਪਦ-ਪਦਵੀਆਂ ਤੇ ਸੁਆਰਬ ਹੋਵੇ ਤੇ ਬਾਹਰੋਂ ਬਹਾਨਾ, 'ਦੀਨ'। ਧਰਮ ਨੂੰ ਗੰਦੀ ਰਾਜਨੀਤੀ ਲਈ ਵਰਤਣਾ ਪਾਪ ਹੈ।

ਕੌਣ ਨਹੀਂ ਜਾਣਦਾ ਕਿ ਵਰਤਮਾਨ ਗੁਰਦੁਆਰਾ ਲੋਕਤੰਤਰ ਪ੍ਰਬੰਧਕੀ ਢਾਂਚੇ ਵਿੱਚ ਗੁਰਦੁਆਰਿਆਂ ਨੂੰ ਨਿੱਜੀ ਰਾਜਨੀਤਕ ਲਾਭਾਂ ਦੀ ਪ੍ਰਾਪਤੀ ਦੀ ਛਾਲ ਵਿਚ ਪੜ੍ਹਲ ਵਜੋਂ ਵਰਤਿਆ ਜਾਂਦਾ ਹੈ। ਐਸੇ ਮਾਹੌਲ ਵਿਚ ਪੰਜਵੇਂ ਪਾਤਸ਼ਾਹ ਦੇ ਤਕਾਂਝਲ ਦੀ ਉੱਪਰ ਬਿਆਨੀ ਧਰਮਸਾਲਾ ਦੀ ਹੋਂਦ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਧਰਮ-ਉਪਜਾਊ ਧਰਮਸਾਲਾ ਤਾਂ ਹੀ ਸੰਭਵ ਹੈ ਜੇ ਇਸ ਦੇ ਲੋਕਤੰਤਰੀ ਚੋਣ-ਢਾਂਚੇ ਵਿਚ ਯੋਗ ਤਬਦੀਲੀ ਹੋਵੇ ਅਤੇ ਵਰਤਮਾਨ ਸੁਆਰਬੀ ਰਾਜਨੀਤੀ ਤੋਂ ਛੁਟਕਾਰਾ। (ਇਸ ਸੰਬੰਧੀ ਵਧੇਰੇ ਵਿਸਥਾਰ ਵਾਚੋ ਮੇਰੀਆਂ ਪੁਸਤਕਾਂ ਅੰਮ੍ਰਿਤ ਤੇ ਆਤਮਾ ਅਤੇ ਧਰਮ ਤੇ ਰਾਜਨੀਤੀ ਵਿੱਚ।)

ਏਥੇ ਇਹ ਗੱਲ ਵੀ ਚੇਤੇ ਰੱਖਣ ਵਾਲੀ ਹੈ ਕਿ ਧਰਮਸਾਲ ਦੀ ਸੰਭਾਲ ਵਿੱਚ ਹੀ ਪੰਥ ਦੀ ਬਿਰਧੀ ਤੇ ਧਰਮ-ਪ੍ਰਚਾਰ ਦਾ ਭੇਤ ਲੁੱਕਿਆ ਪਿਆ ਹੈ। ਧਰਮਸਾਲ ਦੀ ਸੰਭਾਲ ਦਾ ਧੁਰਾ ਗੁਰਦੁਆਰੇ ਦਾ ਮੁਖ ਸੇਵਕ, ਗ੍ਰੰਥੀ ਅਥਵਾ ਧਰਮਸਾਲੀਆ ਹੈ। ਜਿਤਨਾ ਚਿਰ ਪ੍ਰਭੂ ਦੇ ਕੈ ਤੇ ਸੱਚੇ ਆਚਾਰ ਵਾਲੇ ਵਿਦਵਾਨ ਤੇ ਸੰਤੋਖੀ ਗ੍ਰੰਥੀ ਸਾਹਿਬਾਨ ਪੈਦਾ ਨਹੀਂ ਕੀਤੇ ਜਾਂਦੇ, ਧਰਮ-ਪ੍ਰਚਾਰ ਦੀ ਗੱਲ ਕਰਨਾ, ਹਵਾ ਵਿਚ ਤਲਵਾਰਾਂ ਮਾਰਨ ਤੁੱਲ ਹੈ।

ਸਿਆਣਿਆਂ ਦਾ ਕਬਨ ਹੈ ਕਿ ਜੁਧ ਵਿਚ ਸਭ ਤੋਂ ਪਹਿਲੀ ਮੌਤ ਸੱਚ ਦੀ ਹੁੰਦੀ ਹੈ। ਗੁਰਦੁਆਰਿਆਂ ਵਿੱਚ ਪ੍ਰਬੰਧਕੀ ਢਾਂਚਾ ਲੋਕਤੰਤਰੀ ਹੋਣ ਕਰਕੇ, ਆਪਸ ਵਿਚ ਦੀ ਖਿਚੋਤਾਣ, ਝਗੜਿਆਂ ਤੇ ਧਕ਼ਿਆਂ ਦੀ ਜ਼ੋਰ-ਅਜ਼ਮਾਈ ਦਾ ਹੋਰ ਚਾਹੇ ਕੁਝ ਵੀ ਸਿੱਟਾ ਨਿਕਲੇ; ਪਰੰਤੂ, ਇਹ ਮਹਾਨ ਕੌਮੀ ਘਾਟਾ ਅਵੱਸ਼ ਆ ਵਾਪਰਦਾ ਹੈ ਕਿ ਅਜਿਹੇ ਵਾਤਾਵਰਣ ਵਿਚ ਮਾੜੇ ਅਨਸਰ ਨੂੰ ਧੜੇਬੰਦੀ ਦੀ ਮਜ਼ਬੂਤੀ ਕਾਤਰ ਘੂਰ-ਘੱਪ ਵਿਚ ਰੱਖਣਾ ਅਸੰਭਵ ਹੋ ਜਾਂਦਾ ਹੈ, ਅਤੇ ਇਸ ਸਭ ਕੁਝ ਦੇ ਫਲਸਰੂਪ ਫੇਰ ਸਹੀ ਅਰਥਾਂ ਵਿਚ ਨਾ ਧਰਮ ਰਹਿ ਜਾਂਦਾ ਹੈ ਨਾ ਧਰਮਸਾਲ। ਸ਼ਾਇਦ ਇਹੀ ਕਾਰਨ ਹੈ ਕਿ ਸੰਸਾਰ ਦੇ ਵੱਡੇ ਧਰਮਾਂ (ਮੱਤਾਂ) ਵਿੱਚੋਂ ਕਿਸੇ ਮੱਤ ਦੇ ਧਾਰਮਕ ਅਦਾਰੇ ਜਾਂ ਸੰਸਥਾ ਦਾ ਪ੍ਰਬੰਧ ਲੋਕਤੰਤਰ ਦੀਆਂ ਲੀਹਾਂ ਉਤੇ ਨਹੀਂ, ਇਹਨਾਂ ਦੀ ਚੋਣ ਲਈ ਕਿਤੇ ਵੀ ਹਰ ਬਾਲਗ ਨੂੰ ਵੋਟ ਦੇਣ ਦਾ ਹੱਕ ਪ੍ਰਾਪਤ ਨਹੀਂ, ਆਖਰ ਕਿਉਂ?

ਇਹ ਗੱਲ ਵਿਚਾਰਨ ਯੋਗ ਹੈ, ਸਾਡੇ ਛੂੰਪੇ ਅਧਿਐਨ ਦੀ ਮੁਖਾਜ਼।

ਗੁਰਸਿੱਖ ਰਹਿਤ

ਕਰਤਾ ਪੁਰਖ ਦੀ ਕੁਲ ਕਾਇਨਾਤ, ਚਾਹੇ ਉਹ ਸਜੀਵ ਹੈ ਜਾਂ ਨਿਰਜੀਵ, ਖਾਸ ਬੱਡਵੇਂ ਨੇਮਾਂ ਵਿਚ ਚਲ ਰਹੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੂਹ ਦਿਸਦੀਆਂ ਅਤੇ ਅਣਦਿਸਦੀਆਂ ਵਸਤਾਂ ਨੂੰ ਇਕ ਬੱਡਵੀਂ ਤੌਰ ਵਿਚ ਤੋਰਨ ਤੇ ਕਾਇਮ ਰੱਖਣ ਵਾਲੀ ਰੱਬੀ ਸ਼ਕਤੀ ਨੂੰ ਕਿਤੇ 'ਭੈ' ਦਾ ਨਾਮ ਦਿੱਤਾ ਹੈ ਅਤੇ ਕਿਤੇ ਇੱਕ 'ਸੰਤੋਖ-ਬਾਪਕ' ਸੱਤਾ ਦੇ ਰੂਪ ਵਿਚ ਵੇਖਿਆ ਹੈ। ਆਪ ਜੀ 'ਆਸਾ ਕੀ ਵਾਰ' ਵਿਚ ਇਕ ਥਾਂ ਇਸ ਅਥਾਹ, ਅਗਾਹ ਅਤੇ ਅਗੰਮੀ ਸ਼ਕਤੀ ਦੇ ਪ੍ਰਬੰਧ-ਢਾਂਚੇ ਨੂੰ ਇਉਂ ਬਿਆਨ ਕਰਦੇ ਹਨ :

ਭੈ ਵਿਚਿ ਪਵਣੁ ਵਹੈ ਸਦ ਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥

ਭੈ ਵਿਚਿ ਅਗਾਨਿ ਕਵੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥

ਭੈ ਵਿਚਿ ਇੰਦ੍ਰ ਫਿਰੈ ਸਿਰ ਭਾਰਿ ॥ ਭੈ ਵਿਚਿ ਰਜਾ ਧਰਮ ਦੁਆਰੁ ॥

ਭੈ ਵਿਚਿ ਸੁਰਜ ਭੈ ਵਿਚਿ ਚੰਦ੍ਰ ॥ ਕੋਹ ਕਰੋਵੀ ਚਲਤ ਨ ਅੰਤੁ ॥

ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਛਾਣੇ ਆਕਾਸ ॥

ਭੈ ਵਿਚਿ ਜੋਧ ਮਹਾਬਲ ਸੁਰ ॥ ਭੈ ਵਿਚਿ ਆਵਹਿ ਜਾਵਹਿ ਪੁਰ ॥

ਸਰਗਲਿਆ ਭਉ ਲਿਖਿਆ ਸਿਰਿ ਲੇਖੁ ॥

ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥ (8) (ਪੰਨਾ ੪੯੪)

ਸ੍ਰੀ ਜਪੁਜੀ ਸਾਹਿਬ ਵਿਚ ਇਸ ਹਕੀਕਤ ਨੂੰ ਅਤਿ ਦੀ ਸੰਖੇਪਤਾ ਨਾਲ ਇਉਂ ਦਰਸਾਇਆ ਗਿਆ ਹੈ :

ਯੋਲੁ ਧਰਮੁ, ਦਇਆ ਕਾ ਪ੍ਰਤੁ ॥

'ਸੰਤੋਖੁ' ਬਾਪਿ ਰਖਿਆ ਜਿਨਿ ਸੂਤਿ ॥੧੯॥

(ਜਪੁਜੀ)

ਨਿਰਕਾਰੀ ਬਾਬੇ ਵਲੋਂ ਉਪਰੋਕਤ ਗੁਰਵਾਕਾਂ ਵਿਚ ਇਤਨੀ ਸਪੱਸ਼ਟਤਾ ਨਾਲ ਦਰਸਾਈ ਸੱਚਾਈ ਦੀ ਭਰਵੀਂ ਉਗਾਹੀ ਅੱਜ ਦੀ ਵਿਗਿਆਨਕ ਖੇਤ ਤੇ ਲਭਤ ਹੈ। ਵਿਗਿਆਨ ਨਾ ਹੀ ਕੋਈ ਨਵੇਂ ਅਸੂਲ ਘੜਦਾ ਹੈ, ਨਾ ਹੀ ਘੜ ਸਕਦਾ ਹੈ। ਹਾਂ, 'ਅਹਿਲ ਬਸੀਰਤ' (ਗਿਆਨ-ਨੇੜ੍ਰ ਰੱਖਣ ਵਾਲੇ ਦੂਰਦਰਸ਼ੀ ਲੋਕ) ਕੁਦਰਤ ਦੇ ਸੀਨੇ ਵਿਚ ਛੁਪੇ ਭੇਤ ਲੱਭਣ ਲਈ ਸਦਾ, ਵਿਤ ਅਨੁਸਾਰ, ਹੰਭਲਾ ਜ਼ਰੂਰ ਮਾਰਦੇ ਆਏ ਹਨ। ਸ਼ਾਇਦ ਕੁਝ ਅਜਿਹੇ ਵਿਗਿਆਨੀਆਂ, ਖੜੀਆਂ ਤੇ ਗਿਆਨੀਆਂ ਦੀ ਦਿੜ੍ਹਤਾ ਤੇ ਆਪੁਨਿਕ ਪ੍ਰਾਪਤੀਆਂ ਨੂੰ ਤੱਕ ਕੇ ਹੀ ਇਕ ਸ਼ਾਇਰ ਨੇ ਇਹ ਦਾਅਵਾ ਕਰਨ ਦਾ ਹੀਆ ਕੀਤਾ ਹੈ :

✓ ਰਾਜ਼ ਕੁਦਰਤ ਨੇ 'ਇਨਸਾਂ' ਸੇ ਛੁਪਾਏ ਤੋਂ ਬਹੁਤ,
ਮਗਰ, ਅਹਿਲ ਬਸੀਰਤ ਸੇ ਛੁਪਾਏ ਨ ਗਏ।

ਪਰੰਤੂ, ਹਕੀਕਤ ਇਹ ਹੈ ਕਿ ਵਿਗਿਆਨ ਦੇ ਖੇਤਰ ਵਿਚ, ਜੋ ਕੁੱਝ ਵੀ ਜਾਣਿਆ ਜਾ ਸਕਿਆ ਹੈ, ਉਸ ਨਾਲ ਤਾਂ ਹੋਰ ਜਾਣਨ ਦੀ ਥੋਹ ਹੀ ਵਧੀ ਹੈ ਅਤੇ ਮਨੁੱਖ ਇਸ ਸਿੱਟੇ ਉਤੇ ਪੁੱਜਾ ਹੈ ਕਿ ਅੱਜ ਦੇ ਸਪੋਸ ਜੁਗ ਵਿੱਚ 'ਜਾਣੇ ਗਏ' ਨਾਲੋਂ 'ਅਨਜਾਣਿਆ' ਕੋਟ ਗੁਣਾ ਵੱਧ ਹੈ। ਇਹ ਰਚਨਾ, ਇਹ ਪਸਾਰਾ ਨੇਤਿ ਨੇਤਿ ਹੈ (ਬੇਅੰਤ ਹੈ, ਬੇਅੰਤ ਹੈ)। ਹਾਂ, ਹੁਣ ਤਕ ਕੈਮਿਸਟਰੀ, ਬਿਆਲੋਜੀ, ਡਿਜ਼ਿਕਸ ਤੇ ਸਾਈਕਾਲੋਜੀ ਆਦਿ ਵਿਗਿਆਨਕ ਤੇ ਮਨੋ-ਵਿਗਿਆਨਕ ਖੇਤਰਾਂ ਵਿਚ ਹੋਈ ਥੋਜ ਇਸ ਸਿੱਟੇ ਉਤੇ ਅਵੱਸ਼ ਅਪੜਦੀ ਹੈ ਕਿ ਕੁਦਰਤ ਦਾ ਦਿਸਦਾ ਤੇ ਅਣਦਿਸਦਾ ਅਤੇ ਜਾਣਿਆ ਤੇ ਅਨਜਾਣਿਆ ਸਾਰਾ ਪ੍ਰਬੰਧ ਕੁਝ ਬੱਛਵੇਂ ਨੇਮਾਂ ਅਧੀਨ ਤੁਰ ਰਿਹਾ ਹੈ। ਇਨ੍ਹਾਂ ਅਟੱਲ ਨੇਮਾਂ ਨੂੰ ਹੀ ਸਤਿਗੁਰੂ ਨੇ ਅਕਾਲ ਪ੍ਰਰਖ ਦੇ 'ਭੈ' ਦਾ ਨਾਮ ਦਿਤਾ ਹੈ। ਕੁਦਰਤ ਵਿਚ ਵਰਤ ਰਹੇ ਇਸ ਜ਼ਬਤ, ਨੇਮ ਜਾਂ ਸੰਜਮ ਦਾ ਸਦਕਾ ਹੀ ਸੰਸਾਰ ਦਾ ਇਹ ਢਾਂਚਾ ਤੇ ਵਿਕਾਸ ਕਾਇਮ ਹੈ। ਹਵਾ, ਪਾਣੀ, ਅੱਗ, ਧਰਤੀ, ਅਕਾਸ਼ ਆਦਿ ਤੱਤ ਅਤੇ ਖੰਡਾਂ, ਬ੍ਰਹਮੰਡਾਂ ਦੀ ਕੁਲ ਕਾਇਨਾਤ, ਆਪਣੇ ਅੰਦਰ ਵੱਸੇ ਜ਼ਬਤ-ਸੰਤੋਖ ਦੇ ਆਸਰੇ ਹੀ ਸੁਤਰ-ਬੱਧ ਹਨ। ਕਾਦਰ ਦੀ ਕੁਦਰਤ ਵਿਚੋਂ ਇਹ ਨੇਮ-ਪਾਲਣਾ ਛਿਨ ਭਰ ਲਈ ਵੀ ਰੁਕੀੜੀ ਨਹੀਂ, ਅਤੇ ਇਹ ਢਹਿ-ਢੇਰੀ ਹੋਈ ਤੇ ਪਰਲੋ ਆਈ ਨਹੀਂ।¹

ਇੱਕ ਪੱਛਮੀ ਵਿਦਵਾਨ, ਸ੍ਰੀ ਵੀਲਰ ਨੇ ਨੇਮ-ਬੱਧ ਰਹਿਣ ਦੀ ਮਹੱਤਤਾ ਨੂੰ ਬਿਆਨ ਕਰਦਿਆਂ ਲਿਖਿਆ ਹੈ :

ਅਸਲੀ ਭੁਜੀ ਜਾਂ ਬਾਂਤੀ ਕਿਸੇ ਸੰਜਮ ਜਾਂ ਅਸੂਲ ਵਿਚ ਰਹਿ ਕੇ ਹੀ ਪ੍ਰਾਪਤ ਹੁੰਦੀ ਹੈ।

ਜੋ ਆਦਮੀ ਆਜ਼ਾਦੀ ਦੇ ਨਾਂ ਉਤੇ ਮਨ-ਇੱਛਤ ਗੱਲਾਂ ਕਰ ਗੁਜ਼ਾਰਨ ਦਾ ਲਾਇਸੈਸ (ਖੁਲ੍ਹੇ) ਚਾਹੁੰਦਾ ਹੈ, ਉਸ ਨੂੰ ਇਕ ਸੂਝਵਾਨ ਸ਼ਾਇਰ ਇਉਂ ਮਸ਼ਵਰਾ ਦਿੰਦਾ ਹੈ :

ਬਰਤਿ ਆਜ਼ਾਦੀ ਹੈ: ਆਜ਼ਾਦੀ ਕੀ ਕੁੱਛ ਪਾਬੰਦੀਆਂ,
ਇਨ ਕਾ ਜੋ ਪਾਬੰਦ ਹੈ, ਵੂਹ ਅਸਲ ਮੌ ਆਜ਼ਾਦ ਹੈ।

ਵਾਸਤਵ ਵਿਚ ਕੋਈ ਵੀ ਵਿਅਕਤੀ ਪੂਰਨ ਤੌਰ ਉਤੇ ਸੁਤੰਤਰ ਜਾਂ ਪਾਬੰਦੀ-ਰਹਿਤ ਨਹੀਂ ਹੈ। ਉਸ ਨੂੰ ਅਵੱਸ਼ ਕੁਝ ਮਾਨਸਿਕ ਤੇ ਸਰੀਰਕ ਪਾਬੰਦੀਆਂ ਵਿਚ ਵਿਚਰਨਾ ਹੀ ਪੈਂਦਾ ਹੈ। ਫਰਕ ਕੇਵਲ ਇਹ ਹੈ ਕਿ ਭਲੇ ਪੁਰਸ਼ ਨੇਕ ਤੇ ਉੱਚ ਅਸੂਲਾਂ ਦੇ ਪਾਬੰਦ ਤੇ ਧਾਰਨੀ ਹੁੰਦੇ ਹਨ, ਜਦ ਕਿ ਬੁਰੇ ਲੋਕ ਮੰਦ ਵਾਸ਼ਨਾਵਾਂ ਤੇ ਵਾਦੀਆਂ ਦੇ ਕੈਦੀ। ਆਪਣੇ ਹੱਕਾਂ ਅਤੇ ਦੂਜਿਆਂ ਵਲ ਆਪਣੇ ਫਰਜ਼ਾਂ, ਜਾਂ ਇਉਂ ਆਖੇ ਕਿ ਆਪਣੇ ਤੇ ਦੂਜਿਆਂ ਦੇ ਹੱਕਾਂ ਵਿਚਕਾਰ ਨਿਆਇ ਪੁਰਬਕ ਸਮਝੌਤਾ ਹੋਏ ਬਿਨਾਂ ਸੰਸਾਰ ਦੀ ਕਾਰ ਚਲਣੀ ਸੰਭਵ ਨਹੀਂ। ਪੂਰਨ ਤੌਰ ਉਤੇ ਸੁਤੰਤਰ ਜਾਂ ਗੁਰੂ ਨਾਨਕ ਨਿਰੰਕਾਰੀ ਦੇ ਸ਼ਬਦਾਂ ਵਿਚ²

1. ਆਪੇ ਹੀ ਸੂਤਪਾਰੂ ਹੈ ਪਿਆਰਾ,

(ਸੋਗਠਿ ਮ: 8, ਪੰਨਾ ੬੦੫)

ਸੂਤੂ ਖਿੰਚੇ ਢਹਿ ਢੇਗੇ ਹੋਏ ॥੧॥

2. ਸਗਲਿਆ ਭਉ ਲਿਖਿਆ ਸਿਰਿ ਲੇਖੁ ॥

(ਸਲੋਕ ਮ: ੧, ਆਸਾ ਕੀ ਵਾਰ, ਪੰਨਾ ੪੬੪)

ਨਿਰਭਉ, ਸੁਤੰਤਰ ਤਾਂ ਕੇਵਲ ਇਕ ਨਿਰੰਕਾਰ ਹੀ ਹੈ। ਉਰਦੂ ਦੇ ਇਕ ਕਵੀ ਨੇ ਇਸੇ ਹਕੀਕਤ ਨੂੰ ਕੈਦ 'ਚ ਪਈ ਬੁਲਬੁਲ ਦੇ ਵਿਅੰਗ-ਭਰਪੂਰ ਸ਼ਬਦਾਂ ਵਿਚ ਇਉਂ ਬਿਆਨ ਕੀਤਾ ਹੈ :

ਮੈਂ ਹੁੰ ਗ੍ਰਾਫਤਾਰਿ ਕਫਸ, ਯਿਹ ਮੇਰੀ ਕਿਸਮਤ ਹੈ,
ਜੋ ਹੈ ਪਾਬੰਦਿ ਚਮਨ, ਵੁਹ ਭੀ ਤੋਂ ਆਜ਼ਾਦ ਨਹੋਂ।

ਇਹੀ ਕਾਰਨ ਹੈ ਕਿ ਹਰੇਕ ਜੁਗ ਦੇ ਮਹਾਂਪੁਰਖਾਂ ਨੇ ਆਪਣੇ ਵੀਚਾਰਾਂ ਨੂੰ ਜੁਗੋ ਜੁਗ ਪਰਚਾਰੇ ਜਾਣ ਹਿਤ ਜੋ ਜੋ ਸੰਸਥਾ ਜਾਂ ਜਥੇਬੰਦੀ ਬਣਾਈ, ਅਥਵਾ ਮੱਤ ਤੇਰਿਆ, ਉਸ ਦੇ ਸਮਰਥਕਾਂ ਜਾਂ ਅਨੁਯਾਈਆਂ ਨੂੰ ਜਥੇਬੰਦ ਰੱਖਣ ਅਤੇ ਮਿਥੇ ਟੀਚਿਆਂ ਵਲ ਵੱਧਣ ਲਈ ਕੁਝ ਨੇਮ, ਕੁਝ ਸਿਧਾਂਤ ਮਿਥੇ, ਅਥਵਾ, 'ਰਹਿਤ' ਨਿਯਤ ਕੀਤੀ। ਹਾਂ, ਜਥੇ ਜ਼ਾਬੰਦੇ ਵਿਚ ਰੱਖਣ ਵਾਲੇ ਇਹ ਨੇਮ ਜਿਤਨੇ ਸਰਲ, ਸਾਦੇ, ਸੰਖੇਪ ਤੇ ਭਾਵ-ਪੂਰਤ ਹੋਣਗੇ, ਉਤਨਾ ਹੀ ਉਹ ਮੱਤ ਬਲਵਾਨ ਤੇ ਪ੍ਰਭਾਵਸ਼ਾਲੀ ਹੋਵੇਗਾ, ਅਤੇ ਉਸ ਦੇ ਅਵਲੰਭੀ ਹੋਣਗੇ ਜਿੰਦ-ਜਾਨ ਵਾਲੇ ਦੈਵੀ ਪੁਰਸ਼।

ਰਹਿਤ

ਸਿੱਖ ਮੱਤ ਵਿਚ ਤਨ ਨੂੰ ਸੋਧਣ ਤੇ ਮਨ ਨੂੰ ਪ੍ਰਬੰਧਣ ਲਈ, ਜੋ ਸਿਧਾਂਤ ਸਤਿਗੁਰਾਂ ਨੇ ਮਨੁੱਖ-ਮਾਦੂ ਦੀ ਭਲਾਈ ਅਤੇ ਅਗਵਾਈ ਲਈ ਨਿਯਤ ਕੀਤੇ ਹਨ, ਉਨ੍ਹਾਂ ਨੂੰ ਸਿੱਖ-ਬੋਲੀ ਵਿਚ 'ਰਹਿਤ' ਦਾ ਨਾਮ ਦਿੱਤਾ ਗਿਆ ਹੈ। ਸਿੱਖ ਨੇ ਰਹਿਤ ਤਨ ਦੀ ਵੀ ਰਖਣੀ ਹੈ ਅਤੇ ਮਨ ਦੀ ਵੀ। ਤਨ ਤੇ ਮਨ ਦਾ ਆਪਸ ਵਿਚ ਦੀ ਗੂੜ੍ਹਾ ਸੰਬੰਧ ਹੋਣ ਕਰਕੇ ਇਨ੍ਹਾਂ ਦੋਹਾਂ ਦੀ ਚਾਲ ਨੂੰ ਸੰਤੁਲਿਤ, ਬੱਡਵੀਂ ਅਤੇ ਸੂਤ ਵਿਚ ਰੱਖਣ ਦੀ ਭਾਰੀ ਲੋੜ ਹੈ। ਜੇ ਇਹ ਖਿਆਲ ਠੀਕ ਹੈ ਕਿ ਨਨੋਏ¹ ਸਰੀਰ ਵਿਚ ਹੀ ਨਨੋਆ ਮਨ ਟਿਕਦਾ ਹੈ, ਤਾਂ ਇਸ ਹਕੀਕਤ ਨੂੰ ਵੀ ਝੁਠਲਾਇਆ ਨਹੀਂ ਜਾ ਸਕਦਾ ਕਿ ਨਨੋਆ² ਮਨ, ਨਨੋਆ ਸਰੀਰ ਰਖਦਾ ਹੈ। ਭਾਵ, ਇਹ ਹੈ ਕਿ ਮਨ ਦਾ ਤਨ ਉਤੇ ਅਤੇ ਤਨ ਦਾ ਮਨ ਉਤੇ ਛੌਪਾ ਪ੍ਰਭਾਵ ਪੈਂਦਾ ਹੈ। ਹਾਂ, ਤਨ ਤੇ ਮਨ ਦੇ ਜੋੜ ਵਿਚ ਮਨ ਪ੍ਰਸੂਖ ਹੈ ਤੇ ਤਨ ਗੌਣ। ਇਹ ਗੱਲ ਕਿ ਮਨ ਦੀ ਬੱਡਵੀਂ ਅਤੇ ਸੰਜਮ-ਭਰਪੂਰ ਚਾਲ ਨਾਲ ਤਨ ਦੀ ਚਾਲ ਆਪੇ ਹੀ ਸੁਧਰ ਜਾਵੇਗੀ, ਬਹੁਤ ਹਦ ਤਕ ਤਾਂ ਠੀਕ ਹੈ, ਪਰੰਤੂ, ਇਸ ਨੂੰ ਦੋ ਤੇ ਦੋ ਚਾਰ ਵਾਂਗ ਦਰੁਸਤ ਨਹੀਂ ਮੰਨਿਆ ਜਾ ਸਕਦਾ। ਅਭਿਆਸੀ ਦੇ ਪ੍ਰਾਪਕ ਮਨ ਉਤੇ ਤਾਂ ਸਰੀਰ ਦੀ ਢਹਿੰਦੀ ਕਲਾ ਦਾ ਕੋਈ ਪ੍ਰਭਾਵ ਨਹੀਂ ਪਵੇਗਾ, ਪਰੰਤੂ, ਢਹਿੰਦੀਆਂ ਕਲਾਂ ਵਾਲਾ ਮਨ, ਤਨ ਦੇ ਪ੍ਰਭਾਵ ਨੂੰ ਅਵੱਸ਼ ਕਬੂਲੇਗਾ। ਇਸੇ ਤਰ੍ਹਾਂ ਇਹ ਵੀ ਸੋ ਹੀ ਸਦੀ ਸਤਿ ਨਹੀਂ ਕਿ ਤਕੜਾ, ਸੁਆਸ ਸਰੀਰ, ਅਵੱਸ਼, ਅੱਛਾ, ਦੈਵੀ ਮਨ ਰੱਖੇਗਾ।

ਸੋ, ਉਪਰੋਕਤ ਸੰਖਿਪਤ ਵੀਚਾਰ ਦਾ ਸਿੱਟਾ ਲਾਜ਼ਮੀ ਤੌਰ ਉਤੇ ਇਹੀ ਨਿਕਲਿਆ ਕਿ ਮਨੁੱਖ-ਚਲਣ ਦੀ ਸੰਤੁਲਿਤ ਉਸਾਰੀ ਤੇ ਸਹਿਜ ਚਾਲ ਲਈ ਮਨ ਤੇ ਤਨ ਦੋਹਾਂ ਵਲ ਹੀ ਯੋਗ ਧਿਆਨ ਦੇਣ ਦੀ ਲੋੜ ਹੈ। ਗੁਰਵਾਕ ਹੈ :

1. A sound body has a sound mind.
2. A sound mind has a sound body.

ਇਹੀ ਕਾਰਨ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦਸਾਂ ਜੋਤਾਂ ਵਿੱਚ ਹੀ ਮਨ ਤੇ ਤਨ ਦੀ ਰਹਿਤ ਵਲ ਲੋਭੀਦਾ ਧਿਆਨ ਦਿੱਤਾ ਹੈ। ਸਿੱਖ-ਸਤਿਗੁਰਾਂ ਤੋਂ ਪਹਿਲੇ ਦਾ ਭਾਰਤ ਦਾ ਇਤਿਹਾਸ ਇਹ ਸਾਖੀ ਭਰਦਾ ਹੈ ਕਿ ਇਥੇ ਕਦੀ ਮਨ ਤੇ ਕਦੀ ਕੇਵਲ ਤਨ ਦੀ ਸੰਭਾਲ ਅਤੇ ਪੂਜਾ ਹੁੰਦੀ ਰਹੀ। ਇਸ ਨਾਲ ਜੀਵਨ-ਰੱਬ ਦਾ ਪਾਸ ਪੈ ਜਾਣਾ ਕੁਦਰਤੀ ਸੀ। ਇਕ-ਪੱਖੀ ਫਲਸਫੇ ਦੇ ਮੁਦੱਦੀ ਤੇ ਧਾਰਨੀ ਲੋਕਾਂ ਨੇ ਏਥੋਂ ਦੇ ਵਸਨੀਕਾਂ ਦੇ ਜੀਵਨ ਨੂੰ ਵੀ ਇਕ-ਪੱਖੀ, ਅਧੂਰਾ ਤੇ ਨਿਤਾਣਾ ਬਣਾ ਦਿੱਤਾ ਸੀ, ਜਿਸ ਦੇ ਫਲ-ਸਰੂਪ ਇਹ ਦੇਸ਼ (ਗਿਸੀਆਂ ਮੁਨੀਆਂ ਦੀ ਪੁੰਨ-ਭੂਮੀ) ਕੋਈ ਇੱਕ ਹਜ਼ਾਰ ਬਰਸ ਤਕ ਅਣਖ-ਹੀਣਤਾ, ਅਧੋਗਤੀ ਤੇ ਪ੍ਰਾਣੀਨਤਾ ਦਾ ਜੀਵਨ ਜੀਉਣ ਅਤੇ ਅਕਹਿ ਤੇ ਅਸਹਿ ਕਸ਼ਟਾਂ ਅਤੇ ਅੱਤਿਆਚਾਰਾਂ ਦਾ ਨਿਸ਼ਾਨਾ ਬਣਨ ਉਤੇ ਮਜ਼ਬੂਰ ਹੋਇਆ।

ਸਿੱਖ-ਸਤਿਗੁਰਾਂ ਨੇ ਇਕ ਸੁਜਾਨ ਵੈਦ ਵਾਂਗ ਸਮਾਜ ਦੇ ਇਸ ਰੋਗ ਨੂੰ ਲੱਭਿਆ ਅਤੇ ਮਨੁੱਖ ਦੇ ਮਨ ਅਤੇ ਤਨ ਦੀ ਸਮਾਨ ਸਾਂਭ ਤੇ ਵਾਧੇ ਲਈ 'ਰਹਿਤ' ਦੇ ਰੂਪ ਵਿਚ ਆਜ਼ਮੂਦਾ ਨੁਸਖੇ ਤਜਵੀਜ਼ ਕੀਤੇ। ਇਸ ਦੇ ਫਲ-ਸਰੂਪ ਇੱਥੇ ਇੱਕ ਅਜਿਹਾ ਆਦਰਸ਼ਕ ਸਮਾਜ ਹੋਂਦ ਵਿਚ ਆਇਆ, ਜੋ ਜੀਵਨ ਦੇ ਸਮੂਹ ਪੱਖਾਂ ਵਲੋਂ ਸੰਪੂਰਨ ਸੀ, ਸੰਤੁਲਿਤ ਸੀ, 'ਖਾਲਸ' ਸੀ। ਮਨ ਅਤੇ ਤਨ ਦੀ ਜਿਸ 'ਰਹਿਤ' ਨੇ ਇਹ ਕ੍ਰਿਸਮਾ ਕਰ ਵਿਖਾਇਆ, ਉਸ ਬਾਰੇ ਅਸੀਂ ਸੰਖੇਪ ਤੌਰ ਉਤੇ, ਆਪਣੇ ਵੀਚਾਰ ਸੁਹਿਰਦ ਪਾਠਕਾਂ ਨਾਲ ਇਸ ਪ੍ਰਕਾਰ ਸਾਂਝੇ ਕਰਦੇ ਹਾਂ।

ਮਨ ਦੀ ਰਹਿਤ

ਮਨ ਦੀ ਰਹਿਤ ਵਿਚ ਉਹ ਸਾਰੇ ਸਦ-ਗੁਣ ਆ ਜਾਂਦੇ ਹਨ, ਜਿਨ੍ਹਾਂ ਦੀ ਬਰਕਤ ਨਾਲ ਮਨੁੱਖ ਨੇ ਸਹੀ ਅਰਥਾਂ ਵਿਚ, ਰੱਬ ਦਾ ਹੁਕਮੀ ਬੰਦਾ ਬਣਨਾ ਅਤੇ ਸਿਮਰਨ ਦੁਆਰਾ ਕਾਮ^੧, ਕ੍ਰੋਧ, ਲੋਭ, ਮੋਹ, ਅਹੰਕਾਰ ਆਦਿ ਵਿਕਾਰਾਂ ਦੀ 'ਮੁਹਕਮ ਤੇ ਹਠੀਲੀ ਫੌਜ' ਨੂੰ ਨਿਹੱਥੇ ਕਰਨਾ ਤੇ ਪਛਾੜਨਾ ਹੈ, ਆਪਣੇ ਪ੍ਰਿਯ-ਪ੍ਰੀਤਮ-ਪਰਮਾਤਮਾ ਵਿਚਕਾਰ ਹਉਮੈ ਤੇ ਕੁੜ੍ਹ^੨ ਦੀ ਉਸਗੀ ਕੰਧ ਨੂੰ ਤੁੱਤ ਕੇ 'ਸਚਿਆਰਾ' ਹੋਣਾ ਹੈ; 'ਏਕ ਪਿਤਾ ਏਕਸ ਕੇ ਹਮ ਬਾਰਿਕ' ਦੇ ਅਮਰ ਸਿਧਾਂਤ ਨੂੰ ਧਾਰਨ ਕਰਨਾ ਅਤੇ 'ਅਕੁਲ ਨਿਰੰਜਨ' (ਕੁਲ-ਰਹਿਤ ਪਰਮਾਤਮਾ) ਦੇ ਪੁਜਾਰੀ ਹੋ ਕੇ ਕੁਲ, ਜਾਤ, ਨਸਲ ਆਦਿ ਦੇ ਨਕਲੀ ਵਿਤਕਰਿਆਂ ਦਾ

1. ਚਾਰਿ ਬਰਨ, ਚਉਹਾ ਕੇ ਮਰਦਨ, ਖਣ ਦਰਸਨ ਕਰ ਤਲੀ ਰੇ ॥

ਸੁਦਰ ਸੁਘਰ ਸਰੂਪ ਸਿਆਨੇ, ਪੰਚਹੁ ਹੀ ਮੋਹਿ ਫਲੀ ਰੇ ॥੧॥

ਜਿਨਿ ਪਿਲਿ ਮਾਰੇ ਪੰਚ ਸਰਬੀਰ ਐਸੇ ਕਉਨੁ ਬਲੀ ਰੇ ॥

ਜਿਨਿ ਪੰਚ ਮਾਰਿ ਬਿਦਾਰਿ ਗੁਦਾਰੇ, ਸੋ ਪੂਰ ਦਿਹ ਕਲੀ ਰੇ ॥੧॥ ਰਹਾਉ ॥

ਵਡੀ ਕੋਮ ਵਸਿ ਭਾਗਹਿ ਨਾਹੀ, ਮੁਹਕਮ ਫਉਜ਼ ਹਣਲੀ ਰੇ ॥

ਕਹੁ ਨਾਨਕ ਤਿਨਿ ਜਨਿ ਨਿਰਦਲਿਆ, ਸਾਧ ਸੰਗਤਿ ਕੈ ਝਲੀ ਰੇ ॥੨॥੩॥੧੩੨॥

(ਆਸਾ ਮ: ੫, ਪੰਨਾ ੮੦੮)

2. ਪਸ਼ਨ—ਕਿਵ ਸਚਿਆਰਾ ਹੋਈਐ, ਕਿਵ ਕੁੜ੍ਹੈ ਤੁਟੈ ਪਾਲਿ ?

ਉੱਤਰ—ਹੁਕਮਿ ਰਜਾਈ-ਚਲਟਾ, ਨਾਨਕ ਲਿਖਿਆ ਨਾਲ ॥੧॥

(ਜਪੁਜਾ)

ਪੂਰਨ ਅਭਾਵ ਕਰਨਾ ਹੈ। ਚੋਥੇ ਅਤੇ ਪੰਜਵੇਂ ਗੁਰਦੇਵ, ਮਿਹਰਾਂ ਦੇ ਘਰ ਵਿਚ ਆ ਕੇ, ਅਜਿਹੇ ਨਿਰਮਲ ਕਰਮਾਂ ਵਾਲੇ ਗੁਰਸਿਖ ਸੰਤਾਂ, ਗੁਰਮੁਖਾਂ ਦੇ ਮਨ ਤੇ ਤਨ ਦੀ 'ਰਹਿਤ' ਦਾ ਸੰਖੇਪ ਜਿਹਾ ਬਿਉਰਾ, ਸਾਡੀ ਸਦੀਵੀ ਅਗਵਾਈ ਹਿਤ, ਇਸ ਪ੍ਰਕਾਰ ਦਿੰਦੇ ਹਨ :

ਗੁਰ ਸਤਿਗੁਰ ਕਾ ਜੋ ਸਿਖੁ ਅਖਾਏ
ਸੁ ਭਲਕੇ ਉਠਿ ਹਰਿਨਾਮੁ ਧਿਆਵੈ ॥
ਉਦਮੁ ਕਰੇ ਭਲਕੇ ਪਰਭਾਤੀ,
ਇਸਨਾਨੁ ਕਰੇ ਅੰਮ੍ਰਿਤਸਰਿ ਨਾਵੈ ॥
ਉਪਦੇਸਿ ਗੁਰੂ ਹਰਿ ਹਰਿ ਜਪੁ ਜਪੈ,
ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥
ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ,
ਬਹਦਿਆ ਉਠਦਿਆ ਹਰਿਨਾਮੁ ਧਿਆਵੈ ॥
ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ,
ਸੋ ਗੁਰਸਿਖੁ ਗੁਰੂ ਮਨਿ ਭਾਵੈ ॥
ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ,
ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥
ਜਨੁ ਨਾਨਕੁ ਪੂੜਿ ਮੰਗੈ ਤਿਸੁ ਗੁਰਸਿਖ ਕੀ,
ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥੨॥ (੧੧)

(M: 8, ਗਊੜੀ ਕੀ ਵਾਰ, ਪੰਨਾ ੩੦੫)

ਤਥਾ— ਆਠ ਪਹਰ ਨਿਕਟਿ ਕਰਿ ਜਾਨੈ ॥
ਪ੍ਰਭੁ ਕਾ ਕੀਆ ਮੀਠਾ ਮਾਨੈ ॥
ਏਕੁ ਨਾਮੁ ਸੰਤਨ ਆਧਾਰੁ ॥
ਗੋਇ ਰਹੇ ਸਭ ਕੀ ਪਗ ਛਾਰੁ ॥੧॥
ਸੰਤ ਰਹਤ ਸੁਨਹੁ ਮੇਰੇ ਭਾਈ ॥
ਉਆ ਕੀ ਮਹਿਮਾ ਕਥਨੁ ਨ ਜਾਈ ॥੧॥ ਰਹਾਉ ॥
ਵਰਤਣਿ ਜਾ ਕੈ ਕੇਵਲ ਨਾਮ ॥
ਅਨਦ ਰੂਪ ਕੀਰਤਨੁ ਬਿਸਾਮ ॥
ਮਿੜੁ ਸੜੁ ਜਾ ਕੈ ਏਕ ਸਮਾਨੈ ॥
ਪ੍ਰਭੁ ਅਪੁਨੇ ਬਿਨੁ ਅਵਰੁ ਨ ਜਾਨੈ ॥੨॥
ਕੌਟਿ ਕੌਟਿ ਆਘ ਕਾਟਨਹਾਰਾ ॥
ਦੁਖ ਦੂਰਿ ਕਰਨ ਜੀਅ ਕੇ ਦਾਤਾਰਾ ॥
ਸੂਰਬੀਰ ਬਚਨ ਕੇ ਬਲੀ ॥
ਤਾ ਕਾ ਸੰਗੁ ਬਾਛਹਿ ਸੁਰ ਦੇਵ ॥
ਅਮੋਘ ਦਰਸੁ ਸਫਲ ਜਾ ਕੀ ਸੇਵ ॥

ਕਰ ਜੋੜਿ ਨਾਨਕੁ ਕਰੇ ਅਰਦਾਸਿ ॥

ਮੋਹਿ ਸੰਤਹ ਟਹਲ ਦੀਜੈ, ਗੁਣਤਾਸਿ ॥੪॥੩੭॥੮੮॥

(ਆਸਾ ਮ: ੫, ਪੰਨਾ ੩੯੨)

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੀ ਜਿਥੇ ਖਾਲਸੇ ਲਈ ਸਰੀਰਕ ਰਹਿਤ ਧਾਰਨ ਦੀ ਆਗਿਆ ਕੀਤੀ ਹੈ, ਉਥੇ ਮਨ ਦੀ ਰਹਿਤ ਨੂੰ ਪਹਿਲਾ ਤੇ ਵਿਸ਼ੇਸ਼ ਅਸਥਾਨ ਦਿੱਤਾ ਹੈ। ਉਹਨਾਂ ਦੀ ਬਾਣੀ ਅਤੇ ਰਹਿਤਨਾਮਿਆਂ ਵਿਚੋਂ ਕੁਝ ਕੁ ਪ੍ਰਮਾਣ ਵੰਨਗੀ ਵਜੋਂ ਹੇਠਾਂ ਦਰਜ ਕੀਤੇ ਜਾਂਦੇ ਹਨ :

- (੬) ਜਾਗਤ ਜੋਤਿ ਜਪੈ ਨਿਸ ਬਾਸੁਰ, ਏਕ ਬਿਨਾ ਮਨ ਨੈਕ ਨ ਆਨੈ ॥
ਪੂਰਨ ਪ੍ਰੇਮ ਪ੍ਰਤੀਤ ਸਜੈ, ਬ੍ਰਤ, ਗੋਰ, ਮੜੀ, ਮਟ ਭੂਲ ਨ ਮਾਨੈ ॥
ਤੀਰਥ, ਦਾਨ, ਦਯਾ, ਤਪ, ਸੰਜਮ, ਏਕ ਬਿਨਾ ਨਹ ਏਕ ਪਛਾਨੈ ॥
ਪੂਰਨ ਜੋਤਿ ਜਗੈ ਘਟ ਮਹਿ, ਤਬ ਖਾਲਸਾ ਤਾਹਿ ਨਖਾਲਸ ਜਾਨੈ ॥

(ਅਕਾਲ ਉਸਤਤਿ)

- (੬) ਰੇ ਮਨ ਐਸੋ ਕਰ ਸੰਨਿਆਸਾ ॥
ਬਨ ਸੇ ਸਦਨ ਸਬੈ ਕਰ ਸਮਝਹੁ, ਮਨ ਹੀ ਮਾਹਿ ਉਦਾਸਾ ॥ ਰਹਾਉ ॥
ਜਤ ਕੀ ਜਟਾ, ਜੋਗ ਕੌ ਮਜਨੁ, ਨੇਮ ਕੇ ਨਖਨ ਬਦਾਉ ॥
ਗਿਆਨ ਗੁਰੂ, ਆਤਮ ਉਪਦੇਸਹੁ, ਨਾਮ ਬਿਛੂਤ ਲਗਾਉ ॥੧॥
ਅਲਪ ਆਹਾਰ, ਸੁਲਪ ਸ੍ਰੀ ਨਿੰਦਾ, ਦਯਾ ਛਿਮਾ ਤਨ ਪ੍ਰੀਤਿ ॥
ਸੀਲ ਸੰਤੋਖ ਸਦਾ ਨਿਰਥਾਹਿਬੋ, ਕ੍ਰੈਂਕੇ ਤ੍ਰਿਗੁਣ ਅਤੀਤਿ ॥੨॥
ਕਾਮ, ਕ੍ਰੋਧ, ਹੰਕਾਰ, ਲੋਭ, ਹਠ, ਮੋਹ ਨ ਮਨ ਸਿਉ ਲਘਾਵੈ ॥
ਤਬ ਹੀ ਆਤਮ ਤਤ ਕੋ ਦਰਸੇ, ਪਰਮ ਪੁਰਖ ਕਹ ਪਾਵੈ ॥੩॥੧॥

(ਰਾਮਕਲੀ ਪਾਤਸ਼ਾਹੀ ੧੦, ਸ਼ਬਦ ਹਜ਼ਾਰੇ)

ਮਨ ਦੀ ਰਹਿਤ, ਭਾਈ ਨੇਂਦ ਲਾਲ ਜੀ ਦੇ ਰਹਿਤਨਾਮੇ ਅਤੇ ਤਨਖਾਹਨਾਮੇ ਅਨੁਸਾਰ :

- (੬) (ਸ੍ਰੀ ਗੁਰੋਵਾਚ, ਚੰਪਈ)
ਗੁਰਸਿਖ ਰਹਤ ਸੁਨੇ ਮੇਰੇ ਮੀਤ ॥
ਉਠ ਪ੍ਰਭਾਤੇ ਕਰ ਹਿਤ ਚੀਤ ॥
ਵਾਹਿਗੁਰੂ ਪੁਨ ਮੰਦ੍ਰ ਸੋ ਜਾਪ ॥
ਕਰ ਇਸਨਾਨ ਪੜ੍ਹੇ ਜਪ੍ਹੁ ਜਾਪ੍ਹੁ ॥੫੪॥
ਦਰਬਨ ਕਰੈ ਮੇਰਾ ਪੁਨ ਆਇ ॥
ਅਦਬ ਸਿਉ ਬੈਠ, ਗੁਰੂ ਚਿਤ ਲਾਇ ॥
ਤੀਨ ਪਹਰ ਜਬ ਬੀਤੇ ਜਾਨ ॥
ਕਥਾ ਸੁਨੈ ਗੁਰ, ਹਿਤ ਚਿਤ ਠਾਨ ॥੫੫॥
ਸੰਧਯਾ ਸਮੇ ਸੁਨੇ ਰਹਿਰਾਸ ॥
ਕੀਰਤਨ ਕਥਾ ਸੁਨੇ ਹਰਿ ਜਾਸ ॥
ਇਨ ਮੈ ਨੇਮ ਜੁ ਏਕ ਕਰਾਇ ॥
ਸੋ ਸਿਖ ਅਮਰ ਪੁਰੀ ਮੈ ਜਾਇ ॥੫੬॥

(अ) ਖਾਲਸਾ ਸੋਈ ਜੋ ਨਿੰਦਾ ਤਿਆਰੇ ॥
 ਖਾਲਸਾ ਸੋਈ ਲੜੈ ਗੁਣੈ ਆਰੈ ॥
 ਖਾਲਸਾ ਸੋਈ ਜੋ ਪੰਚਾ ਕਉ ਮਾਰੈ ॥
 ਖਾਲਸਾ ਸੋਈ ਭਰਮ ਕੋ ਸਾਬੈ ॥
 ਖਾਲਸਾ ਸੋਈ ਮਾਨ ਜੋ ਤਿਆਰੈ ॥
 ਖਾਲਸਾ ਸੋਈ ਪਰਵਿਆ ਤੇ ਭਾਰੈ ॥
 ਖਾਲਸਾ ਸੋਈ ਪਰਸਟ ਕਉ ਤਿਆਰੈ ॥
 ਖਾਲਸਾ ਸੋਈ ਨਾਮ ਰਤ ਲਾਰੈ ॥
 ਖਾਲਸਾ ਸੋਈ ਗੁਰਬਾਣੀ ਹਿਤ ਲਾਵੈ ॥
 ਖਾਲਸਾ ਸੋਈ ਸਾਰ ਮੁਹਿ ਖਾਵੈ ॥

ਰਹਿਤਨਾਮਾ ਭਾਈ ਦਯਾ ਸਿੰਘ ਜੀ ਵਿਚੋਂ

- (ਉ) ਗੁਰੂ ਕਾ ਸਿਖ ਮਟ, ਬੁਡ, ਤੀਰਬ, ਦੇਵੀ, ਦੇਵਤਾ, ਬਰਤ, ਪੂਜਾ, ਅਰਚਾ,
 ਮੰਤਰ-ਸੰਤਰ, ਪੀਰ, ਬਾਹਮਣ, ਪੁਛਣਾ, ਤਰਪਨ, ਗਾਯਤ੍ਰੀ—ਕਿਤੇ ਚਿੱਤ ਦੇਵੇ
 ਨਾਹੀ।
- (ਅ) ਖਾਲਸਾ ਸੋ ਜਿਨ ਤਨ, ਮਨ, ਧਨ, ਅਕਾਲ ਪੁਰਖ ਨੂੰ ਸੌਂਪਿਆ ਹੈ।

ਰਹਿਤਨਾਮਾ ਭਾਈ ਦੇਸਾ ਸਿੰਘ ਜੀ ਵਿਚੋਂ

ਬਾਣੀ ਮਾਰਿ ਨੇਹ ਨਿਤ ਕਰਨੋ ॥ ਚੁਗਲੀ ਅਰੁ ਨਿੰਦਾ ਪਰਿਹਰਨੋ ॥
 ਵਾਹਿਗੁਰੂ ਨਿਤ ਬਚਨ ਉਚਾਰੇ ॥ ਵਾਹਿਗੁਰੂ ਕੋ ਹਿਰਦੇ ਧਾਰੇ ॥
 ਕਾਮ ਕ੍ਰੋਧ ਲੋਭ ਮਦ ਮਾਨ ॥ ਇਨ ਕੋ ਛੋਰੇ ਕਰੇ ਸਿਆਨ ॥
 ਬਿਨਾ ਬਿਥੇਕ ਧਰਮ ਦਿੜ ਰਾਖੈ ॥ ਮਿਥਿਆ ਬਚਨ ਨ ਕਬਹੂੰ ਭਾਖੈ ॥
 ਵੱਡੀ ਲੈ ਕੇ ਨਿਆਜ ਨ ਕਰੋਏ ॥ ਝੂਠੀ ਸਾਖ (ਗਵਾਹੀ) ਕਬਹੂੰ ਨ ਭਰੋਏ ॥

ਭਾਈ ਚੋਪਾ ਸਿੰਘ ਜੀ ਦੇ ਰਹਿਤਨਾਮੇ ਚੋ-

ਗੁਰੂ ਕਾ ਸਿਖ ਸ਼ਰਾਬ ਕਡੀ ਨ ਪੀਵੈ.....ਕਾਰਜਾਂ ਕੇ ਆਦਿ ਮੇਂ ਅਰਦਾਸ ਕਰੋ ।
 ਆਪਣੇ ਗੁਰੂ ਬਿਨਾ ਹੋਰ ਨ ਜਾਣੋ ।.....ਸਿਖਾਂ ਦਾ ਮਾਮਲਾ ਸਿਖਾਂ ਵਿਚ ਨਿਬੜੇ । ਜੋ ਸਿਖਾਂ
 ਦੇ ਬਿਨਾਂ ਕਹੇ ਦੇ, ਹਾਕਮ ਦੇ ਜਾਵੇ, ਸੋ ਤਨਖਾਹੀਆ । ਕਰਜ਼ ਦੇਣ ਵੇਲੇ ਜੋ ਬੇਮੁਖ ਹੋਵੇ
 ਸੋ ਤਨਖਾਹੀਆ । ਬਚਨ ਕਹਿ ਕੇ ਜੋ ਮੁੱਕੇ ਸੋ ਤਨਖਾਹੀਆ । ਦਗਾ ਕਰੋ ਸੋ ਤਨਖਾਹੀਆ ।

ਪ੍ਰਮ ਸੁਮਾਰਗ ਵਿਚੋਂ

- (ਉ) ਜੋ ਸਿਖ ਖਾਲਸੇ ਸ੍ਰੀ ਅਕਾਲ ਪੁਰਖ ਕੇ ਹੋਵੇਂਗੇ ਸੋ ਸਿਵਾਏ ਸ੍ਰੀ ਅਕਾਲ ਪੁਰਖ, ਦੂਸਰੇ
 ਮਨੁੱਖ ਕੇ ਜਾਮੇ ਕੋ ਨ ਮਾਨੇਂਗੇ ।

1. ਕਾਮ, ਕ੍ਰੋਧ, ਲੋਭ, ਮੋਹ, ਹੋਰਾਰ।

(अ) ਸਭ ਤੇ ਵੱਡੀ ਰਹਿਤ ਇਹ ਹੈ ਜੋ ਮਿਥਿਆ ਨ ਬੋਲੇ, ਮਰਦ ਪਰ-ਨਾਰੀ ਕਾ ਸੰਗ ਨਾ ਕਰੇ, ਇਸਤ੍ਰੀ ਬਿਗਾਨੇ ਮਰਦ ਕੌ ਨ ਦੇਖੋ, ਲੋਭ ਨ ਕਰੇ, ਅਹੰਕਾਰ ਨ ਕਰੇ, ਬਹੁਤ ਮੋਹ ਨ ਕਰੇ, ਨਿੰਦਿਆ ਨ ਕਰੇ।

ਵੇਖੋ, ਕਿਤਨਾ ਜ਼ੋਰ ਦਿੱਤਾ ਗਿਆ ਹੈ ਖਾਲਸੇ ਦੀ ਮਾਨਸਿਕ ਰਹਿਤ ਉਤੇ। ਹੁਣ ਆਵੋ, ਤਨ ਦੀ ਰਹਿਤ ਸੰਬੰਧੀ ਵੀ ਸੰਖੇਪ ਤੌਰ ਉਤੇ ਕੁਝ ਵੀਚਾਰ ਕਰੀਏ।

ਤਨ ਦੀ ਰਹਿਤ

ਮਨ ਦੀ ਹਰੇਕ ਚੰਗੀ-ਮੰਦੀ ਰਹਿਤ (ਬਿਰਤੀ) ਦਾ ਪ੍ਰਗਟਾਵਾ ਸ਼ੁਭ-ਅਸ਼ੁਭ ਅਮਲਾਂ ਰਾਹੀਂ ਹੀ ਹੁੰਦਾ ਹੈ। ਇਹ ਅਮਲ ਮਨ ਦੀ ਪ੍ਰੇਰਨਾ ਨਾਲ ਤਨ ਨੇ ਨਿਭਾਣੇ ਨੇ। ਇਸ ਹਕੀਕਤ ਨੂੰ ਇਉਂ ਵੀ ਬਿਆਨਿਆ ਜਾ ਸਕਦਾ ਹੈ ਕਿ ਸੂਖਮ (ਮਨ) ਨੇ ਅਸਥੂਲ (ਸਰੀਰ) ਦੇ ਆਸਰੇ ਹੀ ਟਿਕਣਾ ਤੇ ਪ੍ਰਗਟ ਹੋਣਾ ਹੈ, ਉਸੇ ਤਰ੍ਹਾਂ ਜਿਵੇਂ 'ਕਾਦਰ' ਆਪਣੇ ਆਪ ਤੋਂ ਕੁਦਰਤ ਦਾ ਜੂਹਰ, ਪਸਾਰਾ ਕਰ ਕੇ ਇਸ ਵਿਚ ਟਿਕਦਾ, ਇਸ ਨੂੰ ਧਾਰਦਾ ਤੇ ਵਿਗਸਦਾ ਹੈ। ਇਸ ਸਿਧਾਂਤ ਨੂੰ ਇਕ ਸ਼ਾਇਰ ਆਪਣੇ ਅੰਦਾਜ਼ ਵਿਚ ਇਉਂ ਸੱਖ਼ਤ ਕਰਦਾ ਹੈ:

ਲਤਾਫਤ, ਬੇਕਸਾਫਤ, ਜਲਵਾ ਪੈਦਾ ਕਰ ਨਹੀਂ ਸਕਡੀ।

ਚਮਨ ਜੰਗਾਰ ਹੈ, ਆਈਨਾ-ਇ-ਬਾਦਿ ਬਹਾਰੀ ਕਾ।

[ਭਾਵ—ਅਸਥੂਲਤਾ, ਸੂਖਮਤਾ ਦੇ ਪ੍ਰਗਟਾਅ ਲਈ ਓਹੀ ਕੰਮ ਕਰਦੀ ਹੈ, ਜੋ ਬਹਾਰ ਦੀ ਪੌਣ ਦੇ ਜਲਵੇ ਲਈ, ਸੀਸੇ ਦੇ ਪਿਛਲੇ ਪਾਸੇ ਲਗੇ ਜੰਗਾਲ ਵਾਂਗ, ਫੁੱਲਾਂ ਦਾ ਬਾਗ ਕਰਦਾ ਹੈ।]

ਇਹੀ ਕਾਰਨ ਹੈ ਕਿ ਗੁਰਬਾਣੀ ਵਿਚ ਪ੍ਰਮਾਰਥ ਦੇ ਮਾਰਗ ਉੱਤੇ ਅੱਗੇ ਵਧਣ ਲਈ ਮਨ ਤੇ ਤਨ ਦੇ ਸੰਤੁਲਿਤ ਸੰਜੋਗ ਉਤੇ ਜ਼ੋਰ ਦਿੱਤਾ ਗਿਆ ਹੈ। ਵੇਖੋ, ਜਦ ਗੁਰਦੇਵ ਸਿਮਰਨ ਦੁਆਰਾ ਮਨ ਨੂੰ ਅਰੋਗ (ਵਿਕਾਰ-ਰਹਿਤ) ਰਖਣ ਲਈ ਤਾਕੀਦ ਕਰਦੇ ਹਨ ਤਾਂ ਨਾਲ ਇਸ਼ਨਾਨ ਦੁਆਰਾ ਤਨ ਦੀ ਅਰੋਗਤਾ ਕਾਇਮ ਰਖਣ ਲਈ ਵੀ ਘਟ ਪ੍ਰੇਰਨਾ ਨਹੀਂ ਦੇਂਦੇ :

ਕਰਿ ਇਸ਼ਨਾਨੁ ਸਿਮਰਿ ਪ੍ਰਭੂ ਅਪਨਾ, ਮਨ ਤਨ ਭਏ ਅਰੋਗਾ॥

ਕੌਟਿ ਬਿਘਨ ਲਾਖੇ ਪ੍ਰਭ ਸਰਣਾ, ਪ੍ਰਗਟੇ ਭਲੇ ਸੰਜੋਗਾ॥੧॥

(ਸੰਗਠਿ ਮ: ੫, ਪੰਨਾ ੯੧੧)

ਏਸੇ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਜਦ ਮਨੁੱਖ ਨੂੰ ਸਹੀ ਖਾਣ-ਪੀਣ ਬਾਰੇ ਸਿਧਾਂਤਕ ਸੇਧ ਦਿੰਦੇ ਹਨ ਤਾਂ ਮਨ ਤੇ ਤਨ ਦਾ ਇਕੋ ਜਿਹਾ ਖਿਆਲ ਰਖਦੇ ਹਨ; ਫੁਰਮਾਨ ਹੈ :

ਬਾਬਾ ਹੋਰੁ ਖਾਣਾ ਖੁਸੀ ਖੁਆਰੁ॥

ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ॥੧॥ ਰਹਾਉ॥

(ਸੰਗੀਰਾਗ ਮ: ੧, ਪੰਨਾ ੧੬)

1. ਆਪੀਨੈ ਆਪੁ ਸਾਜਿਓ ਆਪੀਨੈ ਰਚਿਓ ਨਾਉ॥

ਦੂਜੀ ਕੁਦਰਤਿ ਸਾਜੀਐ ਕਰਿ ਆਸਣੁ ਛਿੱਠੋ ਚਾਉ॥

(ਆਸਾ ਕੀ ਵਾਰ ਮ: ੧, ਪੰਨਾ ੮੬੩)

ਜੇ ਤਨ ਅਰੋਗ ਤੇ ਬਲਵਾਨ ਨਾ ਹੋਵੇ ਤਾਂ ਮਨ ਦੇ ਸੁਭ ਸੰਕਲਪਾਂ ਨੂੰ ਅਮਲੀ ਜਾਮਾ
ਕਿਵੇਂ ਪੁਆਇਆ ਜਾ ਸਕੇਗਾ ?

ਊਦਮੁ ਕਰੇਦਿਆ ਜੀਉ ਤੂੰ ਕਮਾਵਦਿਆ ਸੁਖ ਭੁੱਚੁ ॥

ਧਿਆਇਦਿਆ ਤੂੰ ਪ੍ਰਭੂ ਮਿਲੁ, ਨਾਨਕ ਉਤਰੀ ਚਿੰਤ ॥੧॥ (੧੧)

(ਸਲੋਕੁ ਮ: ੫, ਗੁਜਰੀ ਕੌ ਵਾਰ, ਪੰਨਾ ੫੨੨)

ਦੇ ਸੁਨਹਿਰੀ ਸਿਧਾਂਤ ਨੂੰ ਮਨ ਤੇ ਤਨ ਦੀ ਸਹੀ ਸਾਂਝ ਹੀ ਸਾਕਾਰ ਕਰ ਸਕਦੀ ਹੈ। ਮਨ
ਦੇ ਮਨਸ਼ਬਿਆਂ ਨੂੰ ਨੇਪਰੇ ਚਾੜ੍ਹਨ ਵਾਲਾ ਇੱਕੋ ਇੱਕ ਸਾਧਨ, ਵਸੀਲਾ ਜਾਂ ਮਾਧਿਅਮ
ਹੈ ਹੀ ਇਹ ਤਨ। ਸੋ—‘ਦੂਹੁ ਮਿਲਿ ਕਾਰਜ ਉਪਜੈ’ ਵਾਲੀ ਸਚਾਈ ਨੂੰ ਇਸ ਪ੍ਰਸੰਗ ਵਿਚ
ਮੁੱਖ ਰਖਣਾ ਹੈ। ਇਹੀ ਕਾਰਨ ਹੈ ਕਿ ਗੁਰੂ ਸਾਹਿਬਾਨ, ਵਿਸ਼ੇਸ਼ ਕਰਕੇ ਸ੍ਰੀ ਦਸਮੇਸ਼ ਜੀ
ਨੇ ਤਨ ਦੀ ਰਹਿਤ ਨੂੰ ਵੀ ਸਿਖ ਦੇ ਚਲਣ ਅਤੇ ਜੀਵਨ-ਉਸਾਰੀ ਦਾ ਇੱਕ ਵਿਸ਼ੇਸ਼ ਅੰਗ
ਕਰਾਰ ਦਿੱਤਾ ਹੈ।

ਜਿੱਥੇ ਇਸ਼ਨਾਨ ਤੇ ਹੋਰ ਸਗੀਰਕ ਉੱਦਮ ਕਰਮ ਕਰਨੇ, ਤਨ ਦੀ ਰਹਿਤ ਦੇ ਜ਼ਰੂਰੀ
ਅੰਗ ਮੰਨੇ ਗਏ ਹਨ, ਉਥੇ ਇਸ ਰਹਿਤ ਵਿਚ ਬਰਦੀ ਤੇ ਹੋਰ ਚਿੰਨ੍ਹਾਂ ਆਦਿ ਨੂੰ ਵੀ ਸ਼ਾਮਲ
ਕੀਤਾ ਗਿਆ ਹੈ। ਅਸੀਂ ਸਾਰੇ ਜਾਣਦੇ ਹਾਂ ਕਿ ਚਿੰਨ੍ਹਾਂ ਦਾ ਸਾਡੇ ਜੀਵਨ ਵਿੱਚ ਇਕ ਵਿਸ਼ੇਸ਼
ਥਾਂ ਹੈ। ਰੈਂਡ ਕਰਾਸ, ਕਰੰਸੀ ਸਿੱਕੇ, ਅੰਕ, ਅੱਖਰ, ਹਿਸਾਬ ਅਤੇ ਸਾਇੰਸ ਵਿਚ ਵਰਤੇ
ਜਾਂਦੇ ਸੰਕੇਤ, ਈਡੀ-ਸੀਸੇ ਦੇ ਇਸ਼ਾਰੇ, ਟੈਲੀਗ੍ਰਾਮ (ਤਾਰ) ਵਿਚ ਵਰਤੀਆਂ ਜਾਂਦੀਆਂ
ਟਿਕ-ਟਿਕ ਦੀਆਂ ਮਾੜਾਂ, ਬਰਦੀਆਂ ਤੇ ਪਦਵੀਆਂ ਦੇ ਫੀਤੇ ਆਦਿ ਸਭ ਸਾਰਥਕ ਚਿੰਨ੍ਹ
ਹੀ ਤਾਂ ਹਨ। ਚਿੰਨ੍ਹਾਂ ਤੋਂ ਬਿਨਾਂ ਸੰਸਾਰ ਦੀ ਗਤੀ ਨਹੀਂ। ਇਸੇ ਲਈ ਹੀ, ਹਰ ਜੁਗ ਵਿਚ,
ਕਿਸੇ ਨਾ ਕਿਸੇ ਰੂਪ ਵਿਚ, ਚਿੰਨ੍ਹਾਂ ਦੀ ਵਰਤੋਂ ਹੁੰਦੀ ਰਹੀ ਹੈ।

ਤਨ ਦੀ ਰਹਿਤ

ਖੰਡੇ ਦੀ ਪਾਹੁਲ ਦੇਣ ਸਮੇਂ ਸਿੱਖ ਤੋਂ ਮਨ ਤੇ ਤਨ ਦੀ ਰਹਿਤ ਰੱਖਣ ਦੀ ਪ੍ਰਤੱਗਿਆ
ਲਈ ਜਾਂਦੀ ਹੈ। ਮਨ ਦੀ ਰਹਿਤ ਦਾ ਸੰਖੇਪ ਬਿਉਰਾ ਅਸੀਂ ਪਿਛੇ ਦੇ ਆਏ ਹਾਂ। ਤਨ
ਦੀ, ਅਥਵਾ ਬਾਹਰੀ ‘ਰਹਿਤ’ ਵਿਚ ਪੰਜਾਂ ਕਕਾਰਾਂ ਪਹਿਰਾਵੇ ਦਾ ਵਿਸ਼ੇਸ਼ ਅਸਥਾਨ ਹੈ।
ਰਹਿਤਨਾਮਿਆਂ ਵਿੱਚ ਖੰਡੇ ਦੀ ਪਾਹੁਲ ਲੈਣ ਤੇ ਪਾਲਣ ਦੀ ਸਖਤ ਤਾਕੀਦ ਹੈ, ਜਿਵੇਂ :

(੧) ਨਿ਷ਾਨਿ ਸਿੱਖੀ: ਈਂ ਪੰਜ ਹਰਦਿੱਕ ਕਾਢ।

ਹਰਗਿਜ਼ ਨ ਬਾਬਦ ਈਂ, ਪੰਜ ਮੁਆਫ਼।

ਕੜਾ, ਕਾਰਦੋ, ਕਛ, ਕੰਘਾ, ਬਿਦਾਂ। (ਬਿਦਾਂ—ਜਾਣ)

ਬਿਲਾ ਕੇਸ ਹੇਚ ਅਸਤ, ਜੁਮਲਾ ਨਿਭਾਂ।

(ਦਸਮ ਗ੍ਰੰਥ ਲਿਖਤੀ, ਜੋ ਮਹਾਰਾਜਾ ਜੀਂਦ ਪਾਸ ਹੈ)

1. ‘ਕੇਸ’ ਕੇਵਲ ਕਕਾਰ ਨਹੀਂ, ਸਗੋਂ ਸਿਖ ਦੀ ਰੂਹੇ-ਰਵਾਂ ਹੈ। ਜੇ ਕੇਸ ਨਹੀਂ ਤਾਂ ਸਿਖ ‘ਸਿੱਖੀ’ ਤੋਂ ਪ੍ਰਾਰਜ, ਸਗੋਂ ਪਤਿਤ ਗਰਦਾਨਿਆ ਗਿਆ ਹੈ। ਕੇਸ ਸਗੀਰ ਦਾ ਅੰਗ ਹਨ, ਪਰ ਕਕਾਰ ਬਾਹਰੋਂ ਧਾਰਨ ਕੀਤੇ
ਚਿੰਨ੍ਹ। ਕੇਸਾਂ ਦੀ ਸੰਭਾਲ ਤੇ ਸਫ਼ਾਈ ਲਈ ਸੱਚੇ ਪਾਤਸ਼ਾਹ ਨੇ ਦੋ ਚਿੰਨ੍ਹ ਦਿਤੇ : ਇਕ ਕੰਘਾ ਅਤੇ ਦੂਜਾ
(ਪ੍ਰਕਾਸ਼ਕ)

(2) ਕੱਛ ਕੇਸ ਕੰਘਾ ਕਿਰਪਾਨ। ਕੜਾ ਅੰਤ ਜੋ ਕਰੋ ਬਖਾਨ।

ਇਹ ਕੱਕੇ ਪੰਜ ਤੁਮ ਮਾਨੋ। ਗੁਰੂ ਗ੍ਰੰਥ ਕੇ ਤੁਮ ਸਭ ਜਾਨੋ।

(ਰਹਿਤਨਾਮਾ ਭਾਈ ਪਹਿਲਾਦ ਸਿੰਘ)

ਉਪਰੋਕਤ ਪ੍ਰਮਾਣ ਨੇ: ੧ ਵਿਚ ਸਭ ਤੋਂ ਵੱਧ ਮਹਾਨਤਾ ਕੇਸਾਂ ਨੂੰ ਦਿਤੀ ਗਈ ਹੈ। ਬੇਸ਼ਕ ਚਾਰੇ ਕਕਾਰ—ਕੜਾ, ਕਿਰਪਾਨ, ਕਛਹਿਰਾ ਤੇ ਕੰਘਾ—ਹੋਣ; ਪਰੰਤੂ ਕੇਸਾਂ ਦੀ ਅਣਹੋਂਦ ਵਿੱਚ ਇਹ ਚਾਰੇ ਹੀ ਹੇਚ (ਤੁੱਛ) ਹਨ। ਇਸ ਦਾ ਇਹ ਭਾਵ ਕਦਾਚਿੱਤ ਨਹੀਂ ਕਿ ਇਕੱਲੇ ਕੇਸ ਰੱਖਣ ਨਾਲ ਇਹ ਚਾਰੇ ਮੁਆਫ ਹੋ ਜਾਂਦੇ ਹਨ। ਏਸੇ ਹਵਾਲੇ ਦੇ ਦੂਜੇ ਮਿਸਰੇ (ਤੁਕ) ਵਿਚ ਸਪੱਸ਼ਟ ਸੁਚਨਾ ਹੈ ਕਿ ਇਨ੍ਹਾਂ ਪੰਜਾਂ ਵਿੱਚੋਂ, ਕਿਸੇ ਦੀ ਵੀ ਛੋਟ ਨਹੀਂ ਦਿੱਤੀ ਜਾ ਸਕਦੀ। ਹਾਂ, ਇਥੋਂ ਕੇਸਾਂ ਦੀ ਮਹਾਨਤਾ ਨੂੰ ਅਵੱਸ਼ ਵਧੇਰੇ ਕਰਕੇ ਦਰਸਾਇਆ ਗਿਆ ਹੈ। ਵੈਸੇ ਵੀ, ਇਨ੍ਹਾਂ ਪੰਜਾਂ ਵਿੱਚੋਂ ਕੰਘੇ, ਕੜੇ ਤੇ ਕਛਹਿਰੇ ਬਾਰੇ ਬਹੁਤ ਘਟ ਟੌਕਾ ਟਿਪਣੀ ਹੁੰਦੀ ਹੈ। ਇਨ੍ਹਾਂ ਤਿੰਨਾਂ ਨੂੰ ਸੰਸਾਰ ਨੇ ਕਿਸੇ ਨਾ ਕਿਸੇ ਸ਼ਕਲ ਵਿਚ, ਇੱਕ ਤਰ੍ਹਾਂ ਨਾਲ, ਅਪਣੋਂ ਹੀ ਰਖਿਆ ਹੈ। ਪਰੰਤੂ, ਕਿਰਪਾਨ, ਤੇ ਖਾਸ ਕਰਕੇ ਕੇਸਾਂ ਦੀ ਰਹਿਤ ਵਿਰੁੱਧ ਕਈ ਦਲੀਲਾਂ ਘੜੀਆਂ ਤੇ ਢੁਚਰ ਢਾਹੇ ਜਾਂਦੇ ਹਨ। ਕੇਸਾਂ ਦੀ ਬੇਅਦਬੀ (ਕਤਲ ਕਰਨ) ਨਾਲ ਸਿਖ ਪਤਿਤ ਹੋ ਜਾਂਦਾ ਹੈ ਜਦ ਕਿ ਦੂਜੇ ਕਕਾਰਾਂ ਵਿਚ ਢਿਲਿਆਈ ਹੋਣ ਨਾਲ ਕੇਵਲ ਤਨਖਾਹੀਆ।

ਆਉ, ਸਗੋਰਕ ਰਹਿਤ ਦੇ ਇਨ੍ਹਾਂ ਅੰਗਾਂ ਬਾਰੇ ਠੰਢੇ ਦਿਲ ਦਿਮਾਗ ਨਾਲ, ਪਖਸ਼-ਵਿਪਖਸ਼ ਦੀ ਪਕੜ ਤੋਂ ਉਚੇਰੇ ਉੱਠ ਕੇ, ਕੁਝ ਵਿਚਾਰ ਕਰੀਏ।

ਕਿਰਪਾਨ ਦੀ ਰਹਿਤ

ਕਿਰਪਾਨ (ਤਲਵਾਰ) ਸਭ ਸ਼ਸਤਰਾਂ ਦੀ ਪ੍ਰਤਿਨਿਧ ਮੰਨੀ ਗਈ ਹੈ। ਕਿਰਪਾਨ ਦੇ ਧਾਰਨੀ ਹੋਣ ਤੋਂ ਭਾਵ ਹੈ—ਸਸਤਰਪਾਰੀ ਹੋਣਾ ਜਾਂ ਇਉਂ ਆਖੇ ਕਿ ਸਵੈ-ਰਖਿਆ, ‘ਸੰਤ-ਉਬਾਰਨ’ ਅਤੇ ਦੁਸ਼ਟਾਂ ਦੇ ਖੈ ਕਰਨ ਦੀ ਪ੍ਰਤੱਗਿਆ ਕਰਨੀ। ਸ੍ਰੀ ਦਸਤੇਸ਼ ਜੀ ਦੇ ਸਿੰਘ ਅਤੇ ਜਾਬਰ ਜਰਵਾਣੇ ਦੀ ਤਲਵਾਰ ਵਿਚ ਇਤਨਾ ਹੀ ਫਰਕ ਹੈ ਕਿ ਜਿੱਥੇ ਪਹਿਲਾ (ਸਿੰਘ) ਸਸਤਰ ਅਥਵਾ ਬਲ ਦਾ ਪ੍ਰਯੋਗ ਧਰਮ ਤੇ ਦੀਨ ਦੂਖੀ ਦੀ ਰਾਖੀ ਲਈ ਕਰਦਾ ਹੈ, ਉਥੋਂ, ਦੂਜਾ, ਲੁੱਟ-ਖਸੁੱਟ, ਪੱਕੇ ਤੇ ਨਿੱਜੀ ਲਾਭਾਂ ਲਈ। ਕਲਗੀਆਂ ਵਾਲੇ ਸਤਿਗੁਰੂ ਨੇ ਸਿਖ ਨੂੰ ਸੰਤ ਵੀ ਬਣਾਇਆ ਅਤੇ ਸਿਪਾਹੀ ਵੀ। ਭਗਤੀ ਤੇ ਸ਼ਕਤੀ ਦਾ ਇਹ ਸੰਤੁਲਤ (Balanced) ਸੁਮੇਲ ਹੀ ਜੀਵਨ-ਰੱਖ ਦੀ ਸਾਵੀ-ਪਧਰੀ, ਉਲਾਰ-ਰਹਿਤ, ਤੇਰ ਦਾ ਜਾਮਨ ਹੈ। ਕਿਸੇ ਇੱਕ ਪਾਸੇ ਵਲ ਉਲਾਰ ਮਨੁੱਖ ਨੂੰ ਜਾਬਰ, ਨਿਰਦਈ, ਪੱਕੇ-ਬਾਜ਼ ਤੇ ਸੁਆਰਬੀ ਬਣਾ ਦੇਵੇਗਾ ਜਾਂ ਨਿਤਾਣਾ, ਕਾਇਰ ਤੇ ਬੇ-ਬਸ। ਇਸੇ ਲਈ ਗੁਰੂਦੇਵ ਨੇ ਸਿੰਘਾਂ ਨੂੰ ਸਸਤਰ ਤੇ ਸ਼ਕਤੀ ਦੀ ਪ੍ਰਤਿਨਿਧ ਕਿਰਪਾਨ ਨੂੰ ਹਰ ਸਮੇਂ, ਅੰਗ-ਸੰਗ ਰੱਖਣ ਦੀ ਹਦਾਇਤ ਕੀਤੀ ਹੈ।

ਹਾਂ, ਗੁਰੂ ਕੇ ਸਿੰਘ ਨੇ ਸ਼ਕਤੀ ਅਥਵਾ ਸਸਤਰ ਦੀ ਵਰਤੋਂ ਕਰਨ ਲੱਗਿਆਂ ਵੇਖਣਾ ਹੈ ਕਿ :

(ਉ) ਸੁਆਰਬ, ਲੋਭ-ਲਾਲਚ, ਘਰਣਾ ਜਾਂ ਕ੍ਰੋਧ-ਵੱਸ ਹੋ ਕੇ ਬਲ ਦਾ ਪ੍ਰਯੋਗ ਨਾ ਹੋਵੇ।

(ਅ) ਉਸ ਦੀ ਕਿਰਪਾਨ, ਬਦਲੇ ਦੀ ਭਾਵਨਾ ਨਾਲ ਨਾ ਉੱਠੋ।

(੯) ਸ਼ਕਤੀ ਦੀ ਵਰਤੋਂ ਕੇਵਲ ਓਦੋਂ ਹੀ ਹੋਵੇ, ਜਦ ਸੁਲਾ-ਸਫ਼ਾਈ ਤੇ ਨਿਆਂ ਲਈ ਸਾਰੇ ਸਾਧਨ ਖਤਮ ਹੋ ਜਾਣ। ਇਸ ਸੰਬੰਧ ਵਿਚ ਸਿੰਘ ਨੇ ਸਦਾ ਸ੍ਰੀ ਦਸਾਖੇਸ਼ ਜੀ ਵਲੋਂ ਜ਼ਫਰਨਾਮੇ ਵਿੱਚ ਦਿੱਤੀ ਇਸ ਸੇਧ ਨੂੰ ਮੁਖ ਰਖਣਾ ਹੈ :

ਥੂੰ ਕਾਰ ਅਜ਼ ਹਮਾਂ ਹੋਲਤੇ ਦਰ ਗੁਜੱਬਤ।
ਹਲਾਲ ਅਸਤ ਬੁਰਦਨ, ਬ-ਬਾਬੀਰ ਦਸਤ।

[ਭਾਵ—ਜਦ ਗੱਲ ਸਾਰੇ ਹੀਲਿਆਂ ਤੋਂ ਲੰਘ ਗਈ ਹੋਵੇ, ਕੇਵਲ ਤਦ ਹੀ ਤਲਵਾਰ ਚੁਕਣੀ ਜਾਇਜ਼ ਹੈ।]

(੧੦) ਸ਼ਸਤਰ ਬਚਾਅ ਲਈ ਚੁੱਕਿਆ ਜਾਵੇ, ਮੱਲਾਂ ਮਾਰਨ ਲਈ ਨਹੀਂ।

(੧੧) ਸ਼ਸਤਰ ਦੀ ਵਰਤੋਂ ਵਿੱਚ ਲਗਦੀ-ਵਾਹ ਪਹਿਲ ਨਹੀਂ ਕਰਨੀ।

(੧੨) ਸ਼ਕਤੀ ਦੀ ਵਰਤੋਂ ਰਣ-ਖੇਤਰ ਵਿਚ, ਟਾਕਰੇ ਲਈ ਨਿੱਤਰੇ ਜਵਾਨਾਂ ਵਿਰੁਧ ਹੋਵੇ, ਇਕ ਵੱਛੋਂ ਮਰਦਾਂ, ਔਰਤਾਂ, ਬੱਚਿਆਂ ਤੇ ਮੈਦਾਨੋਂ ਭੱਜੇ ਜਾਂਦਿਆਂ ਸਿਪਾਹੀਆਂ ਦੀ ਕਤਲਾਮ ਲਈ ਨਹੀਂ।

(੧੩) ਸਿੰਘ ਨੇ 'ਜੁੱਧ ਵਿੱਚ ਸਭ ਕੁਝ ਜਾਇਜ਼ ਹੈ' (All is fair in love and war) ਦੇ ਸਿਧਾਂਤ ਉਤੇ ਵਰਤੋਂ ਨਹੀਂ ਕਰਨੀ। ਜੰਗਾਂ, ਜੁੱਧਾਂ ਵਿਚ ਵੀ ਉਸ ਦੇ ਉੱਚੇ ਸੁੱਚੇ ਚਲਣ ਦੀ ਪੱਧਰ ਓਵੇਂ ਹੀ ਕਾਇਮ ਰਹੇ, ਜਿਵੇਂ ਅਮਨ ਵਿਚ ਉਸ ਤੋਂ ਆਸ ਰੱਖੀ ਜਾਂਦੀ ਹੈ।

(੧੪) ਸਿੱਖ ਨੂੰ, ਜਿਵੇਂ 'ਗਾਰੀਬ ਦਾ ਮੂੰਹ ਗੁਰੂ ਦੀ ਗੋਲਕ' ਕਰ ਕੇ ਜਾਨਣ ਦੀ ਤਾਕੀਦ ਹੈ, ਉਸੇ ਤਰ੍ਹਾਂ ਹੀ ਰੱਖਿਆ ਤੇ ਸਹਾਇਤਾ ਲਈ ਵੀ ਦੀਨ ਦੂਖੀ ਦੀ ਜਾਤ ਜਾਂ ਬੀਮਾਨ ਜਾਨਣ ਦੀ ਸੌਡ ਨਹੀਂ। ਇਤਿਹਾਸ ਗਵਾਹ ਹੈ ਕਿ ਕਿਵੇਂ ਕਸੂਰ ਦੇ ਇਕ ਬ੍ਰਾਹਮਣ ਦੀ ਸੱਜ-ਵਿਆਹੀ ਪਤਨੀ, ਉਥੋਂ ਦਾ ਪਠਾਣ ਹਾਕਮ ਖੋਲੈਂਦਾ ਹੈ। ਬ੍ਰਾਹਮਣ ਸ੍ਰੀ ਅਕਾਲ ਤਖ਼ਤ ਹਾਜ਼ਰ ਹੋ ਕੇ, ਜਬਦਾਰ ਹਗੀ ਸਿੰਘ ਭੇਗੀ ਪਾਸ ਫ਼ਰਿਆਦੀ ਹੁੰਦਾ ਹੈ। ਜਬਦਾਰ ਜੀ, ਬਿਨਾਂ ਕਿਸੇ ਨਾਲ ਮਸ਼ਵਰਾ ਕੀਤੇ ਦੇ, ਸਹਾਇਤਾ ਕਰਨ ਦਾ ਵਚਨ ਦੇ ਦੇਂਦੇ ਹਨ। ਸਮੂਹ ਸਰਦਾਰ ਇਸ ਮੁਹਿੰਮ ਨੂੰ ਅਤਿ ਕਠਿਨ ਜਾਣਦਿਆਂ ਹੋਇਆਂ ਵੀ ਦਿੱਤੇ ਬਚਨ ਦੀ ਪਾਲਣਾ ਹਿੱਤ, ਕਸੂਰ ਉਤੇ ਚੜ੍ਹਾਈ ਕਰਦੇ ਹਨ। ਸੈਂਕੜੇ ਸਿੰਘਾਂ ਦੀ ਸ਼ਹਦਤ ਦੇ ਕੇ, ਕਸੂਰ ਮਾਰਦੇ ਅਤੇ ਬ੍ਰਾਹਮਣ ਨੂੰ ਉਸ ਦੀ ਪਤਨੀ ਵਾਪਸ ਦਿਵਾਉਂਦੇ ਹਨ। ਕੇਵਲ ਇੱਕ ਮਜ਼ਲੂਮ ਵਿਅਕਤੀ ਦੀ ਖਾਤਰ ਇਤਨਾ ਭਾਗੀ ਜਾਨੀ ਨੁਕਸਾਨ ਉਠਾਉਣ ਨੂੰ ਇਹ 'ਅਕਲਾਂ ਵਾਲੇ' ਪਤਾ ਨਹੀਂ ਕਿਵੇਂ ਪਰਖਣ ਤੇ ਤੇਲਣ; ਪਰੰਤੂ ਮਨੁੱਖਤਾ ਤੇ ਮਰਦਾਨਗੀ ਦੇ ਇਤਿਹਾਸ ਵਿਚ ਇਹ ਸੋਨੇ ਦੇ ਅੱਖਰਾਂ ਨਾਲ ਲਿਖਣ-ਯੋਗ ਘਟਨਾ ਹੈ।

ਵੇਖੋ, ਇਥੇ ਸ਼ਸਤਰ ਅਥਵਾ ਬਲ ਦਾ ਪ੍ਰਯੋਗ ਦੇਹਾਂ ਪਾਸਿਆਂ ਵਲੋਂ ਹੀ ਕੀਤਾ ਗਿਆ। ਫਰਕ ਇਤਨਾ ਹੀ ਹੈ ਕਿ ਸਿੰਘਾਂ ਵਲੋਂ ਦੀਨ ਦੀ ਰਖਿਆ ਅਥਵਾ ਧਰਮ ਦੀ ਖਾਤਰ; ਪਰੰਤੂ ਪਠਾਣਾਂ ਵਲੋਂ ਅਧਰਮ ਲਈ।

ਹੋਰ ਵੇਖੋ : ਨਾਦਰ ਸ਼ਾਹ ਆਪਣੇ ਸਸਤਰਾਂ ਦੇ ਬਲ-ਬੋਤੇ ਭਾਰਤ ਦੀਆਂ ਹਜ਼ਾਰਾਂ ਕੁਰਲਾਂ ਦੀਆਂ, ਲੁੱਛਦੀਆਂ ਤੇ ਨਿਤਾਣੀਆਂ ਅਬਲਾਵਾਂ ਨੂੰ ਪਸੂਆਂ ਵਾਂਗ ਨਰੜ ਕੇ ਗਜ਼ਨੀ ਵਿਚ ਟਕੇ ਟਕੇ ਤੋਂ ਵੇਚਣ ਹਿਤ ਲੈ ਜਾ ਰਿਹਾ ਹੈ। ਸਿੰਘ ਛਾਪਾ ਮਾਰ ਕੇ ਦੇਸ਼ ਦੀ ਅਣਖ, ਲੱਜਾ ਤੇ ਜਵਾਨੀ ਦੀਆਂ ਪ੍ਰਤੀਕ ਇਨ੍ਹਾਂ ਅਬਲਾਵਾਂ ਨੂੰ, ਇਤਨੇ ਡਾਢੇ ਜਾਬਰ ਪਾਸੋਂ, ਥੋਹ ਕੇ ਉਨ੍ਹਾਂ ਦੇ ਘਰੋ-ਘਰੀ ਪਹੁੰਚਾ ਦੇਂਦੇ ਹਨ। ਕੀ ਮਜ਼ਾਲ, ਜੋ ਉਨ੍ਹਾਂ ਨੇ ਕਿਸੇ ਇਕ ਅਬਲਾ ਵਲ ਵੀ ਮੈਲੀ ਅੱਖ ਨਾਲ ਵੇਖਿਆ ਹੋਵੇ। ਇਹੋ ਜਿਹਾ ਹੈ ਸਿੰਘਾਂ ਦਾ ਸਸਤਰ-ਬਲ, ਜਿਸ ਦੀ ਪ੍ਰਤੀਨਿਧ 'ਕਿਰਪਾਨ' ਨੂੰ, ਸਿੰਘਾਂ ਦੀ ਰਹਿਤ ਵਿਚ ਸ਼ਾਮਲ ਕਰ ਕੇ, ਬਲ ਦੇ ਸਹੀ ਪ੍ਰਯੋਗ ਦੀ ਜਾਚ ਸਿਖਾਈ ਗਈ। ਸਿੰਘਾਂ ਦੀ ਕਿਰਪਾਨ (ਸ਼ਕਤੀ) ਦੀ ਅਜਿਹੀ ਪੁੰਨ ਵਰਤੋਂ ਅਬਦਾਲੀ ਤੇ ਹੋਰ ਜਾਬਰ ਹਮਲਾ-ਆਵਰਾਂ ਵਿਰੁੱਧ ਹੁੰਦੀ ਰਹੀ ਹੈ।

ਦੂਜੇ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਹ ਫੁਰਮਾਨ ਹੈ :

ਦੁਇਤੀ ਸਾਡੀ ਸੇਵਾ ਸੇਵਾ
ਨਾਲ ਪ੍ਰਾਣ ਪ੍ਰਾਣ

ਦੰਡ ਦੀਏ ਬਿਨ, ਨ ਦੁਸ਼ਟ ਦਬੈ ਹੈ ॥

ਸ੍ਰੀ ਦਸਮ ਗ੍ਰੰਥ ਵਿੱਚ ਵੀ, ਧਰਮ ਅਸਥਾਪਨ ਤੇ 'ਦੁਸ਼ਟ ਸਭਨ ਕੋ ਮੁਲ ਉਪਾਰਨ' ਵਾਲੇ ਸਸਤਰਾਂ ਨੂੰ 'ਪੀਰ' ਤਕ ਦਾ ਰੁਤਬਾ ਦਿੱਤਾ ਅਤੇ ਕਿਰਪਾਨ ਨੂੰ 'ਜੈ' (ਫਤਹ) ਦਾ ਸੁਚਕ ਮੰਨਿਆ ਗਿਆ ਹੈ :

(ੴ) ਅਸ ਕ੍ਰਿਪਾਨ ਖੰਡੋ ਖੜਗ, ਤੁਪਕ ਤਥਰ ਅਰ ਤੌਰ ॥
ਸੈਫ ਸਰੋਹੀ ਸੈਹਬੀ, ਪਰੈ ਹਮਾਰੇ ਪੀਰ ॥

(ਅ) ਖਗ ਖੰਡ ਬਿਹੰਡੇ, ਖਲ ਦਲ ਖੰਡੇ, ਅਤਿ ਰਣ ਮੰਡੇ, ਬਰਬੰਡੇ ।
ਭੁਜ ਦੰਡ ਅਖੰਡੇ, ਤੇਜ ਪ੍ਰਚੰਡੇ, ਜੋਤਿ ਅਮੰਡੇ, ਭਾਨ ਪ੍ਰਤੇ ।
ਸੁਖ ਸੰਤਾਂ ਕਰਣੇ, ਦੁਰਮਤਿ ਦਰਣੇ, ਕਿਲਥਿਖ ਹਰਣੇ, ਅਸ ਸਰਣੇ ।
ਜੈ ਜੈ ਜਗ ਕਾਰਣ, ਸਿਥਟ ਉਬਾਰਣ, ਮਮ ਪ੍ਰਤਿਪਾਰਣ ਜੈ ਤੇਰਾਂ ।

[ਭਾਵ—ਖੱਗ (ਤਲਵਾਰ) ਚੰਗੀ ਤਰ੍ਹਾਂ ਟੁਕੜੇ ਕਰਦੀ ਹੈ, ਇਹ ਮੁਰਖਾਂ ਦੇ ਦਲਾਂ ਦੇ ਟੁਕੜੇ ਕਰਦੀ ਹੈ, ਜੁਧ ਨੂੰ ਬਹੁਤ ਸੁੰਦਰ ਬਣਾ ਦੇਂਦੀ ਹੈ, ਬਲਵਾਨ ਹੈ। ਇਹ ਨ ਟੁੱਟਣ (ਟਲਣ) ਵਾਲਾ ਹੋਂਥ ਦਾ ਦੰਡ ਹੈ, ਤਿੱਖੇ ਤੇਜ ਵਾਲੀ ਹੈ। ਇਸ ਦੀ ਚਮਕ ਸੂਰਜ ਦੀ ਪ੍ਰਭਾ ਨੂੰ ਅਮੰਡੇ (ਸੋਭਾਹੀਨ, ਫਿਕਿਆਂ) ਕਰ ਦੇਂਦੀ ਹੈ। ਤਲਵਾਰ (ਅਸ) ਸੰਤਾਂ ਨੂੰ ਸੁਖੀ ਕਰਨ ਵਾਲੀ ਹੈ, ਕੁਸ਼ਠੀਆਂ ਨੂੰ ਢੱਲ ਸੁੱਟਣ ਵਾਲੀ ਹੈ, ਪਾਪਾਂ ਨੂੰ ਨਾਸ ਕਰਨ ਵਾਲੀ ਹੈ। ਤਲਵਾਰ ਮੇਰਾ ਆਸਰਾ (ਸਰਣੇ) ਹੈ। ਹੋ ਤੇਗ! ਤੇਰੀ ਜੈ ਜੈ ਹੋਵੇ, ਕਿਉਂਕਿ ਤੂ ਜਗਤ-ਰਚਨਾ ਦਾ ਕਾਰਨ ਹੈਂ, ਸਿਸ਼ਟੀ ਨੂੰ ਬਚਾਉਣ ਵਾਲੀ ਹੈਂ, ਮੇਰੀ ਪਾਲਣਾ ਕਰਨ ਵਾਲੀ ਹੈਂ। ਹੋ ਤੇਗ! ਤੇਰੀ ਜੈ ਜੈ ਹੋਵੇ।]

ਕੇਸ਼ਾਂ ਦੀ ਰਹਿਤ

ਵਾਹਿਗੁਰੂ ਅਕਾਲ ਪੁਰਖ ਦੇ ਜਨਕ-ਰੂਪ ਤੇ ਸੁੰਦਰਤਾ ਦਾ ਬਿਆਨ ਅਧੂਰਾ ਰਹੇਗਾ, ਜਦ ਤਕ ਸੋਹਣੇ, ਕਾਲੇ, ਲੇਮੇ, ਕੁੰਡਿਆਲੇ ਕੇਸ਼ਾਂ ਦਾ ਜ਼ਿਕਰ ਨਾ ਆਵੇ। ਮਨੁੱਖ ਲਈ ਕੇਸ਼ਾਂ ਦੀ ਰਹਿਤ ਕੋਈ ਅਨੋਖੀ ਗੱਲ ਜਾਂ ਨਵੀਂ ਪਰਪਾਟੀ ਨਹੀਂ। ਕੇਸ਼ ਸਰੀਰ ਦਾ ਇਸੇ

ਤਰ੍ਹਾਂ ਇਕ ਅੰਗ ਹਨ, ਜਿਵੇਂ ਹੋਰ ਸਮੂਹ ਅੰਗ। ਇਹਨਾਂ ਦਾ ਹੋਣਾ ਉਤਨਾ ਹੀ ਪੁਰਾਣਾ ਹੈ ਜਿਤਨੀ ਪੁਰਾਣੀ ਮਨੁੱਖ ਦੀ ਰਚਨਾ। ਇਹ ਕੁਦਰਤੀ ਹਨ ਅਤੇ ਪ੍ਰਾਚੀਨ ਰਿਸੀਆਂ-ਮੁਨੀਆਂ, ਪੀਰਾਂ, ਪੈਰੀਬਰਾਂ, ਗੁਰੂਆਂ, ਅਵਤਾਰਾਂ ਅਤੇ ਅਧਿਆਤਮਕ ਵਿਅਕਤੀਆਂ, ਜਿਹਾ ਕਿ ਬਾਬਾ ਆਦਮ, ਹਜ਼ਰਤ ਇਬਰਾਹੀਮ, ਹਜ਼ਰਤ ਮੁਸਾ, ਹਜ਼ਰਤ ਸੁਲੇਮਾਨ, ਹਜ਼ਰਤ ਈਸਾ, ਹਜ਼ਰਤ ਮੁਹੱਮਦ, ਮਹਾਤਮਾ ਜ਼ੋਰਾਸ਼ਟਰ, ਮਹਾਤਮਾ ਸੁਕਰਾਤ, ਪਲੈਟੋ, ਯਾਗਵਲਕਯ, ਵਿਆਸ, ਵਸ਼ਿਸ਼ਟ, ਬਾਲਮੀਕ, ਕਬੀਰ, ਰਵਿਦਾਸ ਅਤੇ ਨਾਮਦੇਵ ਜੀ ਆਦਿ ਨੇ ਕੋਸ਼ਾਂ ਨੂੰ ਉਸੇ ਤਰ੍ਹਾਂ ਸਰੀਰ ਨਾਲ ਰਖਣਾ ਜ਼ਰੂਰੀ ਤੇ ਕੁਦਰਤੀ ਸਮਝਿਆ, ਜਿਵੇਂ ਕਿ ਸਰੀਰ ਦੇ ਹੋਰ ਅੰਗਾਂ ਨੂੰ। ਜਦ ਪ੍ਰਭੂ-ਪ੍ਰੇਮੀਆਂ ਨੇ ਆਪਣੇ ਪ੍ਰੀਤਮ ਵਾਹਿਗੁਰੂ ਦੇ ਦਰਸ਼ਨ ਸਰਗੁਣ ਸੂਰਪ ਵਿਚ ਚਿਤਰੇ ਅਥਵਾ ਤਸਵੀਰ ਵਿਚ ਲਿਆਂਦੇ ਤਾਂ ਉਸ ਨੂੰ ਸਦਾ, ਸੋਹਣੇ ਲੰਮੇ ਕੋਸ਼ਾਂ ਵਾਲਾ ਕਰ ਕੇ ਹੀ ਬਿਆਨਿਆ ਹੈ। ਨਿਰੰਕਾਰੀ ਬਾਬੇ ਵਲ ਹੀ ਵੇਖ ਲਵੇ।

ਤੇਰੇ ਬੰਕੇ ਲੋਇਣ, ਦੰਤ ਰੀਸਾਲਾ ॥
ਸੋਹਣੇ ਨਕ, ਜਿਨ ਲੰਮੜੇ ਵਾਲਾ ॥

(ਵਡਹੌਸੂ ਮ: ੧, ਪੰਨਾ ੫੬੭)

ਕੋਸ਼ਾਂ ਦਾ ਸੰਬੰਧ ਸਦਾ ਹੀ ਆਤਮਕ ਜੀਵਨ ਤੇ ਬਲ ਨਾਲ ਰਿਹਾ ਹੈ। ਬਾਬੀਬਲ ਵਿਚ ਆਈ ਸੈਮਸਨ ਦੀ ਕਹਾਣੀ ਵੀ ਇਹੀ ਸਿਧ ਕਰਦੀ ਹੈ ਕਿ ਸੈਮਸਨ ਦੀ ਅਥਾਰ ਸ਼ਕਤੀ ਦਾ ਭੇਤ ਉਸ ਦੇ ਲੰਮੇ ਕੋਸ਼ਾਂ ਵਿਚ ਸੀ। ਸੰਸਾਰ ਦੇ ਪ੍ਰਾਚੀਨ ਰਿਸੀਆਂ-ਮੁਨੀਆਂ ਤੇ ਵੀਚਾਰਵਾਨਾਂ ਵਾਂਗ ਹਜ਼ਰਤ ਈਸਾ ਜੀ ਦੇ ਵੀ ਲੰਮੇ ਕੋਸ਼ ਸਨ ਅਤੇ ਉਨ੍ਹਾਂ ਦੇ ਇਹ ਸ਼ਬਦ ਪ੍ਰਸਿਧ ਹਨ, ਕਿ :

‘ਪ੍ਰਭੂ ਨੇ ਮਨੁੱਖ ਨੂੰ ਆਪਣੀ ਸੂਰਤ ਉਤੇ ਘੜਿਆ ਹੈ।’

(God created man after His own image.)

ਕੋਈ ਸਮਾਂ ਸੀ ਜਦ ਕਿ ਕਿਸੇ ਦੇ ਕੋਸ਼ ਕਤਲ ਕਰਨੇ ਉਸ ਨੂੰ ਕਤਲ ਦਾ ਦੰਡ ਦੇਣ ਤੁਲ ਸਮਝਿਆ ਜਾਂਦਾ ਸੀ। ਰੁਕਮਣੀ ਦੇ ਬਿਨੈ ਕਰਨ ਉਤੇ ਉਸ ਦੇ ਭਰਾ ਰੁਕਮਣ ਨੂੰ, ਸ੍ਰੀ ਕਿਸ਼ਨ ਜੀ ਨੇ ਉਸ ਦਾ ਸਿਰ ਕੱਟਣ ਦੀ ਥਾਂ, ਕੋਸ਼ ਕਤਲ ਕਰ ਕੇ ਛੱਡ ਦਿੱਤਾ ਸੀ। ਇਸੇ ਤਰ੍ਹਾਂ ਪਰਸਰਾਮ ਨੂੰ ਜਾਨੋਂ ਮਾਰਨ ਦੀ ਥਾਂ, ਬ੍ਰਾਹਮਣ-ਹੱਤਿਆ ਤੋਂ ਬਚਣ ਹਿਤ ਸ੍ਰੀ ਰਾਮਚੰਦਰ ਜੀ ਨੇ ਉਸ ਦੇ ਕੋਸ਼ ਕੱਟ ਦੇਣ ਦਾ ਦੰਡ ਦਿੱਤਾ। ਸੂਦਰ ਰਾਜੇ, ਨੰਦ ਚੰਦ ਨੇ ਜਦੋਂ ਆਪਣੇ ਰਾਜ ਦੇ ਦੋਖੀ ਬ੍ਰਾਹਮਣਾਂ ਨੂੰ ਕਤਲ ਕਰ ਦੇਣ ਦੀ ਸਜ਼ਾ ਦਿੱਤੀ ਤਾਂ ਵਜੀਰ ਦੇ ਸਲਾਹ ਦੇਣ ਉਤੇ ਕਿ ਬ੍ਰਾਹਮ-ਹੱਤਿਆ ਦੇ ਪਾਪ ਤੋਂ ਬਚਿਆ ਜਾਵੇ, ਰਾਜੇ ਨੇ ਸਭ ਦੇ ਕੋਸ਼ ਕੱਟ ਕੇ ਜਾਨ ਬਖਸ਼ੀ ਕਰ ਦਿੱਤੀ। ਹੋਰਨਾਂ ਦੇਸ਼ਾਂ ਵਿੱਚ ਵੀ ਪਹਿਲੇ ਪਹਿਲੇ ਇਹ ਰਿਵਾਜ ਦੇਸੀਆਂ ਜਾਂ ਸਮਾਜ ਵਿੱਚੋਂ ਤ੍ਰਿਸਕਾਰੇ ਗਏ ਲੋਕਾਂ ਦੇ ਸਿਰ ਜਬਰੀ ਮੁੰਨਣ ਤੋਂ ਅਰੰਭ ਹੋਇਆ। ਫੇਰ, ਗੁਲਾਮਾਂ ਦੇ ਮੁੰਹ ਤੇ ਸਿਰਾਂ ਦੇ ਵਾਲ ਹੁਕਮਨ ਕਟਵਾਏ ਜਾਣ ਲਗੇ।

ਸਮੇਂ ਦੇ ਰੇਗ ਵੇਖ, ਹੁਣ ਫੈਸ਼ਨ-ਪ੍ਰਸਤੀ ਦੀ ਲਾਅਨਤ ਤੇ ਭੇਡ-ਚਾਲ ਅਧੀਨ ਲੋਕਾਂ

ਨੇ, ਸੁੰਦਰਤਾ, ਸਰਲਤਾ, ਸਾਦਗੀ ਤੇ ਆਤਮਿਕ-ਜੀਵਨ ਦੇ ਜ਼ਾਮਨ, ਕੇਸ਼ਾਂ ਉਤੇ ਆਪ ਹੀ ਹੱਥ ਫੇਰਨਾ ਅਰੰਭ ਕਰ ਦਿੱਤਾ ਹੈ। ਮਰਦਾਂ ਦੇ ਮੌਢੇ ਨਾਲ ਮੌਢਾ ਛਾਹ ਕੇ ਤੁਰਨ ਅਤੇ ਕਲੱਬਾਂ ਵਿਚ ਜਾਣ ਦੀਆਂ ਸ਼ੋਕੀਨ ਅੰਰਤਾਂ ਵੀ ਹੁਣ ਕੇਸ ਕਟਾਉਣ ਵਿਚ, ਉਨ੍ਹਾਂ ਨਾਲੋਂ ਕਿਸੇ ਤਰ੍ਹਾਂ ਪਿਛੇ ਨਹੀਂ।

ਜਗ ਗਹੁ ਨਾਲ ਵੇਖੋ ਤਾਂ ਪਤਾ ਲਗੇਗਾ ਕਿ ਕੇਸ ਕਈ ਜਜ਼ਬਿਆਂ ਹੇਠ ਕਟਾਏ ਜਾ ਰਹੇ ਹਨ। ਬਹੁਤੇ ਲੋਕ ਬਚਪਨ ਤੋਂ ਹੀ ਪਿਤਾ-ਪੁਰਖੀ ਰਿਵਾਜ ਅਧੀਨ ਕੇਸ ਕਟਾਉਂਦੇ ਹਨ ਅਤੇ ਫੇਰ ਇਹ ਉਨ੍ਹਾਂ ਦੀ 'ਵਾਦੀ' ਬਣ ਜਾਂਦੀ ਹੈ। ਕੇਸ਼ਾਂ ਦੀ ਅਜਸ਼ਮਤ (ਵਡਿਆਈ) ਨੂੰ ਸਮਝਣ ਉਪਰੰਤ ਕੇਸ ਰੱਖਣ ਜਾਂ ਕਟਾਉਣ ਵਿਚ ਚੋਣ ਕਰਨ ਦਾ ਅਵਸਰ ਉਨ੍ਹਾਂ ਨੂੰ ਮਿਲਦਾ ਹੀ ਨਹੀਂ। ਬਚਪਨ ਤੋਂ ਇਸ ਵਾਦੀ-ਗ੍ਰਸਤ ਲੋਕਾਂ ਬਾਰੇ ਇਉਂ ਕਿਹਾ ਜਾ ਸਕਦਾ ਹੈ :

ਪਰ ਨ ਨਿਕਲੋ ਬੇ ਕਿ ਆਏ 'ਖਾਨਾ-ਇ-ਸੱਯਾਦ ਮੌਂ।

ਖਾਕ ਦੇਖੀ ਸੈਰ ਹਮ ਨੇ 'ਗੁਲਬਾਨਿ ਏਜ਼ਾਦ ਕੀ।

ਦੂਜੇ ਉਹ ਲੋਕ ਹਨ, ਜੋ ਦੂਜਿਆਂ ਦੀ ਦੇਖਾ-ਦੇਖੀ ਇਸ ਬੁਰਾਈ ਨੂੰ ਗ੍ਰਹਿਣ ਕਰ ਲੈਂਦੇ ਹਨ। ਪਰੰਤੂ ਇਕ ਐਸਾ ਤਥਕਾ ਵੀ ਹੈ ਜੋ ਵਿਕਾਰਾਂ ਵੱਸ ਇਹ ਕਮਜ਼ੋਰੀ ਵਿਖਾਉਂਦਾ ਹੈ। ਉਨ੍ਹਾਂ ਲੋਕਾਂ ਦੀ ਇਹ ਦਲੀਲ ਕਿ 'ਸੁਸਾਇਟੀ' (ਵਿਸ਼ੇ, ਵਿਕਾਰ-ਗ੍ਰਸਤ ਅੱਯਾਸ਼ ਲੋਕਾਂ ਦੀਆਂ ਮਜਲਸਾਂ, ਕਲੱਬਾਂ) ਉਨ੍ਹਾਂ ਨੂੰ ਪਸੰਦ ਨਹੀਂ ਕਰਦੀਆਂ, ਇਤਨੀ ਬੋਦੀ ਤੇ ਬੋਬੀ ਹੈ ਕਿ ਜੀਵਨ ਦੀਆਂ ਸਹੀ ਕੀਮਤਾਂ ਦੇ ਮੁਤਲਾਸ਼ੀ ਲੋਕਾਂ ਦੀ ਮੰਡੀ ਵਿਚ ਇਸ ਦਾ ਮੁੱਲ ਇਕ ਛੁੱਟੀ ਕੌਡੀ ਵੀ ਨਹੀਂ। ਮਨੁੱਖ ਦਾ ਜੀਵਨ-ਮਨੋਰਥ ਭੋਗ ਭੋਗਣਾ ਨਹੀਂ, ਆਪੇ ਦੀ ਲੱਖਤਾ ਹੈ।

ਕੁਦਰਤ ਨੇ ਨਰ ਅਤੇ ਨਾਗੀ ਦੀ ਬਣਤਰ ਤੇ ਪ੍ਰਕਿਰਤੀ ਵਿੱਚ ਫੁਰਕ ਰਖਿਆ ਹੈ। ਆਦਮੀਆਂ ਦੀ ਦਾੜੀ ਮੁਛ ਚਟਮ ਕਰਵਾ ਕੇ ਕੁਹਜੀਆਂ ਇਸਤ੍ਰੀਆਂ ਬਣਨਾ, ਇਵੇਂ ਹੀ ਇਕ ਹਾਸੇ-ਹੀਣਾ ਤੇ ਕੁਹਜਾ ਕਰਮ ਹੈ, ਜਿਵੇਂ ਕੋਈ ਤੀਵੀਂ ਦਾੜੀ ਮੁਛਾਂ ਲਾ ਕੇ ਮਰਦ ਬਣਨ ਦਾ ਨਿਗਰਥ ਜਤਨ ਕਰੇ। ਅਜਿਹਾ ਕਰ ਕੇ ਅਸੀਂ ਵਾਹਿਗੁਰੂ ਸਿਰਜਣਹਾਰ ਅਥਵਾ ਉਸ ਕੁਦਰਤ ਮਾਂ ਵਿਚ ਦੋਸ਼ ਲੱਭਣ ਦੇ ਸੁਰਮ ਦੇ ਭਾਗੀ ਬਣਦੇ ਹਾਂ। ਯਾਦ ਰੱਖੋ, ਕੁਦਰਤ ਕਦੇ ਗਾਲਤੀ ਨਹੀਂ ਕਰਦੀ। ਉਸ ਵਿੱਚ ਹਗੀ, ਕਾਦਰ ਆਪ ਵਸਦਾ ਤੇ ਉਸ ਨੂੰ ਬੱਖਵੇਂ ਨੇਮਾਂ ਵਿਚ ਚਲਾਉਂਦਾ ਹੈ।

ਯਨਾਨ ਦੇ ਮਹਾਨ ਫਿਲਾਸਫਰ ਸੁਕਰਾਤ ਨੇ ਜਦ ਐਲਸੀਬਾਏਡੀਜ਼ ਨੂੰ, ਜੋ ਓਥੋਂ ਦਾ ਅੱਤਿ ਮੁਖਸਰਤ, ਬਾਂਕਾ ਨੌਜਵਾਨ ਸੀ, ਇਹ ਉਪਦੇਸ਼ ਦਿਤਾ ਕਿ ਹੇ ਨੌਜਵਾਨ, ਤੂੰ ਸਰੀਰ ਨਹੀਂ, ਸੰਕਲਪ ਸਰੂਪ ਹੈਂ, ਇਸ ਨੂੰ ਸੱਚਾ, ਸੁੰਦਰ ਤੇ ਸਵੱਛ ਬਣਾ, ਅਤੇ ਨਾਲ ਹੀ ਸਰੀਰ ਬਾਰੇ ਵੀ ਆਗਿਆ ਕੀਤੀ ਕਿ ਉਹ ਇਸ ਨੂੰ ਕੁਦਰਤ ਉੱਤੇ ਛੱਡ ਦੇਵੇ।

1. ਬੱਧਕ (ਬਿਕਾਰੀ) ਦਾ ਪਿੰਜਗ। 2. ਮੁਦਾਈ (ਬਹਿਸਤੀ) ਬਾਗ।

3. Those who discard religion just because they have to move with society, are like the fools, who take off their shoes because they have to walk on thorns.

ਸਵਰਗਵਾਸੀ ਦਫੇਦਾਰ ਸੰਤ ਭਗਤ ਸਿੰਘ ਜੀ ਵਿਰੱਕਤ (ਨੂੰ ਵਾਲੇ) ਇਕ ਬੜੀ ਦਿਲਚਸਪ ਹੱਡਬੀਤੀ ਸੁਣਾਇਆ ਕਰਦੇ ਸਨ : ਇਕ ਵੇਰਾਂ ਉਹ ਟਰੈਨ ਵਿਚ ਸਫਰ ਕਰ ਰਹੇ ਸਨ। ਉਨ੍ਹਾਂ ਪਾਸ ਬੈਠੇ ਇਕ ਹਿੰਦੂ ਤੇ ਇਕ ਮੁਸਲਮਾਨ ਮੁਸਾਫਿਰ ਨੇ ਆਪਸ ਵਿਚ ਇਹ ਬਹਿਸ ਛੋੜ ਲਈ ਕਿ ਰੱਬ ਨੇ ਪਹਿਲਾਂ ਹਿੰਦੂ ਨੂੰ ਬਣਾਇਆ ਸੀ ਕਿ ਮੁਸਲਮਾਨ ਨੂੰ ? ਜਦ ਇਸ ਬਿਖਮ ਮਸਲੇ ਬਾਰੇ ਉਹ ਆਪਸ ਵਿਚ ਦੀ ਕੋਈ ਫੈਸਲਾ ਨਾ ਕਰ ਸਕੇ ਤਾਂ ਦੋਹਾਂ ਨੇ ਸੰਤ ਮਹਾਰਾਜ ਨੂੰ ਬੇਨਤੀ ਕੀਤੀ ਕਿ ਉਹ ਉਹਨਾਂ ਵਿਚ ਚਲੇ ਸੰਬਾਦ ਦਾ ਫੈਸਲਾ ਕਰ ਦੇਣ। ਸੰਤਾਂ ਨੇ ਪਹਿਲੇ ਤਾਂ ਨਾਂਹ-ਨੁੱਕਰ ਕੀਤੀ, ਪਰੰਤੂ ਜਦ ਉਹਨਾਂ ਦੋਹਾਂ ਨੇ ਸੰਤਾਂ ਤੋਂ ਫੈਸਲਾ ਲੈਣ ਲਈ ਹੱਠ ਕੀਤਾ ਤਾਂ ਉਹਨਾਂ ਫੁਰਮਾਇਆ : “ਭਾਈ, ਜੇ ਕਿਸੇ ਦੇ ਘਰ ਇਕ ਬਾਲਕ (ਲੜਕਾ) ਪੈਦਾ ਹੋਵੇ, ਤੇ ਵੀਹ ਪੰਜੀ ਸਾਲ ਤਕ ਉਸ ਨੂੰ ਕੁਦਰਤ ਉੱਤੇ ਛਡਦਿਆਂ ਹੋਇਆਂ, ਆਪੋਂ ਕੁਝ ਵੀ ਨਾ ਬਣਾਇਆ ਜਾਵੇ, ਤਾਂ ਦੱਸੋ ਉਹ ਕੀ ਬਣ ਜਾਏਗਾ ? ਹਿੰਦੂ ਕਿ ਮੁਸਲਮਾਨ ?” ਦੋਵੇਂ ਸੱਜਣ ਪਹਿਲਾਂ ਤਾਂ ਕੁਝ ਘਬਰਾਏ; ਪਰੰਤੂ, ਫੇਰ ਇਕ-ਜ਼ਬਾਨ ਹੋ ਕੇ ਇਹ ਉੱਤਰ ਦੇਣ ਲਈ ਮਜ਼ਬੂਰ ਹੋਏ, ‘ਜੀ, ਫਿਰ ਤਾਂ ਉਹ ਸਿੱਖ ਹੋਵੇਗਾ।’ ਸੰਤਾਂ ਨੇ ਮੁਸਕਰਾ ਕੇ ਕਿਹਾ, “ਭਾਈ, ਵਾਹਿਗੁਰੂ ਨੇ ਤਾਂ ਸਭ ਨੂੰ ਸਿੱਖ ਹੀ ਬਣਾਇਆ ਹੈ, ਸਿੱਖ ਦਾ ਹੀ ਰੂਪ ਦਿੱਤਾ ਹੈ। ਆਪਣੀ ਮੱਤ ਅਨੁਸਾਰ ਇਸ ਰੂਪ ਨੂੰ ਵਿਗਾੜ ਕੇ, ਕੋਈ ਹਿੰਦੂ ਬਣਾ ਲੈਂਦਾ ਹੈ, ਕੋਈ ਮੁਸਲਮਾਨ।”

“ਦੂਰ ਦੇ ਢੋਲ ਸੁਹਾਵਣੇ” ਦੇ ਅਖਾਣ ਅਨੁਸਾਰ ਕਈ ਕੇਸ਼ਾ-ਪਾਰੀ ਵੀਰ ਇਸ ਭੁਲੇਖੇ ਵਿਚ ਹਨ ਕਿ ਦਾੜ੍ਹੀ ਕੇਸ਼ ਕਟਾਉਣ ਵਾਲੇ ਬੜੇ ਸੋਖੇ ਤੇ ਸੰਦਰ ਹੋ ਜਾਂਦੇ ਹਨ। ਵਾਸਤਿਵ ਵਿਚ ਇਹ ਚੰਚਲ-ਚਿੱਤ ਲੋਕ ਕੁਥਾਂ ਫੱਸ ਜਾਂਦੇ ਹਨ। ਸਵੇਰੇ ਜਾਗਣ ਉਪਰੰਤ ਉਨ੍ਹਾਂ ਉੱਤੇ ਮੂੰਹ ਸਿਰ ਮੁੰਨਣ ਦਾ ਇਕ ਬੋਡ ਜਿਹਾ ਰਹਿੰਦਾ ਹੈ, ਤੇ ਉਹ ਉਤਨਾ ਚਿਰ ਬੜੇ ਅੰਖੇ ਮਹਿਸੂਸ ਕਰਦੇ ਹਨ ਜਦ ਤਕ ਉਹ ਸੇਵ ਨਹੀਂ ਕਰ ਲੈਂਦੇ।

ਇੱਕ ਪੱਛਮੀ ਵੀਚਾਰਵਾਨ ਕਲੀਮੈਂਸ ਦਾ ਕਹਿਣਾ ਹੈ ਕਿ ‘ਦਾੜ੍ਹੀ, ਇਕ ਵੱਡੀ ਹੱਦ ਤਕ, ਹਰ ਧਰਮ ਦੇ ਆਦਮੀ ਨੂੰ ਪਾਪ ਤੋਂ ਬਚਾਂਦੀ ਅਤੇ ਚੰਗੇ ਪਾਸੇ ਜਾਣ ਲਈ ਪੇਰਦੀ ਹੈ।’ ਕੁਦਰਤ-ਪ੍ਰਬੰਧ ਦਾ ਕਮਾਲ ਵੇਖੋ; ਦਾੜ੍ਹੀ ਮਰਦ ਦੇ ਚਿਹਰੇ ਉੱਤੇ ਪ੍ਰਗਟ ਹੀ ਉਸ ਵੇਲੇ ਹੁੰਦੀ ਹੈ, ਜਦ ਉਸ ਨੂੰ ਗੁਮਰਾਹ ਕਰਨ ਵਾਲੀਆਂ ਸ਼ਕਤੀਆਂ ਇਕ ਤੌਜ਼ ਝੱਖੜ ਵਾਂਗ ਆ ਘੇਰਦੀਆਂ ਹਨ। ਸੋਹਣੇ, ਸੁੰਦਰ, ਫੱਥਵੇਂ, ਕੁਦਰਤੀ ਤੇ ਪ੍ਰਭਾਵਸ਼ਾਲੀ ਦਾੜ੍ਹੀ ਨੂੰ ‘ਬੀਬੀ ਦਾੜ੍ਹੀ’ ਕਰਕੇ ਪੁਕਾਰਿਆ ਸਤਿਕਾਰਿਆ ਜਾਂਦਾ ਹੈ। ਇਹ ਮਨੁੱਖ ਦੇ ਸਾਊਪੁਣੇ ਦੀ ਸੂਚਕ ਹੈ।

ਸੈਨ ਹੋਜ਼ੇ ਸਟੇਟ ਯਨੀਵਰਸਿਟੀ (ਕੈਲੀਫੋਰਨੀਆ, ਅਮਰੀਕਾ) ਦੇ ਮਨੋਵਿਗਿਆਨ ਦੇ ਪ੍ਰਫੈਸਰ ਰਾਬਰਟ ਪੈਲਿਗਰੀਨੀ ਦੀ ਦਾੜ੍ਹੀ ਬਾਰੇ ਕੀਤੀ ਖੋਜ ’ਤੇ ਕੱਢੇ ਸਿੱਟੇ ਇਸ ਪ੍ਰਕਾਰ ਹਨ :

ਪ੍ਰਫੈਸਰ ਸਾਹਿਬ ਦਾ ਕਹਿਣਾ ਹੈ ਕਿ ਉਸ ਨੂੰ ਇਸ ਸੰਬੰਧ ਵਿੱਚ ਕੀਤੀ ਖੋਜ ਤੇ ਤਜਰਬੇ ਦੇ ਆਧਾਰ ਉੱਤੇ ਪਤਾ ਲਗਾ ਹੈ ਕਿ “ਕਾਲਜ ਦੇ ਵਿਦਿਆਰਥੀਆਂ ਦਾ ਵਿਸ਼ਵਾਸ ਹੈ ਕਿ ਕਿਸੇ ਮਨੁੱਖ ਦੇ ਚਿਹਰੇ ਉੱਤੇ ਜਿਤਨੇ ਵਧੇਰੇ ਵਾਲ ਹੋਣਗੇ ਉਤਨਾ ਹੀ ਵਧ ਉਹ

1. Distant hills look green.
Distant drums sound sweet.

ਬਹਾਦਰ, ਪੱਕਾ (ਪਰੋਚ), ਖੁਲ੍ਹੇ-ਦਿਲਾ, ਕਾਮਾ ਤੇ ਮਿਹਨਤੀ ਹੋਵੇਗਾ।”

ਉਸ ਨੇ ਦੱਸਿਆ ਕਿ ਉਹਨੇ ਆਪਣੇ ਪਾਸੋਂ ਅੱਠਾਂ ਵਿਦਿਆਰਥੀਆਂ 'ਚੋਂ, ਹਰੇਕ ਨੂੰ ਦਸ ਦਸ ਡਾਲਰ ਦਿਤੇ ਕਿ ਉਹ ਵੱਖ ਵੱਖ ਪੜਾਵਾਂ ਉਤੇ ਦਾੜ੍ਹੀ ਮੁੱਛਾਂ ਮੁਨਾਉਣ। ਉਸ ਨੇ ਹਰੇਕ ਰੂਪ ਵਿਚ ਉਹਨਾਂ ਦੀਆਂ ਪੂਰੀਆਂ ਦਾੜ੍ਹੀਆਂ ਤੋਂ ਲੈ ਕੇ ਬਕਰ-ਦਾੜ੍ਹੀ ਤਕ, ਕੇਵਲ ਮੁੱਛਾਂ ਤੇ ਫੇਰ ਬਿਲਕੁਲ ਸਫ਼ਾ-ਚਟ ਰੂਪ ਵਿਚ—ਫੋਟੋ ਖਿੱਚੀਆਂ।

ਇਸ ਉਪਰੰਤ ਉਸ ਨੇ ਕਾਲਜ ਦੇ ੧੨੯ ਵਿਦਿਆਰਥੀਆਂ ਤੇ ਵਿਦਿਆਰਥਣਾਂ ਤੋਂ ਹਰੇਕ ਪੜਾਵ ਦੇ ਰੂਪ ਦੀ ਫੋਟੋ ਤੋਂ ਪ੍ਰਗਟਦੇ ਮਰਦਾਓ-ਪੁਣੇ ਤੇ ਪਰੋਚਤਾ ਦੇ ਦ੍ਰਿਸ਼ਟੀਕੋਣ ਤੋਂ ਨੰਬਰ ਲਵਾਏ। ਸੌਪੂਰਨ ਦਾੜ੍ਹੀ ਰੱਖਣ ਤੇ ਵੱਧ ਘੱਟ ਮੁਨਾਉਣ ਵਾਲਿਆਂ ਦੀ ਦਿੱਖ ਵਿੱਚ ਵੱਡਾ ਅੰਤਰ ਸੀ। ਇਸ ਤਜਰਬੇ ਉਪਰੰਤ ਉਹ ਇਸ ਸਿੱਟੇ ਉਤੇ ਪੁੱਜਾ ਕਿ ਮਨੁੱਖ ਦੇ ਚਿਹਰੇ ਦੇ ਵਾਲਾਂ ਦਾ ਉਸ ਦੇ ਮਰਦਾਓ-ਪੁਣੇ, ਪਰਪੱਕਤਾ (ਪਰੋਚਤਾ), ਸੁਦਰਤਾ, ਸਵੈ-ਵਿਸ਼ਵਾਸ, ਬਹਾਦਰੀ, ਖੁਲ੍ਹੇ-ਦਿਲੀ, ਦਿੜ੍ਹਤਾ ਅਤੇ ਕਾਮੇ ਹੋਣ ਨਾਲ ਛੂੰਘਾ ਤੇ ਨਿਸਚਿਤ ਸੰਬੰਧ ਹੈ।

ਪ੍ਰੋਫੈਸਰ ਸਾਹਿਬ ਲਿਖਦੇ ਹਨ—“ਮੈਨੂੰ ਦੋ ਤਿੰਨ ਉਦਾਹਰਣਾਂ ਚੇਤੇ ਹਨ ਜਿਥੇ ਸਾਬਤ-ਸਰਤ ਤੇ ਸਫ਼ਾ-ਚਟ ਦਾੜ੍ਹੀ ਵਾਲਿਆਂ ਵਿਚ ਚੌਹਾਂ-ਚੌਹਾਂ, ਪੰਜਾਂ-ਪੰਜਾਂ ਨੰਬਰਾਂ ਦਾ ਫਰਕ ਸੀ।”

ਪ੍ਰੋਫੈਸਰ ਪੈਲਿਗਰੀਨੀ ਦੀ ਇਸ ਸੰਬੰਧ ਵਿਚ ਵਧੇਰੇ ਖੋਜ ਜਾਰੀ ਹੈ।

(ਵਿਭਿੰਨ, ਮਿਤੀ ੧੦ ਜੁਲਾਈ ੧੯੭੩)

ਅਸਲ ਲਿਖਤ ਇਸ ਪ੍ਰਕਾਰ ਹੈ :

GROW A BEARD TO LOOK MANLY :

SAN JOSE (California) July 8 (AP)—"What's the best way to look manly, mature liberal and industrious? Grow a beard," Says San Jose State University Psychology Prof. Robert Pellegrini.

Prof. Pellegrini says, he found in study that a group of college students believed that the more hair a man sports on his face, the more he is adjudged to possess those qualities.

He said, he paid eight students 10 dollars each, out of his pocket, to shave their whiskers in stages and had taken photographs of each man. At each stage—from full beard to goatee, to moustache and finally clean-shavenly.

"The beard were all neatly trimmed, not the Gabby Haye's variety." Prof. Pellegrini said.

"Each photo was then rated by 128 college students, both men and women on a scale from one to ten, on such qualities as masculinity and maturity of each shaven, semi-shaven and non-shaven subject.

"There seems to be a positive relation between the amount of the hair on the person's face and the perception of him as masculine, mature, good-looking, self-confident, courageous, liberal, non-conformist and industrious," Prof. Pellegrini said.

"The differences in ratings between completely-shaven and non-shaven subjects were dramatic.

"I recall at least two or three individual situations where a rating would differ by four or five points, depending on whether he was clean-shaven or fully beared," Prof. Pellegrini said.

'ਜਾਰਜ ਬਰਨਾਰਡ-ਸ਼ਾਅ' ਨੂੰ ਇਕ ਵੇਰ ਕਿਸੇ ਨੇ ਸੁਆਲ ਕੀਤਾ ਕਿ ਉਹ ਦਾੜ੍ਹੀ ਕਿਉਂ ਨਹੀਂ ਕਟਾਉਂਦਾ। ਉਸ ਨੇ ਉੱਤਰ ਦਿਤਾ ਕਿ ਜੇ ਦਾੜ੍ਹੀ ਨੂੰ ਕੱਟਣ ਵਿਚ ਰੋਜ਼ ਪੰਜ ਮਿੰਟ ਵੀ ਜਾਇਆ ਹੋਣ ਤਾਂ ਹਿਸਾਬ ਲਾਈ ਕਿ ਜੀਵਨ ਭਰ ਵਿਚ ਕਿਤਨਾ ਸਮਾਂ ਅਜਾਈ ਗਿਆ। ਉਹ ਇਸ ਬਾਰੇ ਇਕ ਕਹਾਣੀ ਵੀ ਸੁਣਾਇਆ ਕਰਦੇ ਸਨ।—'ਸ਼ਾਅ' ਜਦੋਂ ਪੰਜ ਸਾਲ ਦਾ ਸੀ ਤਾਂ ਉਹ ਚਾਅ ਨਾਲ ਆਪਣੇ ਪਿਤਾ ਨੂੰ ਰੋਜ਼ ਦਾੜ੍ਹੀ ਮੁੰਨਦੇ ਵੇਖਿਆ ਕਰਦਾ ਸੀ। ਇਕ ਦਿਨ ਉਸ ਨੇ ਪਿਤਾ ਨੂੰ ਪੁੱਛਿਆ, 'ਪਿਤਾ, ਤੁਸੀਂ ਸ਼ੇਵ ਕਿਉਂ ਕਰਦੇ ਹੋ?' ਪਿਤਾ ਨੇ ਆਪਣੇ ਛੋਟੇ ਜਿਹੇ ਬੱਚੇ ਵਲ ਗਹੁ ਨਾਲ ਪੂਰੇ ਇਕ ਮਿੰਟ ਲਈ ਵੇਖਿਆ ਅਤੇ ਰੋਜ਼ਰ (ਉਸਤਰੇ) ਨੂੰ ਬਾਰੀ ਤੋਂ ਬਾਹਰ ਵਗਾਹ ਮਾਰਿਆ ਤੇ ਫੇਰ ਕਦੀ ਨਾ ਵਰਤਿਆ।'

ਸ੍ਰੀ ਦਸ਼ਮੇਸ਼ ਜੀ ਸਮਾਜ ਨੂੰ ਉਚੇਰਾ ਲੈ ਜਾਣ ਦੇ ਦਾਅਵੇਦਾਰ ਸਨ। ਉਨ੍ਹਾਂ ਨੇ ਖੰਡੇ ਦੀ ਪਾਹੁਲ ਦੇਣ ਸਮੇਂ ਆਦੇਸ਼ ਦਿੱਤਾ ਕਿ ਅਗੋਂ ਲਈ ਮੇਰੇ ਸਿਖ ਭੁੱਦਨ ਨਹੀਂ ਕਰਨਗੇ, ਭਾਵ—ਸਾਬਤ ਸੂਰਤ ਰਹਿਣਗੇ। ਜਦੋਂ ਮੁੰਹ ਤੇ ਸਿਰ ਦੇ ਵਾਲਾਂ ਨੂੰ ਜਿਉਂ ਦਾ ਤਿਉਂ ਰਹਿਣ ਦਿਤਾ ਜਾਵੇਗਾ ਤਾਂ ਆਪੇ ਹੀ ਬਿਨਾਂ ਕਿਸੇ ਜਤਨ ਦੇ ਕੋਸ਼ਾਂ ਆਦਿ ਦੀ ਰਹਿਤ ਰਹਿ ਗਈ। ਸੁਆਲ ਦਾੜ੍ਹੀ ਤੇ ਕੋਸ਼ਾਂ ਦੀ ਉਚੇਰੀ ਰਹਿਤ ਰੱਖਣ ਦਾ ਨਹੀਂ, ਸਗੋਂ ਰਹਿਤ, ਜੋ ਸੁਤੇ-ਸਿੱਧ ਪਹਿਲਾਂ ਕੁਦਰਤੀ ਹੈ ਹੀ, ਉਸ ਨੂੰ ਨਾ ਤੋੜਨ ਦਾ ਹੈ। ਲੋੜ ਇਸ ਗੱਲ ਦੀ ਹੈ ਕਿ ਕੁਦਰਤੀ, ਬਿਨਾਂ ਜਤਨ ਪ੍ਰਾਪਤ ਹੋਈ ਰਹਿਤ ਭੰਨੀ ਨਾ ਜਾਏ, ਫੇਰ ਰਹਿ ਉਹ ਆਪੇ ਹੀ ਜਾਵੇਗੀ।

1. Bernard Shaw used to tell a story about his father, whom he delighted to watch shaving everyday. One day the five year old Shaw looked up and asked the old man : "Daddy ! why do you shave ?" The father looked at his small son for a full minute and then threw the razor out of the window, saying, "Why the hell do I ?" He never did again.

(Sunday Tribune, dated 6th Dec. 1970, Editorial)

ਇਥੇ ਇਹ ਗੱਲ ਵੀ ਚੇਤੇ ਰਖਣ ਵਾਲੀ ਹੈ ਕਿ ਜਿਵੇਂ ਜਿਵੇਂ ਆਦਿ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸਿਖ ਨੂੰ ਅਧਿਆਤਮਕ, ਸਮਾਜਕ ਅਤੇ ਸਦਾਚਾਰਕ ਤੌਰ ਉੱਤੇ ਉੱਤੇ ਚੁੱਕਿਆ ਜਾ ਰਿਹਾ ਸੀ, ਤਿਵੇਂ ਤਿਵੇਂ ਸਿਖ ਆਪਣੇ ਸਤਿਗੁਰਾਂ ਦੇ ਜਨਕ-ਰੂਪ ਅਨੁਸਾਰੀ ਹੁੰਦੇ ਹੋਏ, ਸਕੇਸ ਅਥਵਾ ਸਾਬਤ ਸੂਰਤ ਹੁੰਦੇ ਜਾ ਰਹੇ ਸਨ। ਇਥੋਂ ਤਕ ਕਿ ਉਹਨਾਂ ਨੂੰ ਬਹੁਤ ਸਾਰੀ ਬਾਣੀ ਵੀ ਕੰਠੋਂ ਯਾਦ ਹੋ ਗਈ ਸੀ।

ਸੋ, ਸਿੱਖੀ ਵਿਚ ਮਨ ਤੇ ਤਨ ਦੀ ਰਹਿਤ ਦੇ ਧਾਰਨੀ ਹੋਣਾ ਇੱਕ ਸੁਭਾਵਕ, ਕੁਦਰਤੀ ਅਤੇ ਦੈਵੀ ਜੀਵਨ ਦੇ ਧਾਰਨੀ ਹੋਣਾ ਹੈ। ਰਹਿਤਵਾਨ ਸਿੰਘ ਤੇ 'ਰਹਿਤ' ਦਾ, ਗੁਰੂ ਜੀ ਦੇ ਦਿਲ ਅੰਦਰ ਕਿਤਨਾ ਸਤਿਕਾਰ ਹੈ, ਇਸ ਲਈ ਵਾਚੋ ਭਾਈ ਦੇਸਾ ਸਿੰਘ ਜੀ ਦੇ ਰਹਿਤਨਾਮੇ 'ਚੋਂ ਇਹ ਹਵਾਲਾ :

ਗੁਰੂ ਕੇ ਲੋਕ ਬਸੈਂਗੇ ਤੇਈ।
ਰਹਿਟੀ ਰਹੈ ਸੋਈ ਸਿਖ ਮੇਰਾ। ਓਹ ਨਾਕੁਰ ਮੈਂ ਉਸ ਕਾ ਚੇਰਾ॥੯੬॥
ਰਹਿਤ ਬਿਨਾ ਨਹਿ ਸਿਖ ਕਹਾਵੈ। ਰਹਿਤ ਬਿਨਾ ਦਰ ਚੋਟਾ ਖਾਵੈ।.....
ਰਹਿਤ ਬਿਨਾ ਸੁਖ ਕਬਹੂੰ ਨ ਲਹੈ। ਤਾਂ ਤੇ ਰਹਿਤ ਸੁ ਦਿੜ ਕਰ ਗਹੈ॥੯੭॥

'ਮੁਕਤਨਾਮੇ' ਵਿਚ ਤਾਕੀਦ ਹੈ ਕਿ :

"ਕੇਸ ਗੁਰੂ ਦੀ ਮੋਹਰ ਹਨ, ਇਹਨਾਂ ਨੂੰ ਅਖੰਡ ਰੱਖੋ।.....ਕੇਸਾਂ ਦਾ ਅਦਬ ਗੁਰੂ ਕੇ ਸਮਾਨ ਕਰੋ। ਕੇਸਾਂ ਦੀ ਬੇਅਦਬੀ ਕਰਨ ਵਾਲੇ ਨੂੰ ਛੇਕ ਦਿਓ।"

ਐਪਰ, ਕੇਵਲ ਬਾਹਰਲੀ ਰਹਿਤ ਦੇ ਧਾਰਨੀ ਹੋਣਾ ਹੀ ਕਾਫ਼ੀ ਨਹੀਂ, ਏਸੇ ਲਈ 'ਰਹਿਤ (ਮਨ ਦੀ ਰਹਿਤ) ਬਿਨਾਂ ਸਿਰ ਕੇਸ ਭੀ ਦੂਖਨ' ਵਾਲੀ ਚੇਤਾਵਨੀ ਵੀ ਗੁਰੂ ਜੀ ਵਲੋਂ ਨਾਲ ਹੀ ਦਿੱਤੀ ਗਈ ਹੈ। ਇਹ ਗੱਲ ਸੋ ਛੀ ਸਦੀ ਸਤਿ ਹੈ ਕਿ ਮੁੱਲ 'ਭੇਖ ਦਾ ਨਹੀਂ; ਸਗੋਂ, ਪੁਰ ਅੰਦਰ ਵਸਾਈ ਜੀਵਨ-ਕਟੀ ਅਥਵਾ ਅੰਦਰਲੀ ਰਹਿਤ ਦਾ ਹੀ ਪੈਂਦਾ ਹੈ। ਪਰੰਤੂ, ਇਹ ਵੀ ਇੱਕ ਹਕੀਕਤ ਹੈ ਕਿ ਜਿਨ੍ਹਾਂ ਦੇ ਅੰਦਰ ਪ੍ਰਭੂ ਦੀ ਜੋਤਿ ਲੱਟ-ਲੱਟ ਜਗ ਉਠਦੀ ਹੈ, ਜੋ ਮਨ ਦੀ ਰਹਿਤ ਦੁਆਰਾ ਸਾਈ-ਪਿਆਰ ਨਾਲ ਮਖਮੂਰ ਹੋ ਜਾਂਦੇ ਹਨ, ਜੋ ਅੰਦਰੋਂ ਬਾਹਰੋਂ ਯੱਕ-ਰੰਗ ਤੇ ਇਕ-ਸਮਾਨ ਅਦਬ ਸਤਿਕਾਰ ਵਾਲੇ ਹੋ ਜਾਂਦੇ ਹਨ, ਉਹ ਕੇਵਲ ਬਾਚੁਨੀ ਲੋਕਾਂ ਵਾਂਗ ਤਨ ਦੀ ਰਹਿਤ ਬਾਰੇ ਢੁੱਚਰਬਾਜ਼ੀ ਨਹੀਂ ਕਰਦੇ : ਕਿ ਬਾਹਰਲੀ 'ਰਹਿਤ' ਦਾ ਕੀ ਏ, ਉਨ੍ਹਾਂ ਅੰਦਰਲੀ 'ਰਹਿਤ' ਰੱਖੀ ਹੋਈ ਹੈ। ਅੰਦਰਲੀ (ਮਨ ਦੀ) ਬਿਖਮ ਰਹਿਤ ਦਾ ਪ੍ਰਗਟਾਅ ਬਾਹਰਲੀ ਸਾਦਰੀ ਤੇ ਸਾਉਪੁਣੇ ਤੋਂ ਹੀ ਹੁੰਦਾ ਹੈ, ਲਫੰਗ-ਪ੍ਰਾਣੇ ਤੇ ਚੰਚਲਤਾਈ ਵਾਲੇ ਵੇਸ਼ ਤੇ ਭੇਖ ਤੋਂ ਨਹੀਂ। ਭਾਈ ਨੰਦ ਲਾਲ ਜੀ ਇਸ ਨੁਕਤੇ ਨੂੰ ਸਪੱਸ਼ਟ ਕਰਦੇ ਹੋਏ ਲਿਖਦੇ ਹਨ ਕਿ ਜਦ ਦਿਲ ਵਿਚ ਵਾਹਿਗੁਰੂ ਦਾ ਅਦਬ ਹੋਵੇਗਾ ਤਾਂ ਜ਼ਬਾਨ ਉੱਤੇ ਆਪ-ਮੁਹਾਰਾ ਆ ਜਾਵੇਗਾ :

1. ਜੀਅਹੁ ਮੈਲੇ ਬਾਹਰੁ ਨਿਰਮਲ ॥

ਬਾਹਰੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥੧੯॥

(ਰਾਮਕਲੀ ਮ: ੩, ਅਨੰਦੁ, ਪੰਨਾ ੯੧੯)

2. ਜੀਅਹੁ ਨਿਰਮਲ ਬਾਹਰੁ ਨਿਰਮਲ ॥

ਬਾਹਰੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਟੀ ਕਮਾਣੀ ॥੨੦॥

(ਅਨੰਦੁ, ਪੰਨਾ ੯੧੯)

ਰਹ ਰਸਾਨੇ ਰਾਹਿ ਹੱਕ ਆਮਦ ਅਦਬ,
ਹਮ ਬ-ਦਿਲ ਯਾਦਿ ਭੁਦਾਓ, ਹਮ ਬ-ਲਬ।

(ਗਜ਼ਲ ਪੰਜਵੀ)

[ਭਾਵ—ਰੱਬ ਦੇ ਰਸਤੇ (ਹਜ਼ੂਰੀ) ਵਿੱਚ ਪਹੁੰਚਾਣ ਵਾਲਾ ਅਦਬ (ਸਤਿਕਾਰ, ਨਿਰਮਲ ਭਉ) ਆਇਆ ਹੈ। ਵਾਹਿਗੁਰੂ ਦੇ ਸਤਿਕਾਰ ਤੇ ਨਿਮ੍ਰਤਾ ਦਾ ਵਾਸਾ ਅੰਤਰ-ਆਤਮੇ ਵੱਸਿਆ ਤਾਂ ਹੀ ਗਿਣਿਆ ਜਾਵੇਗਾ, ਜੇ ਦਿਲ ਵਿੱਚ ਹੀ ਰੱਬ ਦੀ ਯਾਦ ਹੋਵੇ ਅਤੇ ਬੁਲ੍ਹਾਂ ਉਤੇ ਵੀ।]

ਇਸੇ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵੀ ਫੁਰਮਾਨ ਹੈ ਕਿ ਅੰਦਰ ਸੱਚ ਵਿਸਤੇ ਨਿਸ਼ਾਨੀ ਹੀ ਇਹ ਹੈ ਕਿ ਮੂੰਹੋਂ ਵੀ ਫੁੱਟ ਫੁੱਟ ਸੱਚ ਬਾਹਰ ਨਿਕਲੇ :

ਜਿਸ ਦੇ ਅੰਦਰਿ ਸਚੁ ਹੈ, ਸੋ ਸਚਾ ਨਾਮੁ ਮੁਖਿ ਸਚੁ ਅਲਾਏ ॥੨॥ (੫)

(ਮ: ੪, ਵਾਰ ਮਾਝ, ਪੰਨਾ ੧੪੦)

ਸੋ, ਸਿੱਖ ਦੀ ਅੰਦਰਲੀ ਤੇ ਬਾਹਰਲੀ ਰਹਿਤ ਨਿਖੜੀ ਨਹੀਂ ਜਾ ਸਕਦੀ। ਹਾਂ, ਬਾਹਰਲੀ ਰਹਿਤ ਦਾ ਭੇਖ ਤੇ ਵਿਖਾਵਾ ਤਾਂ ਕੋਈ ਬਹੁ-ਰੂਪੀਆ, ਕਿਸੇ ਠੱਗੀ-ਠੌਰੀ ਤੇ ਸੁਆਰਬ ਲਈ ਕਰ ਸਕਦਾ ਹੈ, ਪਰੰਤੂ ਅੰਦਰੋਂ ਰਹਿਤਵਾਨ ਸਿੰਘ, ਬਾਹਰਲੀ ਰਹਿਤ ਨੂੰ ਵੀ ਪੂਰੀ ਤਰ੍ਹਾਂ ਪਿਆਰੇ ਤੇ ਸਤਿਕਾਰੇਗਾ। ਜਿਸ ਅੰਮ੍ਰਿਤ-ਦਾਤੇ ਸਤਿਗੁਰੂ ਦੇ ਕੋਸ਼ਾਂ ਦੀ ਇੱਕ ਇੱਕ ਤਾਰ ਦਾ ਮੁੱਲ, ਭਾਈ ਨੰਦ ਲਾਲ ਜੀ, ਦੌੜੇ ਦੋ ਜਹਾਨ ਪਾਉਂਦੇ ਹਨ ਅਤੇ ਜੋ ਆਪ 'ਰਹਿਤ-ਦਾਤ' ਹੁੰਦਾ ਹੋਇਆ ਇਸ 'ਰਹਿਤ' ਨੂੰ ਪ੍ਰਾਪਤ ਕਰਨ ਲਈ ਗੋਡੇ ਟੇਕ ਕੇ ਪੰਜਾਂ ਪਿਆਰਿਆਂ ਪਾਸ ਖੰਡੇ ਦੀ ਪਾਹੁਲ ਦੀ ਜਾਚਨਾ ਕਰਦਾ ਹੈ, ਉਸ 'ਰਹਿਤ' ਦੀ ਅਜ਼ਮਤ ਉਹ ਆਪ ਹੀ ਜਾਣਦਾ ਹੈ ਜਾਂ ਜਾਣੀ ਉਨ੍ਹਾਂ ਸਿੰਘਾਂ-ਸਿੰਘਣੀਆਂ ਨੇ, ਜੋ ਬੰਦ-ਬੰਦ ਕਟਵਾਂਦੇ, ਖੋਪਰੀਆਂ ਲੁਹਾਂਦੇ, ਚਰਖੜੀਆਂ ਉਤੇ ਤੂੰਬਾ-ਤੂੰਬਾ ਉੱਡਦੇ ਅਤੇ ਹਰ ਤਰ੍ਹਾਂ ਦੇ ਅਕਾਹਿ ਤੇ ਅਸਹਿ ਕਸ਼ਟਾਂ ਨੂੰ ਖਿੜੇ ਮੱਥੇ ਸਹਾਰਦੇ ਹੋਏ, ਸਿੱਖੀ ਨੂੰ, ਪਿਆਰੀ 'ਰਹਿਤ' ਨੂੰ ਕੋਸ਼ਾਂ ਸਵਾਸਾਂ ਨਾਲ ਨਿਭਾ ਗਏ। ਵਿਸ਼ੇ-ਵਿਕਾਰ-ਗ੍ਰਾਸਤ ਭੇਖੀ, ਕਪਟੀ, ਅਗਿਆਨੀ ਅਤੇ ਮਾਇਆਪਾਰੀ ਲੋਕ ਕੀ ਜਾਣਨ, ਸਾਰ 'ਰਹਿਤ' ਦੇ ਨਿਰੰਤਰ ਨਸ਼ੇ ਦੀ, ਬਾਹੋਂਸ਼ ਮਸਤੀ ਦੀ, ਪਿਆਰ ਪੀੜ੍ਹਾਂ ਦੀ ! ਇਸ ਹਕੀਕਤ ਨੂੰ ਸ਼ਾਇਰ, ਬੁਲਬੁਲ ਦੀ ਉਪਮਾ ਦੁਆਰਾ ਇਉਂ ਕਲਮਬੰਦ ਕਰਦਾ ਹੈ :

ਬੁਲਬੁਲ ਕੇ ਹੀ ਮਾਲੂਮ ਹੈਂ, ਅੰਦਾਜ਼ ਚਮਨ ਕੇ,
ਕਿਆ ਆਲਾਮਿ ਗੁਲਸ਼ਨ ਕੀ ਮਖਰ, 'ਜਾਗੋ ਜਗੋਨ ਕੋ।

ਕਾਸ਼ ! ਭੁੱਲੜ ਤੇ ਭਾਗ-ਹੀਨ ਲੋਕਾਂ ਨੂੰ ਗੁਰਸਿਖ-ਰਹਿਤ ਦੇ ਰਹੋਸ਼ ਅਤੇ ਸ੍ਰੀ ਦਸ਼ਮੇਸ਼ ਜੀ ਦੀ ਅਜ਼ਮਤ, ਉਪਕਾਰ ਤੇ ਕੁਰਬਾਨੀ ਦਾ ਅਹਿਸਾਸ ਹੁੰਦਾ ਅਤੇ ਉਹ ਸਿੱਖੀ ਸਿਦਕ ਤੇ ਰਹਿਤ ਤੋਂ ਹੀਨ ਹੋਣ ਦੀ ਅਕ੍ਰਿਤਿਘਣਤਾ ਜਿਹੇ ਘੋਰ ਪਾਪ ਤੇ ਦੂਸ਼ਨ ਤੋਂ ਬੱਚ ਸਕਦੇ !

1. ਕਾਂ ਤੇ ਇੱਲ ਨੂੰ।

ਅੰਦ-ਵਿਵਾਹ

ਜਿਵੇਂ, ਮਾਲਣ ਫੁੱਲਾਂ ਦਾ ਹਾਰ ਗੁੰਦਣ ਸਮੇਂ ਆਖਰ, ਦੋਹਾਂ ਸਿਰਿਆਂ ਦੇ ਜੋੜ ਉੱਤੇ ਇੱਕ ਵੱਡਾ ਸਾਰਾ ਫੁੱਲ ਗੁੰਦਦੀ ਅਤੇ ਉਸ ਨੂੰ ਮੇਰ (ਸ਼੍ਰੋਮਣੀ) ਫੁੱਲ ਦੀ ਸੰਗਿਆ ਦਿੰਦੀ ਹੈ, ਤਿਵੇਂ ਹੀ ਮਨੁੱਖ ਦੀ ਜੀਵਨ-ਭੋਰ ਵਿੱਚ ਜਿੰਨੀਆਂ ਵੀ ਧਾਰਮਕ ਜਾਂ ਸਮਾਜਕ ਰਸਮਾਂ ਆਉਂਦੀਆਂ ਹਨ, ਵਿਵਾਹ ਦੀ ਗੀਤ ਉਹਨਾਂ ਸਭਨਾਂ 'ਚੋਂ ਉੱਤਮ, ਅਹਿਮ, 'ਸੁਭਾਵਕ ਅਤੇ ਸ਼੍ਰੋਮਣੀ ਮੰਨੀ ਗਈ ਹੈ। ਜੀਵਨ-ਸਾਬਿ ਚੁਣਨ ਦਾ ਇਹ ਰਿਵਾਜ, ਕਿਸੇ ਨਾ ਕਿਸੇ ਰੂਪ ਵਿੱਚ, ਹਰ ਦੇਸ਼ ਤੇ ਕਾਲ ਵਿੱਚ ਪ੍ਰਚਲਿਤ ਦਿਸ ਆਉਂਦਾ ਹੈ। ਏਥੋਂ ਤਕ ਕਿ ਮਨੁੱਖ ਦਾ ਆਪਣਾ ਇਤਿਹਾਸ ਵੀ ਇਤਨਾ ਪੁਰਾਣਾ ਨਹੀਂ, ਜਿਤਨੀ ਪੁਰਾਣੀ ਇਹ ਰਸਮ। ਸ਼ਿਵਜੀ ਅਤੇ ਪਾਰਬਤੀ ਦੇ, ਜੋ ਇਤਿਹਾਸਕ ਨਹੀਂ, ਮਿਥਿਹਾਸਕ ਹਸਤੀਆਂ ਹਨ, ਕਬਿਤ ਵਿਵਾਹ ਦੇ ਗੀਤ ਸ਼ਿਵ-ਭਗਤ ਅੱਜ ਵੀ ਗਲੀਆਂ, ਬਾਜ਼ਾਰਾਂ ਅਤੇ ਮਹੱਲਿਆਂ ਵਿੱਚ ਗਾਊਂਦੇ ਵੇਖੇ-ਸੁਣੇ ਜਾ ਸਕਦੇ ਹਨ।

ਸੋ, ਜਿੰਦਗੀ ਦੀ ਇਹ ਰਸਮ ਪ੍ਰਾਚੀਨ ਤੇ ਸੁਭਾਵਕ ਹੋਣ ਦੇ ਨਾਤੇ ਨਾ ਕੇਵਲ ਜੀਵਨ-ਪੰਧ ਦੀਆਂ ਸਮੂਹ ਰਸਮਾਂ-ਗੀਤਾਂ ਦਾ ਧੁਰਾ (Nucleus) ਮੰਨੀ ਗਈ ਹੈ, ਸਗੋਂ ਮਨੁੱਖ ਦੀਆਂ ਖੁਸ਼ੀਆਂ, ਖੇਡਿਆਂ ਤੇ ਸਫਲਤਾਵਾਂ ਦੀ ਜਾਮਨ ਵੀ। ਏਸੇ ਲਈ ਵਿਦਵਾਨ ਡੇਸ਼ੀਅਰ (Dacier) ਲਿਖਦਾ ਹੈ ਕਿ ਜੇ ਕੋਈ ਆਦਮੀ ਵਿਵਾਹ ਦੇ ਮਾਮਲੇ ਵਿੱਚ ਅਭਾਗਾ ਹੈ ਤਾਂ ਜੀਵਨ ਵਿੱਚ ਉਸ ਦੇ ਸੁਭਾਗੇ ਤੇ ਸਫਲ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਸ ਦੇ ਸ਼ਬਦ ਹਨ :

"It is vain that a man is born fortunate, if he is unfortunate in marriage."

ਸ੍ਰੀ ਗੁਰੂ ਨਾਨਕ ਦੇਵ ਜੀ ਤਥਾ ਬਾਕੀ ਗੁਰੂ ਸਾਹਿਬਾਨ, ਮਨੁੱਖ ਦੀ ਸਾਵੀਂ, ਪੱਧਰੀ, ਸਫਲ ਅਤੇ ਸੰਤੁਲਿਤ ਜਿੰਦਗੀ ਦੇ ਦਾਅਵੇਦਾਰ ਸਨ। ਇਸ ਮੰਤਵ ਦੀ ਪੂਰਤੀ ਲਈ ਉਹਨਾਂ ਨੇ ਜਿਥੇ ਇਸ ਦੇ ਧਾਰਮਕ, ਸਮਾਜਕ, ਆਰਥਕ ਅਤੇ ਰਾਜਨੀਤਕ ਦਿਸ਼ਟੀਕੋਣਾਂ ਵਿੱਚ ਵਰਣਨਯੋਗ ਤੇ ਨਰੋਆ ਪਰਿਵਰਤਨ ਲਿਆਂਦਾ, ਉਥੇ ਵਿਵਾਹ ਜਿਹੀ ਅਹਿਮ ਰਸਮ ਵਲ ਵੀ ਵਿਸ਼ੇਸ਼ ਧਿਆਨ ਦਿੱਤਾ, ਅਤੇ ਇਸ ਦੀ ਅਹਿਮੀਅਤ ਦੇ ਟੀਚੇ ਤੇ ਮਾਰਗ ਨੂੰ ਅਪਣਾਇਆ,

1. One should believe in marriage, as in the immortality of Soul, (Balxec) [ਭਾਵ—ਮਨੁੱਖ ਨੂੰ ਵਿਵਾਹ ਦੇ (ਸੁਭਾਵਕ) ਕੁਦਰਤੀ ਹੋਣ ਸੰਬੰਧੀ ਉਸੇ ਤਰ੍ਹਾਂ ਵਿਸ਼ਵਾਸ ਰਖਣਾ ਚਾਹੀਦਾ ਹੈ, ਜਿਵੇਂ ਉਹ ਆਤਮਾ ਦੇ ਅਮਰ ਹੋਣ ਬਾਰੇ ਰਖਦਾ ਹੈ।]

ਵਡਿਆਇਆ ਤੇ ਰੁਸ਼ਨਾਇਆ। ਸਤਿਗੁਰਾਂ ਦੀ ਮਿਹਰਾਂ-ਭਰੀ ਇਸ ਬਰਕਤ ਤੇ ਬਖ਼ਸ਼ਿਸ਼ ਨੂੰ ਭਲੀ-ਭਾਂਤ ਜਾਣ ਲਈ ਜ਼ਰੂਰੀ ਹੈ ਕਿ ਅਸੀਂ ਸੰਸਾਰ ਦੀ ਤਹਿਜ਼ੀਬ (ਸਭਿਅਤਾ) ਦੇ ਦੋ ਵੱਡੇ ਸਰਚਸ਼ਮਿਆਂ (ਵੇਦਕ ਤੇ ਕਿਤੇਬੀ ਮੱਤਾਂ) ਵਲੋਂ ਵਿਵਾਹ ਸੰਬੰਧੀ ਮਿਥੇ ਟੀਚਿਆਂ ਦਾ ਵੀਚਾਰ-ਪੂਰਬਕ, ਸੰਖੇਪ ਜਿਹਾ ਸਰਵੇਖਣ ਕਰੀਏ।

(੧)

ਪਹਿਲਾਂ ਦੋ ਵੱਡੇ ਕਿਤੇਬੀ ਮੱਤਾਂ—ਬਾਈਬਲ—ਦੀ ਗੱਲ ਹੀ ਲੈ ਲਵੋ। ਇਸ ਤਹਿਜ਼ੀਬ ਦਾ ਮੌਦਾ ਹੈ, ਫਲਸਤੀਨ ਦਾ ਯਹੂਦੀ। ਬਾਈਬਲ ਅਨੁਸਾਰ ਸੰਸਾਰ-ਰਚਨਾ ਦੀ ਕਹਾਣੀ ਵਾਚਿਆਂ ਪਤਾ ਲਗਦਾ ਹੈ ਕਿ ਖੁਦਾ ਨੇ ਇਹ ਰਚਨਾ ਛੇ ਦਿਨਾਂ ਵਿਚ ਸੰਪੂਰਨ ਕਰ ਕੇ ਸਤਵੇਂ ਦਿਨ (ਸੈਬੈਬ ਡੇ, ਡਾਨਿਫਲਰਵਾਰ) ਅਰਾਮ ਕੀਤਾ। ਇਸ ਰਚਨਾ ਵਿਚ ਖੁਦਾ ਦਾ ਬੇਟਾ ‘ਆਦਮ’ ਤਾਂ ਸ਼ਾਮਲ ਸੀ; ਪਰੰਤੂ, ਇਸਤ੍ਰੀ ਜਾਤੀ ਦੀ ਰਚਨਾ ਦਾ ਅਭਾਵ ਸੀ। ਹਾਂ, ਖੁਦਾ ਨੇ ਜਦ ਆਪਣੇ ਪਿਆਰੇ ਬੇਟੇ ‘ਆਦਮ’ ਨੂੰ ਇਕੱਲ ਦੇ ਕਾਰਨ ਉਦਾਸ ਵੇਖਿਆ ਤਾਂ ਉਸ ਨੂੰ ਘੂਕ ਸੁਆ ਕੇ, ਉਸ ਦੇ ਦਿਲ-ਪਰਚਾਵੇ ਲਈ, ਉਸ ਦੀ ਪਸਲੀ ਵਿਚੋਂ ਹੀ ਮਾਈ ਹੱਵਾ ਨੂੰ ਰੱਚ ਦਿੱਤਾ। ਮਾਈ ਹੱਵਾ ਨੇ ਸ਼ੈਤਾਨ ਦੇ ਢਹੇ ਚੜ੍ਹ ਕੇ, ‘ਆਦਮ’ ਨੂੰ ਪ੍ਰੇਰ ਕੇ ਵਿਵਰਜਤ ਫਲ ਖੁਆਇਆ ਤੇ ਇਸ ਤਰ੍ਹਾਂ ਹੁਕਮ-ਅਦੂਲੀ ਵਿਚ ਗੁਨਾਹਗਾਰ ਠਹਿਰਾਏ ਤੇ ਸੁਰਗੋਂ ਕੱਢੇ ਗਏ।

ਸੋ, ਗਹੁ ਨਾਲ ਵੀਚਾਰਿਆਂ ਇਸ ਕਹਾਣੀ ਤੋਂ ਇਹ ਸਿਧਾਂਤਕ ਤੱਥ ਉੱਘੜ ਕੇ ਸਾਹਮਣੇ ਆਉਂਦੇ ਹਨ ਕਿ :

ਪਹਿਲਾ— ਸ਼੍ਰੀਸ਼ਟੀ ਰਚਨਾ ਵੇਲੇ ਖੁਦਾ ਨੇ ਐਰਤ ਦੀ ਸਿਰਜਨਾ ਦੀ ਲੋੜ ਹੀ ਨਾ ਸਮਝੀ। ਰੱਬ ਦੀ ਦੁਨੀਆ ਇਸਤ੍ਰੀ ਤੋਂ ਬਿਨਾਂ ਹੀ ਸੰਪੂਰਨ ਸੀ।

ਦੂਜਾ— ਮਾਈ ਹੱਵਾ ਨੂੰ ਮਹੱਜ ਬਾਬੇ ‘ਆਦਮ’ ਦੇ ਦਿਲ-ਪਰਚਾਵੇ ਲਈ ਪੈਦਾ ਕਰਨਾ ਪਿਆ।

ਤੀਜਾ— ਮਾਈ ਹੱਵਾ ਨੇ ਸ਼ੈਤਾਨ ਦੇ ਵਰਗਾਉਣ ਉੱਤੇ ‘ਆਦਮ’ ਨੂੰ ਜ਼ਿੱਦ ਨਾਲ ਪ੍ਰੇਰ ਕੇ ਖੁਦਾ ਵਲੋਂ ਵਰਜਿਆ ਫਲ ਖੁਆਇਆ ਤੇ ਆਪ ਖਾਧਾ, ਜਿਸ ਦੇ ਫਲ-ਸਰੂਪ ਰੱਬ ਦੀ ਹੁਕਮ-ਅਦੂਲੀ ਦੇ ਦੋਸ਼ ਵਿਚ ਗੁਨਾਹਗਾਰ ਮਿੱਥੇ ਜਾ ਕੇ, ਉਹ ਦੋਵੇਂ ਸੁਰਗੋਂ ਕੱਢੇ ਗਏ।

ਚੌਥਾ— ਉਪਰੋਕਤ ਗੁਨਾਹ ਕਰਨ ਕਰਾਉਣ ਲਈ ਕਿਉਂਕਿ ਇਸਤ੍ਰੀ ਜਾਤੀ ਦੀ ਨੁਮਾਇੰਦਾ—ਮਾਈ ਹੱਵਾ—ਜ਼ਿੰਮੇਵਾਰ ਹੈ, ਇਸ ਲਈ ਐਰਤ ਕੁਲ ਐਰਤ-ਜਾਤ ਨੂੰ ਸਦਾ ਲਈ ਕਮਜ਼ੋਰ, ਨੀਵੀਂ, ਤਮਾ-ਗ੍ਰਸਤ, ਜ਼ਿੱਦਲ ਅਤੇ ਧਰਮੋਂ ਗਿਰਾਉਣ ਦਾ ਕਾਰਨ ਮੰਨਿਆ ਗਿਆ ਅਤੇ ਕੁਲ ਆਦਮ ਜਾਤ ਨੂੰ ਸਦਾ ਸਦਾ ਲਈ ਗੁਨਾਹਗਾਰ।

ਬਾਈਬਲ ਦੀ ਉਪਰੋਕਤ ਕਹਾਣੀ ਦੇ ਵਿਸ਼ੇਸ਼ ਪਹਿਲੂਆਂ ਦਾ ਛੂੰਘਾ ਪ੍ਰਭਾਵ ਅੱਜ ਵੀ ਪੱਛਮੀ ਦੇਸ਼ਾਂ ਦੇ ਕਿਤੇਬੀ ਮੱਤਾਂ ਦੀ ਸਭਿਅਤਾ, ਅਤੇ ਖਾਸ ਕਰਕੇ ਵਿਵਾਹ ਦੀ ਰੀਤ ਅਤੇ

ਆਦਰਸ਼ ਵਿਚ ਉਜਾਗਰ ਹੈ। ਓਥੇ, ਵਿਵਾਹ ਕੇਵਲ ਇਕ ਸਮਾਜਕ ਸੌਦੇ-ਬਾਜੀ (Social contract) ਅਤੇ ਦਿਲ-ਪਰਚਾਵੇਂ ਵਧ ਹੈਸੀਅਤ ਨਹੀਂ ਰਖਦਾ। ਉਸ ਵਿਚ ਪਵਿੱਤਰਤਾ, ਨਿਰਬਾਹ ਅਤੇ ਵਫ਼ਾ ਦੀ ਕੋਈ ਅੰਸ਼ ਨਹੀਂ। ਜੇ ਇਕ ਛਿਨ ਵਿਵਾਹ ਹੁੰਦਾ ਹੈ ਤਾਂ ਦੂਜੀ ਛਿਨ ਟੁੱਟ ਸਕਦਾ ਹੈ। ਪੈਰਿਸ ਦੇ ਗਿਰਜੇ ਦੀ ਗੱਲ ਹੈ ਕਿ ਓਥੇ ਢੇਰ ਚਿਰ ਦੀ ਕੋਰਟਸ਼ਿਪ (Courtship-ਮੁਢਲੀਆਂ ਪਿਆਰ-ਮਿਲਣੀਆਂ) ਉਪਰੰਤ ਇਕ ਜੋੜਾ ਵਿਵਾਹ ਕਰਵਾ ਕੇ ਗਿਰਜਿਓਂ ਬਾਹਰ ਨਿਕਲਦਾ ਹੈ; ਪਰੰਤੂ, ਪੰਜ ਮਿੰਟ ਬਾਅਦ ਵਾਪਸ ਪਰਤ ਕੇ ਪਾਦਰੀ ਨੂੰ ਨਕਾਹ ਤੋੜਨ ਲਈ ਬਿਨੈ ਕਰਦਾ ਹੈ। ਜਦ ਪਾਦਰੀ ਇਸ ਤੋੜ-ਵਿਛੋੜੇ ਦਾ ਕਾਰਨ ਪੁੱਛਦਾ ਹੈ ਤਾਂ ਲੜਕੀ ਉੱਤਰ ਦਿੰਦੀ ਹੈ ਕਿ ਉਸ ਦਾ ਰੁਮਾਲ ਧਰਤੀ ਉੱਤੇ ਛਿਗ ਪਿਆ ਸੀ; ਪਰੰਤੂ, ਉਸ ਦੇ ਨਵੇਂ ਬਣੇ ਸਾਥੀ (ਪਤੀ) ਨੂੰ ਹੋਣੋਂ ਰੁਮਾਲ ਚੁੱਕ ਕੇ ਫੜਾਉਣ ਦਾ ਚੱਸ (Etiquette) ਨਹੀਂ ਆਇਆ। ਸੋ, ਵਿਵਾਹ ਦਾ ਬੰਧਨ ਤੋੜ ਦਿੱਤਾ ਗਿਆ। ਅਜਿਹੀ ਇਕ ਹੋਰ ਘਟਨਾ ਵੀ ਪੈਰਿਸ ਦੇ ਹੀ ਇਕ ਗਿਰਜੇ ਦੀ ਹੈ—ਜੋਨੀ ਸਟੋਕ ਨਾਂ ਦਾ ਇਕ ਗੱਭਰੂ ਵਿਵਾਹ ਕਰਵਾ ਕੇ ਜਦ ਗਿਰਜਿਓਂ ਬਾਹਰ ਨਿਕਲਦਾ ਹੈ ਤਾਂ ਉਸ ਦੀ ਸੱਜ-ਵਿਆਹੀ ਪਤਨੀ ਉਸ ਨੂੰ ਤੇਜ਼ ਮੋਟਰਕਾਰ ਚਲਾਉਣੋਂ ਮਨ੍ਹਾ ਕਰਦੀ ਹੈ। ਪਰੰਤੂ, ਉਹ ਮੰਨਦਾ ਨਹੀਂ। ਦੇਵਨੇਤ, ਕਾਰ ਦਾ ਸਾਧਾਰਨ ਜਿਹਾ ਹਾਦਸਾ ਹੋ ਜਾਂਦਾ ਹੈ, ਜਿਸ ਦੇ ਫਲ-ਸਰੂਪ ਉਸ ਨੂੰ ਡੇਚ ਸੌ ਰੂਪਏ ਜੁਰਮਾਨਾ ਭਰਨਾ ਪੈਂਦਾ ਹੈ। ਬਸ, ਇਤਨੇ ਕੁ ਮੱਤ-ਬੇਦ ਕਾਰਨ ਵਿਵਾਹ ਜਿਹਾ ਪੀਡਾ ਰਿਸਤਾ ਤੁਰਤ ਟੁੱਟ ਜਾਂਦਾ ਹੈ।

ਉਪਰੋਕਤ ਹਵਾਲਿਆਂ ਅਤੇ ਯੂਰਪ ਤੇ ਅਮਰੀਕਾ ਆਦਿ ਦੇਸ਼ ਵਿਚ ਤਲਾਕਾਂ ਲਈ ਉਚੇਚੀਆਂ ਨਿਯਤ ਅਦਾਲਤਾਂ ਤੋਂ ਅਵੱਸ਼ ਇਹ ਸਿੱਟਾ ਨਿਕਲਦਾ ਹੈ ਕਿ ਇਹਨਾਂ ਦੇਸ਼ਾਂ ਅਥਵਾ ਮੱਤਾਂ ਵਿੱਚ ਵਿਵਾਹ ਦਾ ਉਹ ਆਦਰਸ਼ ਕਾਇਮ ਨਹੀਂ ਹੋ ਸਕਿਆ, ਜਿਸ ਵਿਚ ਧਰਮ, ਪਵਿੱਤਰਤਾ, ਨਿਰਬਾਹ ਅਤੇ ਵਫ਼ਾ ਦੀ ਭਰਪੂਰ ਸੁਗੰਧੀ ਹੋਵੇ, ਅਤੇ ਜੋ ਜੀਵਨ ਨੂੰ ਸਹੀ ਸੁਖ-ਸਬਰ, ਸੰਤੋਖ ਤੇ ਟਿਕਾਅ ਦੀ ਦਾਤ, ਬਖਸ਼ ਸਕੇ। ਓਥੇ ਆਪਣੇ ਸੁਭਾਵਾਂ ਨੂੰ ਇਕ ਦੂਜੇ ਦੀਆਂ ਰੁੱਚੀਆਂ ਅਨੁਸਾਰ ਢਾਲਣ (Adjust ਕਰਨ) ਦੀ ਥਾਂ ਭੋਰੇ ਵਾਲੀ ਭਟਕਣਾ ਤੋਂ ਅਸ਼ਾਂਤੀ ਹੈ। ਚੇਤੇ ਰਹੋ, ਹਰੇਕ ਵਿਅਕਤੀ ਦੇ ਖਾਣ-ਪੀਣ, ਸੌਣ-ਬਹਿਣ ਤੇ ਹੋਰ ਸੁਹਜ-ਸਵਾਦ ਆਦਿ ਦੀਆਂ ਰੁੱਚੀਆਂ ਵਿਚ ਅੰਤਰ ਹੋਣ ਕਰਕੇ, ਸਫਲ ਵਿਵਾਹ ਦੀ ਨੀਂਹ ਸਮਝਤੇ (Compromise) ਉਤੇ ਟਿਕਦੀ ਤੇ ਨਿਭਦੀ ਹੈ; ਪਰੰਤੂ ਤਲਾਕ ਦੀ ਸਹੂਲਤ, ਨਿਰਬਾਹ ਤੇ ਸਮਝਤੇ ਦੀ ਰੁੱਚੀ ਨੂੰ ਬਲਹੀਨ ਕਰਦੀ ਹੈ। ਪੁਸਤਕ ਦੀ ਆਰਟ ਔਫ਼ ਲਿਵਿੰਗ (ਜੀਵਨ-ਜਾਚ) ਵਿਚ ਇਸ ਸਚਾਈ ਨੂੰ ਇਉਂ ਮੰਨਿਆ ਤੇ ਸਪੱਸ਼ਟ ਕੀਤਾ ਗਿਆ ਹੈ:

If separation is made too easy, the slightest discussion can cause it. The serious illness of one of the lovers may fatigued the other and thus break up the affair.

[ਭਾਵ—ਜੇ ਤੋੜ-ਵਿਛੋੜੇ (ਤਲਾਕ) ਸੌਖਾ ਕਰ ਦਿੱਤਾ ਜਾਵੇ ਤਾਂ ਨਿਗੂਣਾ ਜਿਹਾ

1. ਚੰਪਾ, ਤੁੱਕ ਮੈਂ ਤੀਨ ਗੁਣ, ਗੁਪ, ਰੰਗ, ਅਰ ਬਾਸ।
ਪਰ ਯਿਹ ਔਗਣ ਹੈ ਤੁੱਕ ਵਿਖੈ, ਜੋ ਭੰਵਰ ਨ ਬੈਠੇ ਪਾਸ।
ਚੰਪਾ—ਸਾਜਣ ਮੁਡ ਮੈਂ ਤੀਨ ਗੁਣ, ਗੁਪ, ਰੰਗ, ਅਰ ਬਾਸ।
ਠੋਰ ਠੋਰ ਕੇ ਮੀਤ ਕੋ, ਕਉਣ ਬਣਾਵੇ ਪਾਸ ?

ਮੱਤ-ਭੇਦ ਵੀ ਵਿਯੋਗ ਦਾ ਕਾਰਨ ਬਣ ਸਕਦਾ ਹੈ। ਇਕ ਪ੍ਰੇਮੀ ਦੀ ਬੀਮਾਰੀ ਦੂਜੇ ਨੂੰ ਅਕਾਅ
ਬਕਾਅ ਅਤੇ ਪਿਆਰ-ਸੰਬੰਧਾਂ ਦਾ ਭੋਗ ਪਾ ਸਕਦੀ ਹੈ।]

ਏਸੇ ਪੁਸਤਕ ਦੇ ਪੰਨਾ 84 ਉਤੇ ਅੰਕਿਤ ਹੈ:

"Very soon both (Husband and Wife) are disappointed, and instead of saying to themselves that nothing in this world is perfect, not even love, they think they have made bad choice, that perfection will surely be found in another. Then they get a divorce in order to continue their search. Of course, the new relationship brings them no nearer to this undiscoverable perfection. They continue to get divorces until old age and the experience now acquired lead them to accept the conjugal compromise which they should have accepted in the case of their first love."

[ਭਾਵ—ਬੋੜੇ ਸਮੇਂ ਬਾਅਦ ਦੰਪਤੀ ਮਾਯਸ ਹੋ ਜਾਂਦੇ ਹਨ। ਇਉਂ ਸਮਝਣ ਦੀ ਥਾਂ
ਕਿ ਸੰਸਾਰ ਵਿਚ ਕੁਝ ਵੀ ਸੰਪੂਰਨ ਨਹੀਂ, ਪਿਆਰ ਤਕ ਵੀ ਨਹੀਂ, ਉਹ ਸਮਝਦੇ ਹਨ ਕਿ
ਉਹਨਾਂ ਗਲਤ ਸਾਥੀ ਚੁਣ ਲਿਆ ਸੀ। ਹੁਣ ਉਹ ਵਧੇਰੇ ਸੁਚੇਤ ਹੋ ਕੇ ਸਰਬਗੁਣ ਸੰਪੂਰਨ
ਸਾਥੀ ਚੁਣਨਗੇ। ਸੋ, ਉਹ ਤਲਾਕ ਦੇ ਦਿੰਦੇ ਤੇ ਨਵੇਂ ਸਾਥੀ ਦੀ ਖੋਜ ਵਿਚ ਜੁੱਟ ਜਾਂਦੇ ਹਨ;
ਪਰੰਤੂ, ਨਵੇਂ ਸਾਥੀ ਦੀ ਚੋਣ ਵਿਚ ਵੀ ਉਹਨਾਂ ਨੂੰ ਮਨ-ਪਸੰਦ ਦਾ ਸਾਥੀ ਨਹੀਂ ਮਿਲਦਾ।
ਏਸੇ ਤਰ੍ਹਾਂ, ਉਹ ਬੁਢੇ ਹੋਣ ਤਕ ਆਦਰਸ਼ਕ ਸਾਥੀ ਦੀ ਭਾਲ ਜਾਰੀ ਰਖਦੇ ਹਨ ਤੇ ਆਖਰ
ਏਸ ਸਿੱਟੇ ਉਤੇ ਪੁੱਜਦੇ ਹਨ ਕਿ ਦੰਪਤੀ-ਜੀਵਨ ਦੀ ਸਫਲਤਾ ਦੀ ਆਧਾਰ-ਸ਼ਿਲਾ 'ਸਮਝਤਾ'
ਹੈ, ਜੋ ਉਨ੍ਹਾਂ ਨੂੰ ਪਹਿਲੇ ਵਿਵਾਹ ਸਮੇਂ ਹੀ ਪਰਵਾਨ ਕਰ ਲੈਣਾ ਯੋਗ ਸੀ।]

ਸਹੀ ਗੱਲ ਤਾਂ ਇਹ ਹੈ ਕਿ ਜੀਵਨ-ਸਾਥੀ ਦੀ ਚੋਣ ਵਿਚ ਨੌਜਵਾਨਾਂ ਦੇ ਜਜਬੇ ਤੇ
ਵੱਡਿਆਂ ਦੇ ਤਜਰਬੇ ਦਾ ਸੁਮੇਲ ਹੀ ਆਦਰਸ਼ਕ ਤੇ ਲੱਗਿਆਂ ਨੂੰ ਤੋੜ ਨਿਭਾਉਣ ਵਾਲੇ
ਸੁਭਾਗ ਜੋੜੇ ਜੋੜਨ ਦੇ ਸਮੱਖ ਹੋ ਸਕਦਾ ਹੈ।

(2)

ਇਸਲਾਮ ਵਿਚ ਪਤੀ-ਪਤਨੀ ਦੀ ਪਦਵੀ ਤੇ ਹੱਕਾਂ ਵਿਚ ਵੱਡੀ ਅ-ਸਮਾਨਤਾ ਹੈ।
ਏਥੇ ਔਰਤ ਨੂੰ ਮਰਦ ਦੀ ਖੇਤੀ ਕਰਕੇ ਮੰਨਿਆ ਗਿਆ ਹੈ। ਉਹ ਸੰਗਤ ਅਤੇ ਪੰਗਤ ਵਿਚ
ਮਰਦ ਦੀ ਬਰਾਬਰੀ ਨਹੀਂ ਕਰ ਸਕਦੀ। ਮਰਦਾਂ ਨਾਲ ਮਿਲ ਕੇ, ਮਸਜਦ ਵਿੱਖੇ ਪੜ੍ਹੀ ਜਾਣ
ਵਾਲੀ ਨਮਾਜ਼ ਵਿੱਚ ਸਿਰਕਤ ਨਹੀਂ ਕਰ ਸਕਦੀ। ਉਹ ਕੇਵਲ ਭੋਗ-ਬਿਲਾਸ ਲਈ, ਹਰਮ
ਦੀ ਜੀਨਤ ਹੈ। ਇਕ ਮਰਦ ਇਕ ਸਮੇਂ ਚਾਰ ਔਰਤਾਂ ਰੱਖ ਸਕਦਾ ਹੈ; ਪਰੰਤੂ, ਔਰਤ ਨੂੰ
ਅਜਿਹਾ ਹੱਕ ਹਾਸਲ ਨਹੀਂ। ਪ੍ਰਵਾਣਿਤ ਚੌਂਹ ਸ਼ਾਦੀਆਂ ਤੋਂ ਬਿਨਾਂ ਮਰਦ ਵਿੱਤ ਅਨੁਸਾਰ
ਲੌਡੀਆਂ ਤੇ ਲੌਡੇ ਵੀ ਰੱਖ/ਖਰੀਦ ਸਕਦਾ ਹੈ। ਮਰਦ ਦੀ ਵਾਸ਼ਨਾ-ਪੂਰਤੀ ਨੂੰ ਏਥੋਂ ਤਕ
ਜੀਵਨ-ਟੀਚਾ ਮਿਥਿਆ ਗਿਆ ਹੈ ਕਿ ਜੇ ਔਰਤ ਮਰਦ ਦੀ ਵਾਸ਼ਨਾ ਪੂਰੀ ਕਰਨ ਤੋਂ ਨਾਂਹ

ਕਰੇ ਤਾਂ ਜਿੰਨੇ ਸਾਰ ਮਨੁੱਖ ਇਸ ਕਾਰਨ ਗੁੱਸੇ ਵਿਚ ਲਵੇਗਾ, ਉਤਨੇ ਕਦਮ ਐਸੀ ਅੌਡਾ
ਨੂੰ ਦੋਜ਼ਕ ਦੀ ਅੱਗ ਉਤੇ ਤੁਰਨਾ ਪਵੇਗਾ। ਏਥੋਂ ਤਕ ਕਿ ਬਹਿਸ਼ਤ ਵਿਚ ਵੀ ਹੂਰਾਂ ਤੇ ਲੌਡਿਆਂ
ਦੀ ਸ਼ਕਲ ਵਿਚ ਭੋਗ-ਬਿਲਾਸ ਦਾ ਲਾਗ ਦਿੱਤਾ ਗਿਆ ਹੈ। ਪਰੰਤੂ, ਇਨ੍ਹਾਂ ਲਾਗਿਆਂ ਦਾ
ਪਰਦਾ ਛਾਕਟਰ ਮੁਹੱਮਦ ਇਕਬਾਲ ਜਿਹਾ ਮਹਾਨ ਫਲਸਫੀ ਮੁਸਲਮਾਨ, ਆਪ ਹੀ ਇਉਂ
ਚਾਕ ਕਰਦਾ ਹੈ:

ਬਹਿਸ਼ਤੇ, ਹੂਰੋ, ਗਿਲਿਮਾਂ, ਇਵਜ਼ਿ ਤਾਇਤ ਮੈਂ ਨ ਮਾਨੂੰਗਾ।
ਇਨ੍ਹਾਂ ਬਾਤਾਂ ਸੇ, ਐ ਜਾਹਿਦ ! ਜਾਣੀਫ ਈਮਾਨ ਹੋਤਾ ਹੈ।

[ਭਾਵ—ਮੈਂ ਇਹ ਲਾਗ ਕਿ ਇਸਲਾਮੀ ਸ਼ਰਾਦੀ ਤਾਬੇਦਾਰੀ ਦੇ ਬਦਲੇ ਅੱਗੇ ਬਹਿਸ਼ਤ
ਵਿਚ ਹੂਰਾਂ ਤੇ ਲੌਡੇ ਮਿਲਣਗੇ, ਕਦਾਚਿਤ ਨਹੀਂ ਮੰਨਦਾ, ਕਿਉਂਕਿ ਅਜਿਹੀਆਂ ਗੱਲਾਂ ਤੇ
ਲਾਗਿਆਂ ਨਾਲ ਈਮਾਨ ਹੀ ਪਤਲਾ, ਕਮਜ਼ੋਰ ਪੈ ਜਾਂਦਾ ਹੈ।]¹

ਇਸਲਾਮ ਵਿਚ ਨਕਾਹ ਤੋੜਨਾ ਤੇ ਤਲਾਕ ਦੇਣਾ, ਲੈਣਾ ਤਾਂ ਅਤਿ ਸੋਖਾ ਹੈ। ਤਿੰਨ
ਵੇਰ 'ਤਲਾਕ', 'ਤਲਾਕ', 'ਤਲਾਕ' ਕਿਹਾ ਤੇ ਕੁਰਾਨ ਸ਼ਗੀਫ ਦੀ ਸੰਬੰਧਤ ਆਇਤ ਪੜ੍ਹੀ,
'ਹੱਕ-ਮਹਿਰ' ਤਾਗਿਆ ਤੇ ਨਕਾਹ ਟੁੱਟ ਗਿਆ।

(੩)

ਵੇਦਕ ਮੱਤ

ਵੇਦਕ ਮੱਤਾਂ ਵਿਚ ਵਿਵਾਹ ਦਾ ਆਦਰਸ਼ ਕਿਤੇਬੀ ਮੱਤਾਂ ਨਾਲੋਂ ਵੀ ਵਧੇਰੇ
ਅੱਨਯਾਇ-ਭਰਪੂਰ ਅਤੇ ਇਸਤ੍ਰੀ ਜਾਤੀ ਦੀ ਪਦਵੀ ਹੋਰ ਵੀ ਨੀਵੀਂ ਤੇ ਘਿਰਣਤ ਮੰਨੀ
ਗਈ ਹੈ। ਸ਼ਾਸਤ੍ਰ ਵਿਚ ਮਰਦ ਨੂੰ ਪ੍ਰਭੂ ਦਾ ਅਤੇ ਇਸਤ੍ਰੀ ਨੂੰ ਮਾਇਆ (ਪਕਿਰਤੀ) ਦਾ
ਪ੍ਰਤਿਨਿਧ ਮੰਨਿਆ ਗਿਆ ਹੈ। ਜਿਵੇਂ ਈਸ਼ਵਰ ਨੂੰ ਜਗਤ-ਰਚਨਾ ਲਈ ਪ੍ਰਕਿਰਤੀ ਦੀ,
ਆਦਿ ਕਾਲ ਤੋਂ ਲੋੜ ਪੈਂਦੀ ਆ ਰਹੀ ਹੈ, ਕੁਝ ਇਵੇਂ ਹੀ ਸੰਸਾਰ ਦੀ ਰਚਨਾ ਜਾਗੀ ਰੱਖਣ
ਲਈ, ਜਨਨੀ ਹੋਣ ਦੇ ਨਾਤੇ, ਇਸਤ੍ਰੀ ਦੀ ਵੀ ਲੋੜ ਹੈ। ਮੱਠੂੰ ਜੀ ਨੇ ਮਨੁੱਖ ਦੀ ਜ਼ਿੰਦਗੀ
ਨੂੰ ਚਾਰ ਹਿਸਿਆਂ (ਆਸ਼ਰਮਾਂ) ਵਿਚ ਵੰਡਿਆ ਹੈ:—੨੫ ਸਾਲ ਬ੍ਰਹਮਚਰੀਆ, ੨੫ ਸਾਲ
ਗ੍ਰਹਸਥ ਆਸ਼ਰਮ, ੨੫ ਸਾਲ ਬਾਨ-ਪ੍ਰਸਤੀ ਅਤੇ ਆਖਰੀ ੨੫ ਸਾਲ ਸੰਨਿਆਸ ਧਾਰਨ
ਕਰਨ ਦੀ ਹਿਦਾਇਤ ਹੈ। ਮੋਖਸ਼ ਕੇਵਲ ਨਿਵਿਰਤੀ ਮਾਰਗ ਅਬਵਾ ਸੰਨਿਆਸ ਧਾਰਨ ਕਰਨ
ਨਾਲ ਹੀ ਪ੍ਰਾਪਤ ਹੋਣੀ ਹੈ। ਮਜ਼ਬੂਰਨ, ਕੁਝ ਸਮੇਂ ਲਈ ਪ੍ਰਵਿਰਤੀ ਅਬਵਾ ਗ੍ਰਹਸਥ ਆਸ਼ਰਮ
ਧਾਰਨ ਕਰਨ ਨਾਲ, ਇਸਤ੍ਰੀ ਦੇ ਰੂਪ ਵਿਚ ਜੋ ਗ੍ਰਹਿ-ਮਾਇਆ ਚੰਬੜ ਜਾਂਦੀ ਹੈ, ਉਸ ਨੂੰ
ਬਾਨ-ਪ੍ਰਸਤੀ ਤੇ ਸੰਨਿਆਸ ਧਾਰਨ ਕਰ ਕੇ ਪੰਜਾਹ ਸਾਲ ਧੋਣਾ ਤੇ ਲਾਹੁਣਾ ਪੈਂਦਾ ਹੈ।

ਹਿੰਦੂ-ਸ਼ਾਸਤ੍ਰ ਅਨੁਸਾਰ ਨਗੀਨਾ ਐਲਾਦ (ਲੜਕੇ) ਨੂੰ ਹੀ ਐਲਾਦ ਮੰਨਿਆ ਗਿਆ
ਹੈ, ਲੜਕੀ ਨੂੰ ਨਹੀਂ। ਕਾਰਨ ? ਮਾਤਾ ਪਿਤਾ ਦੇ ਪਰਲੋਕ ਸਿਧਾਰਨ ਉਪਰੰਤ, ਪਿੰਡ, ਪੱਤਲ,

1. ਇਸ ਦੇ ਟਾਕਰੇ ਵਿਚ ਵਾਚੇ ਗੁਰੂ ਨਾਨਕ ਪਾਤਸ਼ਾਹ ਦਾ ਇਹ ਮੁਖ ਵਾਕ—
ਸਭਨਾ ਕਾ ਦਰਿ ਲੇਖਾ ਹੋਇ ॥ ਕਰਟੀ ਬਾਝੁ ਤਰੈ ਨ ਕੋਇ ॥੨॥ (੧੧)

(M: ੧, ਵਾਰ ਰਾਮਕਲੀ, ਪੰਨਾ ੯੫੨)

ਕਿਰਿਆ ਆਦਿ ਸੰਸਕਾਰ ਪੁੱਤਰ ਹੀ ਕਰ, ਕਰਵਾ ਸਕਦਾ ਹੈ, ਕੰਨਿਆ ਨਹੀਂ। ਸੋ, ਏਸ ਤਰ੍ਹਾਂ ਕਰਕੇ, ਪੁੱਤਰ ਸੁਰਗਵਾਸ ਹੋਏ ਮਾਤਾ ਪਿਤਾ ਨੂੰ ਰਾਹ ਵਿਚ ਪੈਂਦੀ ਬਿਖਮ ਬੈਤਰਨੀ ਨਦੀ ਪਾਰ ਕਰਨ ਤੇ ਮੌਖਸ ਪ੍ਰਾਪਤ ਕਰਨ ਵਿਚ ਸਹਾਈ ਹੋ ਸਕਦਾ ਹੈ। ਏਥੋਂ ਤਕ ਕਿ ਇਸਤ੍ਰੀ ਨੂੰ ਨਗੀਨਾ ਅੱਲਾਦ, ਨਿਜੇਗ ਰਾਹੀਂ, ਪਰਾਏ ਮਰਦਾਂ ਤੋਂ ਵੀ ਪ੍ਰਾਪਤ ਕਰਨ ਦੀ ਖੁਲ੍ਹੀ ਹੈ।

ਬ੍ਰਾਹਮਣ ਵਾਲੋਂ ਪ੍ਰਚਾਰੀ ਨਿਵਿਰਤੀ ਅਥਵਾ ਤਿਆਗ-ਬਿਰਤੀ ਦਾ ਸਿੱਟਾ ਇਹ ਨਿਕਲਿਆ ਕਿ ੨੫ ਸਾਲ ਗ੍ਰਿਹਸਤ-ਆਸਰਮ ਵਿਚ ਵਿਚਰਨ ਉਪਰੰਤ ਬਾਨ-ਪ੍ਰਸਤੀ ਤੇ ਸੰਨਿਆਸੀ ਹੋਣ ਨਾਲੋਂ, ਮੌਖਸ ਦੇ ਅਭਿਲਾਸੀ ਲੋਕਾਂ ਨੇ ਬ੍ਰਾਹਮਚਰੀਆ ਉਪਰੰਤ, ਸਿੱਧਾ ਹੀ ਸੰਨਿਆਸੀ ਬਣਨਾ ਉਚਿਤ ਜਾਤਾ। ਭਗਤਾਂ ਦੀ ਕਿਰਤ-ਕਮਾਈ ਤੋਂ ਮਾਲ-ਪੜਾ ਛਕਣ ਵਾਲੇ ਇਹਨਾਂ ਵਿਹਲੜ ਸੰਨਿਆਸੀਆਂ ਦੇ ਟਿਕਾਣਿਆਂ ਨੂੰ ਛਾਉਣੀਆਂ ਦੀ ਸੰਗਿਆ ਦਿੱਤੀ ਗਈ। ਜੇ ਕਿਤੇ ਕੋਈ ਜਗਵਾਣਾ ਕਿਸੇ ਅਬਲਾ ਨੂੰ ਜਥੀ ਚੁਕ ਕੇ ਲੈ ਜਾਂਦਾ ਅਤੇ ਸੇਵਕ ਇਨ੍ਹਾਂ ਪਾਸ ਆ ਕੇ ਦੁਖ ਰੋਂਦਾ, ਤਾਂ ਪੜਾ ਦਾ ਧਾਨ ਖਾ ਕੇ ਅਣਖ ਤੇ ਸਾਹਸਹੀਨ ਹੋ ਚੁੱਕੇ ਇਹ ਲੋਕ, ਉਸ ਨੂੰ ਇਹ ਉਪਦੇਸ਼ ਦੇ ਕੇ ਪਰਚਾਅ ਛਡਦੇ, “ਭਗਤੇ, ਜਗਤ ਇਕ ਬ੍ਰਾਂਤੀ ਹੈ, ਮੋਹ ਮਿਥਿਆ ਹੈ, ਸੁਪਨਾ ਹੈ; ਏਹ ਸਭ ਪੂਰਬਲੇ ਕਰਮਾਂ ਕਾ ਫਲ ਹੈ, ਦੀਹਾਂ ਕੋਨ ਕਿਸੀ ਕਾ ਹੈ? ਧੀਰਜ ਕਰੋ, ਰਾਮ ਨਾਮ ਬੋਲੋ, ਰਾਮ ਭਲੀ ਕਰੋਗਾ।”

ਪੜਾ ਦੇ ਧਾਨ ਨਾਲ ਬੇਜਾਨ, ਬੇਹਿਸ ਤੇ ਬੇਗੈਰਤ ਹੋ ਚੁੱਕੇ ਧੁਏਂ ਤਾਉਣ ਵਾਲੇ ਇਹ ਤਪੀ ਕੀ ਜਾਣਨ ਕਿ ਕਿਸੇ ਦੀ ਧੀ-ਭੈਣ ਦੀ ਬੇਪਤੀ ਤੇ ਨਿਰਾਦਰੀ ਦੀ ਪੀੜਾ ਕਿਸ ਬਲਾ ਦਾ ਨਾਮ ਹੈ ਅਤੇ ਇਹ ਅਣਖੀ ਲੋਕਾਂ ਲਈ ਕਿਤਨੀ ਅਸਹਿ ਤੇ ਅਕਹਿ ਹੁੰਦੀ ਹੈ। ਇਕ ਛਾਰਸੀ ਦਾ ਸ਼ਾਇਰ ਸਮਾਜ ਦੇ ਨਕਾਰੇ ਹੋ ਚੁਕੇ ਅਜਿਹੇ ਅੰਗਾਂ ਦੀ ਦਸ਼ਾ ਇਉਂ ਰੂਪ-ਮਾਨ ਕਰਦਾ ਹੈ :

ਤਪੀਦਨਹਾ ਚਿ: ਮੇਦਾਨਦ, ਦਿਲਿ ਅਫਸੂਰਦਾ, ਐ ਜਾਹਿਦ,
ਅਦਾਇ ਕਾਵਥਿ ਨਸ਼ਤਰ, ਰਾਗ ਬੇ-ਖੂੰ ਚਿ: ਮੇ ਦਾਨਦ।

[ਭਾਵ—ਤਪੀ ਅਥਵਾ ਹੱਠ-ਕਰਮੀ ਕੀ ਜਾਣਦਾ ਹੈ ਕਿ ਕਿਸੇ ਸਤਾਏ ਹੋਏ ਦੁਖੀ ਦਿਲ ਉਤੇ ਕੀ ਵਾਪਰਦੀ ਹੈ; ਜਿਵੇਂ, ਬੇਹਿਸ ਹੋ ਚੁੱਕੀ ਰਗ ਨਸ਼ਤਰ ਦੀ ਚੋਭ ਦੀ ਪੀੜਾ ਨੂੰ ਨਹੀਂ ਜਾਣ ਸਕਦੀ।]

ਇਸਤ੍ਰੀ ਨੂੰ ਪ੍ਰਭੂ-ਮਾਰਗ ਵਿਚ ਇਤਨਾ ਬਾਧਕ, ਅਪਵਿੱਤਰ, ਸ਼ੂਦਰ ਤੇ ਘਿਰਣਤ ਸਮਝਿਆ ਜਾਣ ਲਗਾ ਕਿ ਕਾਗਜ਼ਾਂ ਦੀ ਬਣੀ ਅਬਲਾ ਤਕ ਨੂੰ ਵੀ ਤੱਕਣ ਦੀ ਮਨਾਹੀ ਕਰ ਦੇਣੀ ਉਚਿਤ ਸਮਝੀ ਗਈ :

ਕਾਗਜ ਸੰਦੀ ਪੁੱਤਰੀ, ਸੁ ਨ ਤ੍ਰਿਆ ਨਿਹਾਰ।

(ਗੁਸਾਈਂ ਤੁਲਸੀ ਦਾਸ)

ਮਰਦ ਦਾ ਔਰਤ ਉਤੇ ਇਹ ਅਧਿਕਾਰੀ ਤੇ ਅਯੋਗ ਗਲਬਾ ਏਥੋਂ ਤਕ ਵੱਧ ਚੁੱਕਾ ਸੀ ਕਿ ਉਹ ਇਸਤ੍ਰੀ ਨੂੰ ਹੋਰ ਮਾਇਕੀ ਪਦਾਰਥਾਂ ਵਾਂਗ ਇਕ ਨਿਜੀ ਜਾਇਦਾਦ ਸਮਝਦਾ ਸੀ ਅਤੇ ਇਸ ਨੂੰ ਬਾਕੀ ਪਦਾਰਥਾਂ ਵਾਂਗ ਬ੍ਰਾਹਮਣਾਂ ਨੂੰ ਦਾਨ ਵੀ ਕਰ ਦਿੰਦਾ ਸੀ। ਏਥੋਂ ਤਕ ਕਿ ਮਰਦ, ਰਾਜੇ ਨੱਲ ਤੇ ਪਾਂਡਵਾਂ ਵਾਂਗ, ਆਪਣੀ ਇਸਤ੍ਰੀ ਨੂੰ ਜੂਏ ਦੇ ਦਾਅ ਉਤੇ ਲਾਉਣ ਤੇ ਹਾਰਨ ਦਾ ਹੱਕ ਵੀ ਰਖਦਾ ਸੀ। ਬ੍ਰਾਹਮਣ ਨੇ ਇਕ ਮਰਦ ਨੂੰ ਕਈ ਤੀਵੀਆਂ

ਰੱਖਣ, ਅਤੇ ਕਿਤੇ ਕਿਤੇ ਪਰਥਤੀ ਇਲਾਕਿਆਂ ਵਿੱਚ, ਇਕ ਤੀਵ੍ਰੀ ਨੂੰ ਕਈ ਮਰਦਾਂ ਨਾਲ ਵਿਵਾਹ ਕਰਨ ਦਾ ਹੱਕ ਵੀ ਦੇ ਰਖਿਆ ਸੀ। ਇਸਤ੍ਰੀ ਨੂੰ ਸ਼ੂਦਰ ਹੋਣ ਦੇ ਨਾਤੇ ਯੱਗਯੋ-ਪਵੀਤ (ਜਨੇਊ) ਪਾਣ ਦਾ ਅਧਿਕਾਰ ਨਹੀਂ।

ਗੱਲ ਕੀ, ਬਾਹਮਣ ਦੇ ਸਿਰਜੇ ਸਮਾਜ ਵਿਚ ਇਸਤ੍ਰੀ ਦੀ, ਕੇਵਲ ਇਕ ਜਨਨੀ ਹੋਣ ਦੇ ਨਾਤੇ ਹੀ ਲੋੜ ਸਮਝੀ ਗਈ। ਵੈਸੇ, ਇਹ ਇਤਨੀ ਅੱਧਮ (ਨੀਵੀ) ਸੀ ਕਿ ਜੇ ਕਿਸੇ ਅਭਾਗੀ ਤੀਵ੍ਰੀ ਦਾ ਪਤੀ ਮਰ ਜਾਂਦਾ ਤਾਂ ਉਸ ਦੀ, ਇਹ ਮਨੁਸ ਮਾਇਆ, ਉਸ ਦੇ ਨਾਲ ਹੀ ਸਾੜ ਦਿਤੀ ਜਾਂਦੀ, ਤਾਂ ਜੁ ਅਜਿਹੀ ਕੁਲੱਛਣੀ ਮਾਇਆ (ਇਸਤ੍ਰੀ) ਕਿਸੇ ਹੋਰ ਨੂੰ ਨਾ ਚੰਬੜ ਜਾਵੇ। ਇਨਸਾਨੀਅਤ ਤੋਂ ਗਿਰੀ ਹੋਈ, ਹਿਰਦੇ-ਵੇਧਕ, ਇਸ ਰਸਮ ਨੂੰ 'ਸਤੀ' ਦੀ ਸੰਗਿਆ ਦੇ ਕੇ, ਢੌਲ-ਢੱਮਕੇ ਤੇ ਸ਼ੋਰ-ਸ਼ਰਾਬੇ ਵਿਚ ਐਸੀ ਅਭਾਗੀ ਵਿਧਵਾ ਨੂੰ ਪਰਚਾਇਆ ਤੇ ਪਤੀ ਦੇ ਨਾਲ ਹੀ ਜਿੰਦਾ ਸਾੜ ਦਿੱਤਾ ਜਾਂਦਾ ਸੀ।

ਇਸ ਅਨਰਥ ਦੇ ਵਿਰੁੱਧ ਤੀਜੇ ਗੁਰਦੇਵ ਸ੍ਰੀ ਗੁਰੂ ਅਮਰਦਾਸ ਜੀ ਨੇ ਆਵਾਜ਼ ਬੁਲੇਂਦ ਕੀਤੀ ਅਤੇ ਫੁਰਮਾਇਆ :

ਸਤੀਆ ਏਹਿ ਨ ਆਖੀਅਨਿ, ਜੋ ਮਕਿਆ ਲਗਿ ਜਲੰਨਿ ॥
ਨਾਨਕ, ਸਤੀਆ ਜਾਣੀਅਨਿ, ਜਿ ਬਿਰਹੇ ਚੋਟ ਮਰਨਿ ॥੧॥
ਭੀ ਸੋ ਸਤੀਆ ਜਾਣੀਅਨਿ, ਸੀਲ ਸੰਤੋਖਿ ਰਹੇਨਿ ॥
ਸੇਵਨਿ ਸਾਈ ਆਪਣਾ, ਨਿਤ ਉਠਿ ਸੰਮਲੈਨਿ ॥੨॥੬॥

(ਅ: ੩, ਵਾਰ ਸੂਹੀ, ਪੰਨਾ ੨੮੨)

ਬੁਧ ਮਤ ਵੀ, ਇਸਤ੍ਰੀ ਸੰਬੰਧੀ ਪ੍ਰਬਲ ਬਾਹਮਣੀ ਨਜ਼ਰੀਏ ਦੇ ਪ੍ਰਭਾਵ ਤੋਂ ਬੱਚ ਨਾ ਸਕਿਆ। ਭਿਖਸੂਆਂ ਤੇ ਬੁੱਧ ਵਿਚਕਾਰ ਇਸ ਬਾਰੇ ਹੋਇਆ ਵਾਰਤਾਲਾਪ ਕੁੱਝ ਇਸ ਪ੍ਰਕਾਰ ਹੈ :

ਭਿਖਸੂ—ਇਸਤ੍ਰੀ ਨਾਲ ਕੈਸਾ ਵਰਤਾਉ ਕੀਤਾ ਜਾਵੇ ?

ਬੁੱਧ—ਇਸਤ੍ਰੀ ਨੂੰ ਵੇਖਣ ਤੋਂ ਬਚਿਆ ਜਾਵੇ।

ਭਿਖਸੂ—ਜੇ ਨਜ਼ਰੀ ਪੈ ਜਾਵੇ ਤਾਂ ?

ਬੁੱਧ—ਉਸ ਨਾਲ ਗੱਲ-ਬਾਤ ਕਰਨੋਂ ਸੰਕੋਚ ਕਰੋ।

ਭਿਖਸੂ—ਜੇ ਗੱਲ-ਬਾਤ ਕਰਨੀ ਪੈ ਜਾਵੇ ਤਾਂ ?

ਬੁੱਧ—ਫੇਰ ਹੋਸ਼ ਤੋਂ ਕੰਮ ਲੈਣਾ ਤੇ ਸਾਵਧਾਨ ਰਹਿਣਾ।

ਸੁਕਰਾਤ ਦਾ ਵੀਚਾਰ ਹੈ ਕਿ ਮਰਦ ਹੁਕਮਤ ਕਰਨ ਲਈ ਪੈਦਾ ਹੋਇਆ ਅਤੇ ਇਸਤ੍ਰੀ ਹੁਕਮ ਮੰਨਣ ਲਈ। ਪ੍ਰਸਿੱਧ ਫਿਲਾਸਫਰ ਦਾ ਸਿਸ਼, ਹਕੀਮ ਅਰਸਤੂ, ਇਸਤ੍ਰੀ ਨੂੰ ਅੱਧਾ ਮਰਦ ਮਿਥਦਾ ਹੈ।

ਕੁਝ ਅਜਿਹੀ ਦਰਦਨਾਕ ਤੇ ਨਿਆਂ-ਰਹਿਤ ਸੀ ਸੰਸਾਰ ਦੇ ਵੱਡੇ ਵੱਡੇ ਮਤਾਂ ਤੇ ਵੀਚਾਰਕਾਂ ਦੀ ਵਿਚਾਰਪਾਰਾ, ਵਿਵਾਹ ਤੇ ਇਸਤ੍ਰੀ ਜਾਤੀ ਦੇ ਅਸਥਾਨ ਬਾਰੇ। ਗੁਰਮਤਿ ਨੇ ਇਸ ਵਿਚ ਕੀ ਕੀ ਤੇ ਕਿੰਨਾ ਨਰੋਆ ਪਰਿਵਰਤਨ ਲਿਆਂਦਾ, ਉਸ ਦਾ ਸੰਖੇਪ ਜਿਹਾ ਬਿਉਰਾ ਅੱਗੇ ਦਿੱਤਾ ਜਾਂਦਾ ਹੈ।

ਗੁਰਮਤਿ ਨਜ਼ਰੀਆ

ਗੁਰਮਤਿ ਅਨੁਸਾਰ, ਇਸਤ੍ਰੀ, ਪੁਰਸ਼ ਦਾ ਖਿਡੋਣਾ ਜਾਂ ਕੇਵਲ ਦਿਲ-ਪਰਚਾਵੇ ਦਾ ਇੱਕ ਵਸੀਲਾ ਨਹੀਂ, ਨਾ ਹੀ ਇਹ ਕਿਸੇ ਤਰ੍ਹਾਂ ਨੀਵੀਂ ਹੈ ਤੇ ਨਾ ਹੀ ਘਰਣਤ। ਉਹ ਪੁਰਸ਼ ਦਾ ਇਕ ਬਰਾਬਰ ਦਾ ਸਾਬੀ ਹੈ। ਕਿਸੇ ਦੇ ਨੀਵੇਂ ਉੱਚੇ ਹੋਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ। ਇਸਤ੍ਰੀ ਨੂੰ ਅਥਲਾ ਕਹਿਣਾ ਜਾਂ ਗ੍ਰਹਸਥ ਨੂੰ ਇਕ ਮਜ਼ਬੂਰੀ ਤੇ ਨੀਵੀਂ ਮੰਨਣਾ, ਸਿਖ ਸਤਿਗੁਰਾਂ ਦੀ ਦਿਸ਼ਟੀ ਵਿੱਚ ਰੱਬ ਤੇ ਇਨਸਾਨੀਅਤ ਦੀ ਤੋਹੀਨ ਹੈ। ਇਸਤ੍ਰੀ ਜਾਤੀ ਦੀ ਮਹਾਨ ਪਦਵੀ ਤੇ ਪ੍ਰਧਾਨਤਾ ਦੇ ਵਿਪਰੀਤ ਚਲੀਆਂ ਆ ਰਹੀਆਂ ਅਨੁਚਿਤ ਮਨੌਤਾਂ ਦਾ ਖੰਡਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਰਮਲਾ ਛੁਰਮਾਇਆ ਹੈ :

ਭੰਡ ਜੰਮੀਐ ਭੰਡਿ ਨਿੰਮੀਐ, ਭੰਡਿ ਮੰਗਣੁ ਵੀਆਹੁ ॥
 ਭੰਡਹੁ ਹੋਵੈ ਦੇਸਤੀ, ਭੰਡਹੁ ਚਲੈ ਰਾਹੁ ॥
 ਭੰਡੁ ਮੁਆ, ਭੰਡੁ ਭਾਲੀਐ, ਭੰਡਿ ਹੋਵੈ ਬੰਧਾਨੁ ॥
 ਸੈ ਕਿਉ ਮੰਦਾ ਆਖੀਐ, ਜਿਉ ਜੰਮਹਿ ਰਾਜਾਨ ॥
 ਭੰਡਹੁ ਹੀ ਭੰਡੁ ਉਪਸੈ, ਭੰਡੈ ਬਾਝੁ ਨ ਕੋਇ ॥
 ਨਾਨਕ, ਭੰਡੈ ਬਾਹਰਾ, ਏਕੋ ਸਚਾ ਸੋਇ ॥੨॥ (੧੯)

(ਆਸਾ ਕੀ ਵਾਰ, ਮ: ੧, ਪੰਨਾ ੪੨੩)

[ਭਾਵ—ਇਸਤ੍ਰੀ, ਜਿਸ ਨੂੰ ਤੁਸੀਂ ਨਫਰਤ ਨਾਲ 'ਭੰਡਿ' (ਨੀਚ, ਨੀਵੀਂ) ਕਰਕੇ ਸੱਦਦੇ ਹੋ, ਉਹੀ ਤਾਂ ਤੁਹਾਡੀ ਜਨਨੀ ਹੈ, ਉਸੇ ਨਾਲ ਤੁਸੀਂ ਮੰਗਣਾ ਤੇ ਵਿਵਾਹ ਕਰਵਾਉਂਦੇ, ਮਿੱਤੜਾ ਪਾਉਂਦੇ ਅਤੇ ਸੰਸਾਰ ਦਾ ਕਾਰਵਿਹਾਰ ਤੇਰਦੇ ਹੋ। ਜੇ ਕਿਤੇ ਇਕ ਮਰ ਜਾਵੇ ਤਾਂ, ਨਿਰਖਾਹ ਨਾ ਹੁੰਦਾ ਵੇਖ ਕੇ, ਤੁਰਤ ਦੂਜੀ ਦੀ ਭਾਲ ਵਿਚ ਜੁੱਟ ਜਾਂਦੇ ਹੋਂ। ਯਾਦ ਰੱਖੋ, ਆਪਣੀ ਇਸਤ੍ਰੀ ਦੇ ਕਾਰਨ ਹੀ ਮਰਦ ਕਾਮਕ ਜਜ਼ਬਿਆਂ ਨੂੰ ਜ਼ਬਤ (ਬੰਧਾਨ) ਵਿਚ ਰੱਖਦਾ ਹੈ। ਭਲਾ, ਉਹ ਨੀਵੀਂ ਤੇ ਨਿੰਦਨੀਅ ਕਿਵੇਂ ਹੋਈ, ਜਿਸ ਦੀ ਕੁੱਖੋਂ, ਗੁਰੂ, ਪੀਰ, ਪੈਰਾਬਰ ਤੇ ਰਾਜੇ ਮਹਾਰਾਜੇ ਜਨਮ ਲੈਂਦੇ ਹਨ? ਸਹੀ ਗੱਲ ਤਾਂ ਇਹ ਹੈ ਕਿ ਹਰੇਕ ਵਿਅਕਤੀ ਇਸਤ੍ਰੀ ਜਾਤੀ ਦਾ ਮੁਖਾਜ਼ ਤੇ ਰਿਣੀ ਹੈ। ਹਾਂ, ਇੱਕ ਤੇ ਕੇਵਲ ਇਕ ਵਾਹਿਗੁਰੂ ਦੀ ਜਾਤ ਐਸੀ ਹੈ ਜੋ 'ਅਜੂਨੀ' ਤੇ ਅਕਾਲ ਹੋਣ ਦੇ ਨਾਤੇ ਇਸਤ੍ਰੀ ਜਾਤੀ ਦੀ ਮੁਖਾਜ਼ੀ ਤੋਂ ਉੱਪਰ ਹੈ!]

ਅਨੰਦ ਵਿਵਾਹ

ਇਸਤ੍ਰੀ ਦੀ ਸਮਾਜ ਵਿਚ ਅਤਿ ਅਹਿਮ ਤੇ ਉੱਚ ਪਦਵੀ ਨਿਰੂਪਣ ਕਰਨ ਉਪਰਿਤ, ਆਓ, ਹੁਣ ਅਨੰਦ-ਵਿਵਾਹ ਦਾ ਪ੍ਰਯੋਜਨ, ਆਦਰਸ਼ ਤੇ ਮਹੱਤਤਾ ਬਾਰੇ ਕੁਝ ਵੀਚਾਰ ਕਰੀਏ; ਗੁਰਮਤਿ ਅਨੁਸਾਰ ਤੀਵੀਂ ਤੇ ਮਰਦ ਦੇ ਕੇਵਲ ਸਰੀਰਕ ਮਿਲਾਪ ਦਾ ਨਾਮ ਵਿਵਾਹ ਨਹੀਂ; ਸਗੋਂ, ਮਨਾਂ ਦੇ ਮਿਲਾਪ ਅਤੇ ਇਸ ਤੋਂ ਵੀ ਅੱਗੇ, ਦੋ ਜੋਤਾਂ ਦਾ ਇਕ ਜੋਤਿ ਹੋਣਾ ਹੈ। ਸਰੀਰਕ ਪਿਆਰ ਦਾ ਵਾਸਾ ਬਾਹਰੀ ਰੂਪ-ਬਿੱਚ ਵਿਚ ਹੁੰਦਾ ਹੈ, ਪਰੰਤੂ, ਰੂਪ (ਜੋਬਨ) ਢੱਲਦੇ ਪਰਛਾਵੇਂ ਸਮਾਨ ਹੈ:

ਧਨੁ ਜੋਬਨੁ ਅਰੁ ਫੁਲੜਾ, ਨਾਠੀਐਂਦੇ ਦਿਨ ਚਾਰਿ ॥ (ਸਿਗੀਰਾਗ ਮ: ੧, ਪੰਨਾ ੨੩)

[ਭਾਵ—ਧਨ, ਜੋਬਨ (ਰੂਪ), ਮਾਨੋ, ਫੁੱਲਾਂ ਸਮਾਨ ਹਨ, ਜੋ ਚਾਰ ਦਿਨ ਖਿੜ ਕੇ ਮੁਰਝਾ ਜਾਂਦੇ ਹਨ।]

ਅਜਿਹੀ ਛਿਨ-ਭੇਗਰ ਵਸਤੂ 'ਰੂਪ' ਨੂੰ ਦੁਰਲਭ ਦੇਹ ਅਥਵਾ ਜਿੰਦਗੀ ਦੇ ਸੌਦਿਆਂ ਦਾ ਆਧਾਰ ਬਣਾਉਣਾ, ਸਿਆਣਪ ਨਹੀਂ। ਮਨੋ-ਵਿਗਿਆਨਕ ਸਿਧਾਂਤ ਇਹ ਹੈ ਕਿ ਰੂਪ ਨੂੰ ਬਾਰ ਬਾਰ ਵੇਖਣ ਤੇ ਮਾਨਣ ਨਾਲ ਉਪਰਾਮਤਾ ਆ ਜਾਂਦੀ ਹੈ। ਰੂਪ ਦੀ ਖਿੱਚ ਦਾ ਕਾਰਨ ਤਾਂ ਉਸ ਦੀ ਵਿਲੱਖਣਤਾ ਤੇ ਤਬਦੀਲੀ ਵਿੱਚ ਹੁੰਦਾ ਹੈ।

ਜਿਸ ਰੂਪ ਅਥਵਾ ਦ੍ਰਿਸ਼ ਨੂੰ ਤੁਸੀਂ ਨਿਤ ਮਾਣਦੇ ਹੋ, ਉਹ ਗਲ ਵਿਚ ਪਏ ਉਸ ਫੁਲ-ਹਾਰ ਭੁੱਲ ਹੋ ਜਾਂਦਾ ਹੈ, ਜਿਸ ਦੀ ਮਹਿਕ ਸਮਾਂ ਪਾ ਕੇ ਭਾਸਣੋਂ, ਹੱਟ ਜਾਂਦੀ ਹੈ। ਭਾਈ ਸਾਹਿਬ ਭਾਈ ਵੀਰ ਸਿੰਘ ਨੇ ਇਸ ਹਕੀਕਤ ਨੂੰ ਇਉਂ ਸਪੱਸ਼ਟ ਕੀਤਾ ਹੈ :

ਦਰ ਢੱਠਿਆਂ ਦੇ ਗੁਣਾਂ ਦੀ ਕਦਰ ਨਾ ਪੈਂਦੀ ਯਾਰ,
ਗਲ ਪਏ ਫੁਲ ਹਾਰ ਦੀ, ਭਾਸੇ ਨ ਮਹਿਕਾਰ।

ਵੈਸੇ ਵੀ, Forbidden fruits are always sweet (ਵਿਵਰਜਤ ਅਤੇ ਅ-ਪ੍ਰਾਪਤ ਫਲ ਸਦਾ ਮਿੱਠੇ ਲਗਦੇ ਹਨ)। ਜਦ ਕਦੀ ਕਿਸੇ ਕਾਰਨ, ਮਨ ਫਿੱਕਾ ਪੈ ਜਾਂ ਚੜ੍ਹ ਜਾਵੇ, ਤਾਂ ਵੀ ਰੂਪ ਦੀ ਖਿੱਚ ਬੇਅਸਰ ਹੋ ਜਾਂਦੀ ਹੈ। ਇਸੇ ਲਈ ਸਤਿਗੁਰਾਂ ਨੇ ਪਿਆਰ ਦੀ ਗੰਢ ਮਨਾਂ ਤੋਂ ਵੀ ਅਗੇ, ਜੋਤਾਂ ਵਿੱਚ ਪਾਉਣ ਦੀ ਤਾਕੀਦ ਕੀਤੀ ਤੇ ਜੁਗਤੀ ਦਿੜਾਈ ਹੈ। ਅਨੰਦ-ਵਿਵਾਹ, ਦੋ ਵਿਅਕਤੀਆਂ ਅਥਵਾ ਦੋ ਜੋਤਾਂ ਦਾ ਇਕ ਜੋਤ ਹੋਣਾ ਹੈ। ਧੁਰ ਰੂਹਾਂ ਵਿੱਚ ਵਸੀ ਪ੍ਰੀਤ, ਨ ਰੂਪ ਰਾਇਆਂ ਟੁੱਟਦੀ ਹੈ, ਨ ਮਨਾਂ ਦੇ ਚੜ੍ਹ ਜਾਣ ਨਾਲ। ਇਸ ਆਦਰਸ਼ ਨੂੰ ਸਤਿਗੁਰਾਂ ਨੇ ਇਉਂ ਉਲੀਕਿਆ ਹੈ :

ਧਨ ਪਿਰੁ ਏਹਿ ਨ ਆਖੀਅਨਿ, ਬਹਨਿ ਇਕਠੇ ਹੋਇ ॥

ਏਕ ਜੋਤਿ ਦੁਇ ਮੁਰਤੀ, ਧਨ ਪਿਰੁ ਕਹੀਐ ਸੋਇ ॥੩॥ (੯)

(M: ੩, ਵਾਰ ਸੂਹੀ, ਪੰਨਾ ੨੮)

ਦੰਪਤੀ-ਪਿਆਰ ਅਥਵਾ ਦੋ ਸੱਚੇ ਸੁੱਚੇ ਪ੍ਰੇਮੀਆਂ ਦੇ ਇਸ ਪ੍ਰੇਮ ਦੀ ਇੰਤਹਾ (ਸਿਖਰ) ਨੂੰ ਭਾਈ ਨੰਦ ਲਾਲ ਜੀ ਨੇ ਇਉਂ ਰੂਪਮਾਨ ਕੀਤਾ ਹੈ :

ਦਿਲ ਆਥਕ, ਬਅੰਦਕ ਫੁਰਸਤੇ, ਮਾਥੂਕ ਮੇ ਗਰਦਦ।

ਸਰਾ ਪਾ ਜਾਂ ਬਵਦ, ਹਰ ਕਸ, ਕਿ ਬਾ ਜਾਨਾਨਾ ਮੇ ਸਾਜਦ। (ਗਜ਼ਲ ੨੧)

[ਭਾਵ—ਬੋੜੇ ਸਮੇਂ ਬਾਅਦ ਪ੍ਰੇਮੀ ਦਾ ਦਿਲ ਪ੍ਰੇਮਿਕਾ ਦੇ ਦਿਲ ਵਿੱਚ ਬਦਲ ਜਾਂਦਾ ਹੈ। ਜਿਹੜਾ ਪਿਆਰੇ ਨਾਲ ਪ੍ਰੀਤ ਪਾਉਂਦਾ ਹੈ, ਉਹ ਸਿਰ ਤੋਂ ਪੈਰਾਂ ਤਕ ਓਸੇ ਦਾ ਰੂਪ ਹੋ ਬਾਂਦਾ ਹੈ।]

ਸਮਸ ਤਬਰੇਜ਼ ਨੇ ਇਸ ਸਚਾਈ ਨੂੰ ਇਉਂ ਬਿਆਨ ਕੀਤਾ ਹੈ :

ਮਨ ਤੋ ਬੁਦਮ, ਤੋ ਮਨ ਬੁਦੀ।

ਮਨ ਜਾਂ ਬੁਦਮ, ਤੋ ਤਨ ਬੁਦੀ।

ਤਾ ਕੱਸ ਨ ਗੋਇਦ, ਬਾਅਦ ਜਾ।

ਮਨ ਦੀਗਰਮ, ਤੇ ਦੀਗਰੀ।

[ਭਾਵ—(ਹੇ ਮੇਰੇ ਮਹਿਸੂਬ) ਮੈਂ ਤੂੰ ਹੋ ਗਿਆ ਹਾਂ ਤੇ ਤੂੰ ਮੈਂ। ਜੇ ਮੈਂ ਜਾਨ ਹੋਇਆ ਤਾਂ ਤੂੰ ਤਨ ਬਣ ਗਇਉਂ। ਅਸੀਂ ਦੌਰੈਂ ਇਉਂ ਓਤ-ਪੋਤ ਹੋ ਗਏ ਹਾਂ ਕਿ ਬਾਅਦ ਵਿਚ ਕੋਈ ਇਉਂ ਨਾ ਕਹਿ ਸਕੇ ਕਿ ਮੈਂ ਹੋਰ ਸਾਂ, ਤੇ ਤੂੰ ਹੋਰ।]

ਵਾਸਤਵ ਵਿਚ ਸਿੱਖੀ ਦੇ ਦਿੱਸਟੀਕੋਣ ਤੋਂ ਪੁਰਸ਼ ਅਤੇ ਇਸਤ੍ਰੀ ਦਾ ਵਿਵਾਹ ਦੇ ਰੂਪ ਵਿਚ ਇਹ ਮੇਲ ਗ੍ਰਹਸਥੀ ਜੀਵਨ ਦੀ ਪ੍ਰਯੋਗ-ਸ਼ਾਲਾ ਵਿੱਚ ਇੱਕ ਨਿੱਕਾ ਜਿਹਾ ਤਜਰਬਾ ਹੈ: ਦੋ ਜੋਤਾਂ ਤੋਂ ਇਕ ਜੋਤਿ ਹੋਣ ਦਾ। ਦੇਪਤੀ ਦਾ ਅਸਲ ਪ੍ਰਯੋਜਨ ਤੇ ਟੀਚਾ ਤਾਂ ਇਸ ਤਜਰਬੇ ਤੋਂ ਬਲ ਲੈ ਕੇ, ਵਾਹਿਗੁਰੂ ਅਕਾਲ ਪੁਰਖ ਨਾਲ ਇਕ ਜੋਤਿ ਜਾਂ ਇਕ-ਸੁਰ ਹੋਣਾ ਹੈ, ਪਰਮ ਜੋਤਿ ਵਿਚ ਆਪਣੀ ਜੋਤਿ, ਜਾਂ ਇਉਂ ਆਖੋ, ਪਰਮ ਆਤਮਾ ਵਿੱਚ ਆਪਣੀ ਆਤਮਾ ਰਲਾ ਕੇ ਸੰਪੂਰਨ ਬੀਵਣਾ ਹੈ। ਇਸ ਭਿੰਨ-ਭੇਦ-ਰਹਿਤ ਅੰਤਮ ਮਿਲਣੀ ਨੂੰ ਗੁਰਦੇਵ ਇਉਂ ਨਿਰੂਪਣ ਕਰਦੇ ਹਨ:

ਸੁਰਜ ਕਿਰਣਿ ਮਿਲੇ, ਜਲ ਕਾ ਜਲੁ ਹੁਆ ਰਾਮ ॥

ਜੋਤੀ ਜੋਤਿ ਰਲੀ, ਸੰਪੂਰਨੁ ਬੀਆ ਰਾਮ ॥੧॥੩॥

(ਬਿਲਾਵਲੁ ਮ: ੫, ਪੰਨਾ ੮੪੯)

ਤਬਾ— ਜਿਉ ਜਲ ਮਹਿ ਜਲੁ ਆਇ 'ਖਟਾਨਾ ॥

ਤਿਉ ਜੋਤੀ ਸੰਗ ਜੋਤਿ ਸਮਾਨਾ ॥੧॥੧੧॥

(ਸੁਖਮਨੀ)

ਗੁਰਮਤਿ ਵਿਚ ਇਸਤ੍ਰੀ ਜਾਤੀ ਨੂੰ ਨਾ ਕੇਵਲ ਮਹਾਨ, ਸਮਾਨ ਤੇ ਆਦਰ-ਯੋਗ ਹੀ ਮੰਨਿਆ ਗਿਆ ਹੈ, ਸਗੋਂ ਦੰਪਤੀ ਨੂੰ ਪਰਵਿਰਤੀ ਮਾਰਗ ਦੇ ਧਾਰਨੀ ਹੋ ਕੇ, ਸੱਚੇ ਸੁੱਚੇ ਗਿਹੀ (ਗ੍ਰਹਸਥੀ) ਹੋਣ ਦੀ ਸਖਤ ਤਾਕੀਦ ਵੀ ਕੀਤੀ ਗਈ ਹੈ। ਸੰਸਾਰ ਤੇ ਪਰਵਾਰ ਨੂੰ ਤਿਆਗਣ ਦਾ ਮਾਰਗ (ਨਿਵਿਰਤੀ ਮਾਰਗ) ਜੀਵਨ ਦੇ ਸੰਘਰਸ਼ ਤੋਂ ਭਰੋੜੇ ਹੋਣ ਤੁੱਲ ਹੈ। ਵਿਹਲੜਾਂ ਦਾ, ਕਿਰਤੀਆਂ ਤੇ ਕਾਮਿਆਂ ਉੱਤੇ, ਵਾਪੂ ਬੋਡ ਪਾਉਣਾ ਕਿਥੋਂ ਦੀ ਭਗਤੀ, ਪਾਰਸਾਈ ਜਾਂ ਸੰਤਤਾਈ ਹੈ? ਸ੍ਰੀ ਗੁਰੂ ਅਮਰਦਾਸ ਜੀ ਅਜਿਹੇ ਭੇਖ-ਧਾਰੀਆਂ ਉੱਤੇ ਗ੍ਰਹਸਥੀਆਂ ਨੂੰ ਇਉਂ ਤਰਜੀਹ ਦੇਂਦੇ ਹਨ:

ਮਨ ਹਠ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥

ਇਸੁ ਭੇਖੈ ਥਾਵਹੁ ਗਿਰਹੋ ਭਲਾ, ਜਿਥਹੁ ਕੋ ਵਰਸਾਇ ॥੧॥ (੪)

(ਸਲੋਕੁ ਮ: ੩, ਵਾਰ ਵਭਾਂਸੁ, ਪੰਨਾ ੫੮੭)

[ਭਾਵ—ਮਨ ਉਤੇ ਜੋਰ ਪਾ ਕੇ (ਮਨ ਦੀ ਜ਼ਿੱਦ ਨਾਲ) ਕਿਸੇ ਤੋਂ ਮੰਗੀਦਾ ਹੈ ਅਤੇ ਜਿਸ ਤੋਂ ਮੰਗੀਦਾ ਹੈ, ਉਹ ਵੀ ਦੁਖ ਮਹਿਸੂਸ ਕਰਦਾ ਹੈ, ਇਸ ਲਈ ਤਿਆਗ ਦੇ ਇਸ ਭੇਖ ਨਾਲੋਂ ਗ੍ਰਹਸਥ ਹੀ ਚੰਗਾ ਹੈ, ਜਿਥੋਂ ਕਿਸੇ ਨੂੰ ਕੁਝ ਲਭਦਾ ਹੈ।]

ਨਿਰੰਕਾਰੀ ਸਤਿਗੁਰੂ ਜੀ ਦੀ, ਨਾਥ ਜੋਗੀਆਂ ਨਾਲ, ਅੱਚਲ ਵਟਾਲੇ ਵਿਖੇ ਸ਼ਿਵਰਾਤ੍ਰੀ ਦੇ ਮੇਲੇ ਸਮੇਂ ਪਰਵਿਰਤੀ ਤੇ ਨਿਵਿਰਤੀ ਮਾਰਗ ਬਾਰੇ ਹੋਈ ਚਰਚਾ ਬੜੀ ਦਿਲਚਸਪ ਅਤੇ

1. ਖਟਾਨਾ—ਮਿਲ ਜਾਂਦਾ ਹੈ।

ਸਤਿਗੁਰਾਂ ਦੇ ਨਿਰੋਧੇ ਤੇ ਸਾਰਬਕ ਦਿਸ਼ਟੀਕੋਣ ਨੂੰ ਸਪੱਸ਼ਟ ਕਰਨ ਵਾਲੀ ਹੈ। ਇਹਨਾਂ ਜੋਗੀਆਂ ਨੇ 'ਬਾਬੇ' ਨੂੰ ਉੱਤਰ ਦੀ ਉਦਾਸੀ ਸਮੇਂ, ਉਦਾਸੀ-ਭੇਖ ਵਿਚ ਵੇਖਿਆ ਸੀ, ਪਰੰਤੂ, ਜਦ ਅੱਚਲ ਵਿਖੇ ਮੁੜ ਗਿਹਸਬੀਆਂ ਵਾਲੇ ਸਾਧਾਰਨ ਲਿਬਾਸ ਵਿਚ ਵੇਖਿਆ ਤਾਂ ਬੜੀ ਔਖਿਆਈ ਮੰਨੀ। ਉਹਨਾਂ ਦੀਆਂ ਨਜ਼ਰਾਂ ਵਿਚ ਨਿਵਿਰਤੀ ਅਥਵਾ ਸੰਨਿਆਸ ਦਾ ਮਾਰਗ ਢੁੱਧ ਵਾਂਗ ਸਵੱਡ ਸੀ, ਪਰੰਤੂ ਗਿਹਸਬ ਹੈ ਉਸ ਵਿਚ ਪਾਈ ਕਾਂਜੀ ਸਮਾਨ। ਸਤਿਗੁਰਾਂ ਨੇ ਉਹਨਾਂ ਨੂੰ ਢੁਕਵਾਂ ਉੱਤਰ ਦੇਂਦਿਆਂ ਸਮਝਾਇਆ ਕਿ ਗਿਹਸਬ ਬਾਰੇ ਐਸਾ ਦਿਸ਼ਟੀਕੋਣ ਅਪਣਾਉਣ ਵਿਚ ਉਹਨਾਂ ਦੇ ਗੁਰੂ ਦਾ ਦੋਸ਼ ਹੈ, ਜਿਸ ਨੇ ਉਹਨਾਂ ਨੂੰ ਪਰਵਿਰਤੀ ਤੇ ਨਿਵਿਰਤੀ ਮਾਰਗਾਂ ਬਾਰੇ ਸਹੀ ਗਿਆਨ, ਨਾ ਦੇ ਕੇ, ਕੁਚੱਜਾਪਨ ਕੀਤਾ ਹੈ। ਧਰਮ ਦੀ ਕਿਰਤ ਕਰਨ ਤੇ ਵੰਡ ਕੇ ਛਕਣ ਵਾਲਾ ਗਿਹਸਬੀ ਹੀ ਅਸਲ ਵਿਚ ਸ਼੍ਰਮਣੀ ਜੋਗੀ ਤੇ ਸਹੀ ਸੰਨਿਆਸੀ ਹੈ। ਉਹ ਦਾਤਾ ਹੈ ਅਤੇ ਜੋਗੀ ਲੋਕ ਫਿਰ ਉਸੇ ਦੇ ਦੁਆਰਿਓ ਭਿੱਛਿਆ ਮੰਗ ਕੇ ਪੇਟ-ਪੂਰਤੀ ਕਰਦੇ ਹਨ।

ਇਸ ਗੋਸ਼ਟੀ ਨੂੰ ਭਾਈ ਗੁਰਦਾਸ ਜੀ ਨੇ ਆਪਣੀ ਪਹਿਲੀ ਵਾਰ ਦੀ ੪੦ਵੀਂ ਪਉੜੀ ਵਿਚ ਸੰਖੇਪ; ਪਰੰਤੂ, ਭਾਵ-ਪੂਰਤ ਢੰਗ ਨਾਲ ਇਉਂ ਅੰਕਿਤ ਕਰਨ ਦਾ ਉਪਕਾਰ ਕੀਤਾ ਹੈ :

ਖਾਧੀ ਭੁਲਸ ਸੁਗੀਸਰਾਂ, ਗੋਸਟ ਕਰਨਿ ਸਭੇ ਉਠਿ ਆਈ।
ਪੁਛੇ ਜੋਗੀ ਭੰਗਰ ਨਾਥ, ਤੁਹਾਂ ਦੂਧ ਵਿਚ ਕਿਉਂ ਕਾਂਜੀ ਪਾਈ ?
ਫਿਟਿਆ ਚਾਟਾ ਦੂਧ ਦਾ, ਰਿੜਕਿਆ ਮਖਣੁ ਰਾਵਿ ਨ ਆਈ।
ਭੇਖੁ ਉਤਾਰਿ ਉਦਾਸਿ ਦਾ, ਵਾਤਿ ਕਿਉਂ ਸੰਸਾਰੀ ਰੀਤ ਚਲਾਈ ?
ਨਾਨਕ ਅਖੈ ਭੰਗਰ ਨਾਥ, ਭੇਗੀ ਮਾਉ (ਗੁਰੂ) ਕੁਚੱਜੀ ਅਹੋ।
ਭਾਂਡਾ ਧੋਇ ਨ ਜਾਤਿਚਿਨਿ, ਭਾਇ ਕੁਚੱਜੇ ਫੁਲ ਸੜਾਈ।
ਹੋਇ ਅਤੀਤੁ ਗਿਹਸਤ ਤਜਿ, ਵਿਰਿ ਉਨਹੂੰ ਕੇ ਘਰਿ ਮੰਗਾਣ ਜਾਈ।
ਬਿਨੁ ਦਿਤੇ ਕਵੂ ਹਥ ਨ ਆਈ। ੪੦।

ਹਾਂ, ਸਤਿਗੁਰਾਂ ਵਲੋਂ ਦਰਸਾਇਆ ਤੇ ਉਪਮਾਇਆ ਪਰਵਿਰਤੀ ਮਾਰਗ ਇਹ ਆਗਿਆ ਨਹੀਂ ਦਿੰਦਾ ਕਿ ਮਨੁੱਖ ਜੀਵਨ-ਨਿਰਥਾਹ ਲਈ ਹਰ ਤਰ੍ਹਾਂ ਦੇ ਪਰਪੰਚ ਕਰ ਕੇ ਪਰਾਇਆ ਧਨ ਘਰ ਲਿਆਵੇ, ਵਧੀ ਹੱਵਸ ਤੇ ਹਉਮੈ-ਵਸ ਹੋਇਆ ਹਰ ਨੀਵਾਂ ਤੇ ਅਨੁਚਿਤ ਕਰਮ ਕਰੇ, ਰੋਟੀ ਦੇ ਟੁਕੜੇ। ਲਈ ਹਰ ਕਮੀਨੇ ਦੁਆਲੇ ਘੁੰਮੇ ਅਤੇ ਮੱਖੀ ਵਾਂਗ ਵਿਕਾਰਾਂ ਵਿਚ ਪਲਚ ਕੇ ਜੀਵਨ-ਪੂਜੀ ਲੁਟਾਈ ਜਾਵੇ। ਉਹਨਾਂ ਵਲੋਂ ਪਰਵਾਰਿਕ ਜਿੰਦਗੀ ਬਤੀਤ ਕਰਦਿਆਂ ਕਮਲ ਤੇ ਮੁਰਗਾਈ ਵਾਂਗ ਅਲੇਪ ਰਹਿਣ ਦੀ, ਇਵੇਂ ਤਾਕੀਦ ਤੇ ਦੀਖਿਆ ਹੈ :

ਜੈਸੇ ਜਲ ਮਹਿ ਕਮਲੁ ਨਿਰਾਲਮੁ, ਮੁਰਗਾਈ ਨੈਸਾਣੇ ॥

ਸੁਰਤਿ ਸਰਦਿ ਭਵ ਸਾਗਰੁ ਤਰੀਐ, ਨਾਨਕ ਨਾਮੁ ਵਖਾਣੇ ॥

(ਰਾਮਕਲੀ ਮ: ੧, ਸਿਧ ਗੋਸਟੀ, ਪੰਨਾ ੯੩੯)

ਆਦਰਸ਼ਕ ਤੇ ਗੰਗਾ ਦੇ ਨੀਰ-ਵੱਤ ਪਵਿੱਤਰ ਗਿਹਸਤੀ ਦੀ ਪਰਿਭਾਸ਼ਾ ਕਰਦੇ ਹੋਏ
ਗੁਰਦੇਵ ਛੁਹਮਾਉਂਦੇ ਹਨ :

1. ਬਾਬੇ ਗਿਰਦਾਇ ਨਾਨ (ਨਾਨ), ਗਿਰਦ ਹਰ ਢੂਨਾ ਚਿ: ਮੇ ਗਰਦੀ ?

ਤਮਾਂ ਦੀਦੀ ਕਿ ਆਦਮ ਰਾ, ਅਸੀਰਿ ਦਾਨਾ ਮੇ ਸਾਜਦ। (ਗਜ਼ਲਾਂ, ਭਾ: ਨੰਦ ਲਾਲ ਜੀ)

ਸੋ ਗਿਰਹੀ, ਜੋ ਨਿਗ੍ਰਹੁ ਕਰੈ ॥ ਜਪੁ ਤਪੁ ਸੰਜਮੁ ਭੌਖਿਆ ਕਰੈ ॥
 ਪੁਨੰ ਦਾਨ ਕਾ ਕਰੇ ਸਰੀਰੁ ॥ ਸੋ ਗਿਰਹੀ ਗੰਗਾ ਕਾ ਨੀਰੁ ॥੨॥ (੧੨)
 (M: ੧, ਵਾਰ ਰਾਮਕਲੀ, ਪੰਨਾ ੯੫੨)

(ਨਿਗ੍ਰਹੁ—ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਣ ਦੀ ਕਿਰਿਆ।)

ਸਿਖ ਸਤਿਗੁਰਾਂ ਨੇ ਗ੍ਰਹਸਥ ਨੂੰ ਜੀਵਨ-ਨਿਰਥਾਹ ਦਾ, 'ਕੇਵਲ, ਏਵੇਂ ਇਕ ਹੋਰ' ਮਾਰਗ ਹੀ ਨਹੀਂ ਮੰਨਿਆ; ਸਗੋਂ, ਇਕ ਸਫਲ ਮਾਰਗ, ਤੇ 'ਧਰਮ' ਕਰਕੇ ਵਡਿਆਇਆ ਤੇ ਅਪਣਾਇਆ ਹੈ। ਨਾ ਇਹ ਇੱਕ ਬਦਲਦਾ ਰਹਿਣ ਵਾਲਾ 'ਆਸ਼ਰਮ' ਹੈ ਅਤੇ ਨਾ ਹੀ ਦਿਲ-ਬਹਿਲਾਵੇ ਜਾਂ ਦਿਨ-ਕਟੀ ਦਾ ਇੱਕ ਸਾਧਨ। ਸਿੱਖੀ ਵਿੱਚ ਤਾਂ ਇਸ ਨੂੰ ਸਾਰਿਆਂ ਧਰਮਾਂ ਨਾਲੋਂ ਸੇਸ਼ਟ ਧਰਮ ਕਰਕੇ ਮੰਨਿਆ ਗਿਆ ਹੈ। ਗੁਰਮਤਿ ਸਿਧਾਂਤਾਂ ਦੇ ਮਹਾਨ ਵਿਆਖਿਆਕਾਰ ਭਾਈ ਗੁਰਦਾਸ ਜੀ ਇਸ ਨੁਕਤੇ ਨੂੰ ਇਉਂ ਸਪੱਸ਼ਟ ਕਰਦੇ ਹਨ:

ਜੈਸੇ ਸਰ ਸਰਿਤਾ ਸਕਲ ਮੈ, ਸਮੁੰਦ੍ਰ ਬਛੋ,
 ਮੇਰ ਮੈ ਸੁਮੇਰੁ ਬਛੋ, ਜਗਤ ਬਖਾਨਿ ਹੈ।
 ਤਰਵਰ ਵਿਖੈ ਜੈਸੇ ਚੰਦਨ ਬਿਰਖ ਬਛੋ,
 ਧਾਰੁ ਮੈ ਕਨਿਕ ਅਤਿ ਉਤਮ ਕੈ ਮਾਨਿ ਹੈ।
 ਪੰਡੀਅਨ ਮੈ ਹੰਸ, ਮਿਗ-ਰਾਜਨ ਮੈ ਸਾਰਦੂਲ,
 ਰਾਗਾਨ ਮੈ ਸਿਰੀ ਰਾਗ, ਪਾਰਸ ਪਖਾਨ ਹੈ।
 ਸਕਲ ਧਰਮ ਮੈ ਗ੍ਰਹਸਤ ਪ੍ਰਾਨ ਹੈ। ੩੭੮।

[ਭਾਵ—ਜਿਵੇਂ ਤਲਾਵਾਂ ਤੇ ਨਦੀ-ਨਾਲਿਆਂ ਵਿਚੋਂ ਸਮੁੰਦਰ, ਪਰਬਤਾਂ ਵਿਚੋਂ ਸਮੇਰ ਪਰਬਤ, ਬਿਰਛਾਂ ਵਿਚੋਂ ਚੰਦਨ ਦਾ ਬਿਰਛ, ਧਾਤਾਂ ਵਿਚੋਂ ਸੋਨੇ ਦੀ ਧਾਤ, ਪੰਡੀਆਂ ਵਿਚੋਂ ਹੰਸ, ਮਿਰਗਾਂ ਵਿਚੋਂ ਬੱਬਰ ਸ਼ੇਰ, ਰਾਗਾਂ ਵਿਚੋਂ ਸਿਰੀ ਰਾਗ ਅਤੇ ਪੱਥਰਾਂ ਵਿਚੋਂ ਪਾਰਸ ਉੱਤਮ, ਵੱਡੇ, ਵਿਸ਼ੇਸ਼ ਤੇ ਪ੍ਰਾਨ ਹਨ ਅਤੇ ਜਿਵੇਂ ਸਮੂਹ ਗਿਆਨਾਂ ਅਤੇ ਧਿਆਨਾਂ ਵਿਚੋਂ 'ਗ੍ਰਹਸਥ ਧਰਮ' ਉੱਤਮ ਤੇ ਉੱਚੇਰਾ ਹੈ।]

ਗ੍ਰਹਸਥ ਧਰਮ ਦੀ ਮਹਾਨਤਾ ਦਰਸਾਉਣ, 'ਵਿਚੇ ਗਿਹਿ ਉਦਾਸੁ' ਦਾ ਪੂਰਨਾ ਪਾਉਣ ਅਤੇ 'ਰਾਜ ਜੋਗ' ਕਮਾਉਣ ਦਾ ਵੱਲ ਦਸਣ ਲਈ ਗੁਰੂ ਸਾਹਿਬਾਨ ਆਪ ਵੀ ਗ੍ਰਹਸਥੀ ਅਤੇ ਕਰਮਯੋਗੀ ਹੋ ਕੇ ਸੰਸਾਰ ਵਿਚ ਵਿਚਰੇ।

ਸ੍ਰੀ ਗੁਰੂ ਹਰਿ ਗੋਬਿੰਦ ਸਾਹਿਬ ਦੇ ਕਸ਼ਮੀਰ ਜਾਂਦਿਆਂ ਗੁਜਰਾਤ ਦੇ ਪੀਰ ਦੋਲੇ ਸ਼ਾਹ ਦੇ ਮੁਗੀਦ, ਜਹਾਂਗੀਰ, ਨੂੰ ਉਸ ਦਾ ਸੰਸਾ ਨਿਵਾਰਨ ਲਈ ਉਚਾਰੇ ਇਹ ਸ਼ਬਦ ਖਾਸ ਮਹਾਨਤਾ ਰਖਦੇ ਹਨ :

ਇਸਤ੍ਰੀ ਈਮਾਨ ਹੈ, ਦੋਲਤ ਗੁਜਰਾਨ ਹੈ, ਅਤੇ ਪੁੱਤਰ ਨੀਬਾਨ ਹੈ।

ਹਕੀਕਤ ਇਹ ਹੈ ਕਿ ਸੰਸਾਰ ਵਿੱਚ 'ਬਾਬੇ ਦੀ ਆਮਦ' ਸਮੇਂ, ਧਰਮ ਇਕ ਦਿਮਾਗੀ

ਮਨੋਤ ਬਣ ਕੇ ਰਹਿ ਗਿਆ ਸੀ। ਪਰੰਤੂ, ਸਤਿਗੁਰਾਂ ਦਾ ਮਾਰਗ ਇਕ ਕਰਣੀ-ਪ੍ਰਧਾਨ-ਮੱਤ
ਤੇ ਆਦਰਸ਼ਕ ਜੀਵਨ-ਜਾਚ ਹੈ। ਉਹਨਾਂ ਨੇ ਦਿੜ੍ਹ ਕਰਾਇਆ ਕਿ 'ਨਾਮ ਧਰਮ', ਜੋ ਸੱਚੇ
ਆਚਾਰ ਦਾ ਹੀ ਦੂਜਾ ਨਾਮ ਹੈ, ਹਰ ਛਿਨ ਨਿਭਾਇਆ ਜਾਣਾ ਹੈ। ਇਹ ਉਸ ਰਸਮੀ ਚੌਗੇ
ਸਮਾਨ ਨਹੀਂ ਜੋ ਸਤਵੇਂ ਦਿਨ ਗਿਰਜੇ ਜਾਣ ਲਗਿਆਂ ਪਾ ਲਿਆ, ਤੇ ਘਰ ਆ ਕੇ ਬਾਬੀ
ਛੇ ਦਿਨ ਕਿੱਲੀ ਉਤੇ ਟੰਗ ਛੱਡਿਆ।

(Dharma should not be like a Sunday suit, put on and taken off at will, but, it should be a matter of course with us.)

ਸੋ, ਐਸਾ ਧਰਮ ਤਾਂ ਸੰਸਾਰ ਦੀ ਕਸ਼ਮਕਸ਼ ਅਥਵਾ ਪਰਵਿਰਤੀ ਮਾਰਗ ਦੇ ਅਖਾੜੇ
ਵਿਚ ਹੀ ਕਮਾਇਆ ਜਾ ਸਕਦਾ ਹੈ; ਜੰਗਲਾਂ, ਬੀਆ-ਬਾਨਾਂ ਤੇ ਪਰਥਤਾਂ ਦੀਆਂ ਕੰਦਰਾਂ
ਵਿਚ ਨਹੀਂ। ਸਿਆਣਿਆਂ ਦਾ ਕਬਨ ਹੈ ਕਿ ਫਲ ਉਹੀ ਰਸਦਾਇਕ ਹੁੰਦਾ ਹੈ, ਜੋ ਸਰਦੀਆਂ
ਗਰਮੀਆਂ ਸਹਿ ਕੇ, ਮੀਂਹਾਂ ਹਨੇਰੀਆਂ ਦੇ ਥੱਪੜ ਖਾ ਕੇ ਟਹਿਣੀ ਉਤੇ ਪੱਕੇ, ਨਾ ਕਿ ਘੜੇ
ਵਿਚ ਬੰਦ ਹੋ ਕੇ ਪੈਲ ਦੁਆਰਾ। ਸਿੰਝੀ ਰਿੱਖੀ ਵਾਂਗ ਚੁਨੀਆ ਤੋਂ ਢੂਰ ਇਕਾਂਤਵਾਸ ਵਿਚ
ਘੜਿਆ ਚਲਣ, ਪ੍ਰੀਖਿਆ ਦਾ ਪਰਚਾ ਪੈਦਿਆਂ ਹੀ ਪਾਸ਼ ਪਾਸ਼ ਹੋ ਜਾਂਦਾ ਹੈ।

(4)

ਅਨੰਦ-ਵਿਵਾਹ ਅਥਵਾ ਗ੍ਰਹਸਤ ਧਰਮ ਵਿਚ ਪ੍ਰਵੇਸ਼ ਹੋਣ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ
ਦੀ ਹਜ਼ੂਰੀ ਵਿਚ ਜੋੜੇ ਨੂੰ ਕੁਝ ਸਿਖਿਆ ਦਿੱਤੀ ਤੇ ਪ੍ਰਤੱਗਿਆ ਲਈ ਜਾਂਦੀ ਹੈ ਅਤੇ ਚੌਹ
ਲਾਵਾਂ ਅਤੇ ਸ੍ਰੀ ਅਨੰਦ ਸਾਹਿਬ ਦੀਆਂ ਪਹਿਲੀਆਂ ਪੰਜ ਤੇ ਆਖਰੀ ਪਉੜੀ ਦਾ ਪਾਠ
ਕੀਤਾ ਜਾਂਦਾ ਹੈ।¹

ਇਸ ਸਮੇਂ ਦਿੱਤੀ ਜਾਣ ਵਾਲੀ ਸਿਖਿਆ ਇਤਨੀ ਅਹਿਮ ਨਹੀਂ (ਇਹ ਸਮੇਂ ਤੇ ਸਥਾਨ
ਅਨੁਸਾਰ ਵੱਧ ਘੱਟ ਹੋ ਸਕਦੀ ਹੈ) ਜਿਤਨੀ ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ
ਵਿੱਚ ਇਕੱਤ੍ਰੇ ਹੋਈ ਸੰਗਤ ਵਿੱਚ ਕੀਤੀ ਪ੍ਰਤੱਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸੰਗਤ
ਦੀ ਹਜ਼ੂਰੀ ਵਿਚ ਕੀਤੇ ਕੌਲ-ਕਰਾਰਾਂ ਨੂੰ ਨਿਭਾਉਣਾ ਸਿਖ ਦਾ 'ਧਰਮ' ਹੈ ਅਤੇ ਇਹੀ ਗੱਲ
ਅਨੰਦ-ਵਿਵਾਹ ਦੀ ਵਿਸ਼ੇਸ਼ਤਾ, ਵਿਲੱਖਣਤਾ ਤੇ ਉੱਤਮ-ਤਾਈ ਹੈ। ਵਿਵਾਹ ਉਪਰੰਤ ਦੇਪਤੀ
ਦਾ ਇਕ ਦੂਜੇ ਤੋਂ ਤੋੜ-ਵਿਛੋੜੇ ਬਾਰੇ ਸੋਚਣਾ ਵੀ ਅਧਿਕ ਹੈ, ਪਾਪ ਹੈ। ਜੋ ਬਚਨ ਵਿਆਹੁਤਾ
ਜੋੜਾ ਇਸ ਸਮੇਂ ਇਕ ਦੂਜੇ ਨੂੰ ਦੇਂਦਾ ਹੈ ਉਸ ਤੋਂ ਮੁਖ ਮੋੜਨਾ ਗੁਰੂ ਤੋਂ ਮੁਖ ਮੋੜਨ ਤੂੱਲ
ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 'ਜ਼ਫਰਨਾਮੇ' ਵਿਚ ਮਰਦ ਦੀ ਸਿਫਤ ਵਿਚ ਲਿਖਿਆ ਹੈ :

ਗ੍ਰੰਥ ਮਰਦ ਬਾਇਦ, ਬਵੱਦ ਸੁਭਨਵਰ,
ਨ ਬਿਕਾਇ ਦਿਗਰ, ਦਰ ਦਹਾਨੇ ਦਿਗਰ।

[ਭਾਵ—ਮਰਦ ਨੂੰ ਚਾਹੀਦਾ ਹੈ ਕਿ ਉਹ ਬਚਨ ਦਾ ਸੂਰਾ ਹੋਵੇ ਉਸ ਦੇ ਦਿਲ ਵਿਚ
ਹੋਰ ਤੇ ਮੁੰਹ ਵਿਚ ਹੋਰ ਨਾ ਹੋਵੇ।]

1. ਅਨੰਦ-ਵਿਵਾਹ ਨੂੰ 'ਅਨੰਦ ਮੈਡਿਚਨ ਐਕਟ ੧੯੦੯' The Anand Marriage Act. 1909 (Act
Vil of 1909) ਦੇ ਨਾਮ ਹੇਠ ਕੇਂਦਰੀ ਸਰਕਾਰ ਵਲੋਂ ੨੨ ਅਕਤੂਬਰ ੧੯੦੯ ਨੂੰ ਕਾਨੂੰਨੀ ਪ੍ਰਵਾਨਗੀ
ਦਿੱਤੀ ਗਈ ਸੀ।

ਅਨੰਦ-ਕਾਰਜ ਸਮੇਂ ਧਰਮ ਦੇ ਜਿਨ੍ਹਾਂ ਖਾਸ ਅੰਗਾਂ ਦੇ ਪਾਲਣ ਉਤੇ ਜੋਰ ਦਿੱਤਾ ਜਾਂਦਾ ਅਤੇ ਪ੍ਰਤੱਗਿਆ ਕਰਾਈ ਜਾਂਦੀ ਹੈ, ਉਹਨਾਂ ਵਿੱਚੋਂ ਸਭ ਤੋਂ ਵਿਸ਼ੇਸ਼ ਹੈ ਦੰਪਤੀ ਵਲੋਂ ਪਤਿਬ੍ਰਤਿ ਧਰਮ ਅਤੇ ਇਸਤ੍ਰੀ-ਬ੍ਰਤਿ ਧਰਮ ਦੀ ਪਾਲਣਾ। ਸਾਡੇ ਦੇਸ਼ ਵਿਚ ਪਤਿਬ੍ਰਤਿ ਧਰਮ ਉਤੇ ਬੜਾ ਜੋਰ ਦਿੱਤਾ ਜਾਂਦਾ ਰਿਹਾ ਹੈ; ਪਰੰਤੂ, ਮਰਦ ਉਤੇ ਇਸਤ੍ਰੀ-ਬ੍ਰਤਿ ਧਰਮ ਪਾਲਣ ਲਈ ਬਹੁਤ ਘੱਟ। ਇਸਤ੍ਰੀ ਦੀ ਧਾਰਮਕ ਤੇ ਸਮਾਜਕ ਖੇਤਰਾਂ ਵਿਚ ਨਿੱਘਰੀ ਪਦਵੀ ਕਾਰਨ ਅਜਿਹਾ ਹੋਣਾ ਕੁਦਰਤੀ ਸੀ। ਪਰੰਤੂ, ਗੁਰੂ ਸਾਹਿਬਾਨ ਨੇ ਇਹ ਅੱਨਿਆਏ-ਭਰਪੂਰ ਭਿੰਨ-ਭੇਦ ਤੇ ਵਿਤਕਰੇ ਵਾਲੇ ਸਭ ਆਈਨ ਮਨਸ਼ਕ ਕਰ ਦਿੱਤੇ। ਮਰਦ ਲਈ ਇਸਤ੍ਰੀ-ਬ੍ਰਤਿ ਧਰਮ ਧਾਰਨ ਕਰਨਾ, 'ਏਕਾ ਨਾਰੀ ਜਤੀ ਹੋਇ', ਉਤਨਾ ਹੀ ਜ਼ਰੂਰੀ ਤੇ ਧਰਮ ਦਾ ਅਹਿਮ ਅੰਗ ਹੈ, ਜਿਤਨਾ ਇਸਤ੍ਰੀ ਲਈ ਪਤੀ-ਬ੍ਰਤਿ ਧਰਮ ਦਾ ਧਾਰਨਾ; ਅਥਵਾ ਪਤੀ ਨੂੰ ਪ੍ਰਮੇਸ਼ਵਰ ਕਰ ਕੇ ਮੰਨਣਾ ਆਗਦਾ। ਸਿੱਖ ਮੱਤ ਵਿਚ ਇਸ ਬਾਰੇ ਕਿਸੇ ਇਕ ਧਿਰ ਨਾਲ ਰੂ-ਰਿਆਇਤ ਜਾਂ ਕਾਣੀ-ਵੰਡ ਨਹੀਂ। ਭਾਈ ਨੰਦ ਲਾਲ ਜੀ ਦਾ ਇਹ ਕਥਨ ਗੁਰੂ ਤੇ ਸਿੱਖ ਅਤੇ ਆਦਰਸ਼ਕ ਦੰਪਤੀ ਦੀ ਆਪਸ ਵਿਚ ਦੀ ਪ੍ਰੇਮ-ਬਿੱਚ ਨੂੰ ਇਉਂ ਦਰਸਾਉਂਦਾ ਹੈ:

ਆਖੂਫਤਾਇ ਆਨੇਮ ਕਿ: ਆਖੂਫਤਾਇ ਮਾਸਤ।

ਮਾ ਬਾਹ ਨ ਦਾਨੇਮ, ਗਦਾ ਰਾ ਨ ਬਨਾਸੇਮ।

(ਗਜ਼ਲ ੫੮)

[ਭਾਵ—ਅਸੀਂ ਉਸ ਦੇ ਮਤਵਾਲੇ ਹਾਂ, ਜੋ ਸਾਡਾ ਮਤਵਾਲਾ ਹੈ। (ਗੁਰੂ ਤੇ ਸਿੱਖਾਂ ਦੀ ਮਜ਼ਲਸ ਵਿਚ) ਅਸੀਂ ਨਾ ਕਿਸੇ ਨੂੰ ਬਾਦਸ਼ਾਹ ਮਿਥਦੇ ਹਾਂ, ਨਾ ਮੰਗਤਾ, ਸਭ ਸਮਾਨ ਸਾਂਝੀਵਾਲ ਹਨ ਇਥੇ ਪ੍ਰੀਤ ਦੀ ਗੀਤ ਵਿੱਚ। ਪ੍ਰੀਤ ਦਾ ਗਿਸ਼ਤਾ ਇਕ-ਤਰਫ਼ਾ ਆਵਾਜ਼ਾਈ। (one way traffic) ਨਹੀਂ, ਇਹ ਦੁਵਲੀਓਂ ਇਕ-ਸਮਾਨ ਪ੍ਰੀਤ-ਬਿੱਚ ਹੈ।]

ਅਨੰਦ-ਕਾਰਜ ਹੋ ਜਾਣ ਉਪਰੰਤ ਗੁਰਮਤਿ ਦੀ ਬੋਲੀ ਵਿਚ ਲੜਕੇ ਨੂੰ 'ਕੰਤ' ਅਤੇ ਲੜਕੀ ਨੂੰ 'ਸੋਹਾਗਣ' ਦੀ ਸਤਿਕਾਰਤ ਪਦਵੀ ਤੇ ਉਪਾਧੀ ਦਿੱਤੀ ਜਾਂਦੀ ਹੈ। 'ਕੰਤ' ਅਤੇ 'ਸੋਹਾਗਣ' ਦੀ ਅਤਿ ਉੱਤਮ ਤੇ ਭਾਵ-ਪੂਰਤ ਪਰਿਭਾਸ਼ਾ ਗੁਰਬਾਣੀ ਵਿਚ ਬਾਂ-ਪਰ-ਬਾਂ ਦਿੱਤੀ ਗਈ ਹੈ। ਵੇਨਗੀ ਵਜੋਂ ਕੁਝ ਤੁਕਾਂ ਪ੍ਰਸ਼ਨੋਤਰ ਰੂਪ ਵਿਚ ਅੰਕਿਤ ਹਨ:

(ਉ) ਪ੍ਰਸ਼ਨ : ਹਉ ਜਾਇ ਪੁਛਾ ਸੋਹਾਗਾ ਸੁਹਾਗਾਣ,

ਤੁਸੀਂ ਕਿਉਂ ਪਿਰੁ ਪਾਇਆਚਾ ਪ੍ਰਭੂ ਮੇਰਾ ?

ਉੱਤਰ : ਮੈਂ ਉਪਰਿ ਨਦਰਿ ਕਰੀ ਪਿਰਿ ਸਾਚੇ,

ਮੈਂ ਛੋਡਿਆਚਾ ਮੇਰਾ ਤੇਰਾ ॥

(ਵਡਹੌਸੁ ਮ: ੪, ਪੰਨਾ ੫੬੧)

(ਅ) ਪ੍ਰਸ਼ਨ : ਜਾਇ ਪੁਛਹੁ ਸੋਹਾਗਾਣੀ, ਵਾਹੈ ਕਿਨੀ ਬਾਤੀ ਸਹੁ ਪਾਈਐ ?

ਉੱਤਰ : ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ, ਹਿਕਮਤਿ ਹੁਕਮੁ ਚੁਕਾਈਐ ॥

(ਤਿਲੰਗ ਮ: ੧, ਪੰਨਾ ੨੨੨)

(ਇ) ਪ੍ਰਸ਼ਨ : ਨਾਨਕ, ਸੋਹਾਗਾਣ ਕਾ ਕਿਆ ਚਿਹਨੁ ਹੈ ?

ਉੱਤਰ : ਅੰਦਰਿ ਸਚੁ, ਮੁਖੁ ਉਜਲਾ, ਖਸਮੈ ਮਾਹਿ ਸਮਾਇ ॥੧॥

(ਸੂਹੀ ਵਾਰ, ਮ: ੩, ਪੰਨਾ ੨੯੫)

1. ਮੁੱਖਤ ਕਾ ਤਬ ਮਜ਼ਾ ਹੈ, ਵਹ ਭੀ ਹੋ ਬੇਕਰਾਰ।

ਦੋਨੋਂ ਤਰਫ਼ ਹੋ ਆਗ, ਬਾਬਰ ਲਗੀ ਗੂੰਦੀ।

ਪਤੀ-ਬ੍ਰਤਿ ਧਰਮ ਨਿਭਾਉਣ ਹਿਤ ਸ੍ਰੀ ਗੁਰੂ ਹਰਿਗੋਬਿੰਦ ਜੀ ਨੇ ਆਪਣੀ ਸਪੱਤਰੀ, ਬੀਬੀ ਵੀਰੋ ਨੂੰ ਜੋ ਉਪਦੇਸ਼ ਦਿੱਤਾ ਸੀ, ਉਹ ਵੀ ਇਸ ਪ੍ਰਕਾਰ ਵਿਚ ਵਰਣਨ ਯੋਗ ਹੈ :

ਮੁਨ ਬੀਬੀ ! ਮੈਂ ਤੁਝੇ ਸੁਨਾਉਂ । ਪਤਿ ਕੀ ਮਹਿਮਾ ਕਹਿ ਤਕ ਗਾਉਂ ?
 'ਪਤਿ ਸੇਵਕ ਕੀ ਸੇਵਾ ਸਫਲੀ । ਪਤਿ ਬਿਨ ਅੰਤ ਕਰੈ ਸਭ ਨਿਫਲੀ ।
 'ਗੁਰੂ ਜਨ ਕੀ ਇੱਛਤ ਬਹੁ ਕਰਨੀ । ਸਾਸ ਸੇਵ ਰਿਦ ਮਾਹਿ ਸੁ ਧਰਨੀ ।
 ਸੁਨ, ਪੜ੍ਹੀ ! ਪਾਨ ਤੇ ਪਿਆਰੀ । ਜਿਸ ਤੇ ਬੈਸ ਬਿਤੇ ਸੁਖ ਕਾਰੀ ।....
 'ਕੁਲ ਕੀ ਬਾਤ ਚਿਤ ਮੇ ਧਰਨੀ । ਥੋਟਾ ਸੰਗਤਿ ਨਹੀਂ ਸੁ ਕਰਨੀ ।
 ਪ੍ਰਤ ਉਠ ਕਰ ਮੱਜਨ ਕਰੀਯੋ । ਗੁਰਬਾਨੀ ਕੇ ਮੁਖ ਤੇ ਰੰਗੀਯੋ ।
 'ਪੁਨਾ ਅੰਤ ਵਿਵਹਾਰ ਤੇ ਹੋਈ । ਭਲੇ ਸੰਭਾਲਹੁ ਨੀਕੇ ਸੋਈ ।

(ਗੁਰਗਿਲਾਸ ਪਾਤਸ਼ਾਹੀ ੬, ਅਧਿ: ੧੧)

ਹਰੇਕ ਪਤਨੀ ਦੀ ਤੀਬਰ ਇੱਛਾ ਹੁੰਦੀ ਹੈ ਕਿ ਪਤੀ ਉਸ ਦੇ ਅਨੁਕੂਲ ਚਲੇ, ਉਸ ਦੇ ਵੱਸ ਵਿਚ ਵਰਤੇ ਤੇ ਵਡਾਦਾਰ ਹੋਵੇ । ਇਸ ਮੰਤਵ ਦੀ ਪੂਰਤੀ ਲਈ ਉਹ ਕਈ ਤਰ੍ਹਾਂ ਦੇ ਮੰਤਰ ਰੱਟਦੀ, ਜੰਤਰ-ਤੰਤਰ ਤੇ ਟੁੱਟੇ ਕਰਦੀ ਅਤੇ ਪਖੰਡੀਆਂ ਤੇ ਅੱਖਾਰ ਲੋਕਾਂ ਦੇ ਢਹੇ ਚੜ੍ਹ ਕੇ ਆਪਣਾ ਝੁੱਗਾ ਲੁਟਾਂਦੀ ਹੈ । ਗੁਰਮਤਿ ਵਿਚ ਅਜਿਹਾ ਫੋਕਟ ਤੇ ਥੋਟਾ ਵਿਹਾਰ ਵਿਵਰਜਤ ਹੈ । ਕੰਤ ਨੂੰ ਸਹੀ ਅਰਥਾਂ ਵਿਚ ਵੱਸ ਕਰਨ ਲਈ ਗੁਰਬਾਣੀ ਇਨ੍ਹਾਂ ਗੁਣਾਂ ਦੇ ਧਾਰਨੀ ਹੋਣ ਦੀ ਤਾਕੀਦ ਕਰਦੀ ਹੈ :

ਨਿਵਣੁ ਸੁ ਅਖਰੁ, ਖਵਣੁ ਗੁਣੁ, ਜਿਹਬਾ ਮਣੀਆ ਮੰਤ੍ਰੁ ॥
 ਏ ਤੈ ਭੈਣੇ ਵੇਸ ਕਰਿ, ਤਾਂ ਵਸਿ ਆਵੀ ਕੰਤ੍ਰੁ ॥੧੨੭॥

(ਸਲੋਕ ਫਗੀਦ, ਪੰਨਾ ੧੩੮)

[ਭਾਵ—ਹੋ ਭੈਣ, ਪਤੀ ਨੂੰ ਵੱਸ ਕਰਨ ਲਈ ਤੂੰ ਨਿਮਰਤਾ, ਖਿਮਾ ਤੇ ਜੀਭਾ ਦੀ ਮਿਠਾਸ ਦੇ ਗੁਣਾਂ ਦਾ ਲਿਬਾਸ ਧਾਰਨ ਕਰ ।]

ਪ੍ਰਾਚੀਨ ਭਾਰਤੀ ਇਤਿਹਾਸ ਵਿਚ ਅਨਸੂਆ, ਸੀਤਾ ਅਤੇ ਸਤੀ ਸਾਹਿਵੱਤਰੀ ਆਦਿ ਦੇਵੀਆਂ ਵਲੋਂ ਨਿਭਾਇਆ ਪਤੀ-ਬ੍ਰਤਿ ਧਰਮ ਅਜੋਕੇ ਜੁਗ ਦੀਆਂ ਇਸਤ੍ਰੀਆਂ ਲਈ ਚਾਨਣ-ਮੁਨਾਰੇ ਦਾ ਕੰਮ ਦਿੰਦਾ ਹੈ । ਹਨੂੰਮਾਨ ਨਾਟਕ ਵਿਚ ਸੀਤਾ ਦੀ ਪਤੀ-ਭਗਤੀ ਬਾਰੇ ਹਨੂੰਮਾਨ ਵਲੋਂ ਸ੍ਰੀ ਰਾਮ ਚੰਦਰ ਜੀ ਨੂੰ ਦਿੱਤਾ ਉੱਤਰ, ਸਮੂਹ ਇਸਤ੍ਰੀ ਜਾਤੀ ਦਾ ਸਿਰ, ਮਾਣ ਤੇ ਗੋਰਵਤਾ ਨਾਲ, ਉੱਚਾ ਕਰਨ ਵਾਲਾ ਹੈ । ਸ੍ਰੀ ਰਾਮ ਚੰਦਰ ਜੀ ਦਾ ਭੇਜਿਆ ਹਨੂੰਮਾਨ, ਸੀਤਾ ਜੀ ਨੂੰ ਰਾਵਣ ਦੇ ਅਸ਼ੋਕ ਬਾਗ ਵਿਚ ਮਿਲਦਾ ਅਤੇ ਵਾਪਸ ਪਰਤ ਕੇ ਸ੍ਰੀ ਰਾਮ ਚੰਦਰ ਜੀ ਦੀਆਂ ਪੁੱਛਾਂ ਦਾ ਉੱਤਰ ਇਸ ਪ੍ਰਕਾਰ ਦਿੰਦਾ ਹੈ :

1. ਪਤੀ-ਸੇਵਕ-ਇਸਤ੍ਰੀ ਦੀ ਗੁਰਸੇਵਾ ਆਦਿਕ ਸਫਲ ਹੁੰਦੀ ਹੈ।
2. ਸੌਂਸ ਸਹੁਰੇ ਆਦਿਕ ਵੱਡਿਆਂ ਦੀ।
3. ਗੁਰੂ ਕੁਲ ਦੀ ਮਰਜਾਦਾ।
4. ਉਚਰਨ ਕਾਚਿ।
5. ਗੁਰਬਾਣੀ ਦਾ ਨਿਤਨੇਮ ਨਿਭਾਉਣ ਉਪਰੰਤ।
6. ਖਿਮਾ ਕਰਨ ਦਾ ਗੁਣ।

ਪ੍ਰਸ਼ਨ : ਅਹਿ ਹਨ੍ਤੁ ! ਕਹਿ ਸ੍ਰੀ ਰਘੁਬਰ,
 ਕਵੂ ਸੁਧ ਹੈ ਸੀਆ ਕੀ ਛਿਤ ਮਾਹੀਂ ?
 ਉੱਤਰ : ਹੈ ਪ੍ਰਭ ਲੰਕ, ਕਲੰਕ ਬਿਨਾ,
 ਬਸੈ ਤਹਿ ਰਾਵਨ ਬਾਗ ਕੀ ਛਾਈਂ।
 ਪ੍ਰਸ਼ਨ : ਜੀਵਤ ਹੈ ?
 ਉੱਤਰ : ਕਹਿਥੋਂ ਕੋ ਨਾਥ,
 ਪ੍ਰਸ਼ਨ : ਕਿਉਂ ਨ ਮਗੀ ਹਮ ਤੇ ਬਿਛਰਾਈ ?
 ਉੱਤਰ : ਪ੍ਰਾਨ ਬਸੈਂ ਪਦ ਪੰਕਜ ਮੈਂ,
 ਯੌਮ ਆਵਤ ਹੈ, ਪਰ ਪਾਵਤ ਨਾਹੀਂ।

ਕਿਤਨਾ ਸੁੰਦਰ ਬਿਆਨ ਹੈ : ਸੀਤਾ ਦੇ ਪ੍ਰਾਨ ਸ੍ਰੀ ਰਾਮ ਚੰਦਰ ਜੀ ਦੇ ਚਰਨ-ਕੰਵਲਾਂ
 ਵਿਚ ਵਸਦੇ ਹਨ ਅਤੇ ਇਥੋਂ ਯਮ ਜਾਨ ਕੱਢਣ ਲਈ ਆ ਨਹੀਂ ਸਕਦਾ। ਇਸ ਲਈ ਉਹ
 ਵਿਛੋੜੇ ਵਿਚ ਬਿਹਬਲ ਰਹਿੰਦੀ ਹੈ, ਅਤੇ ਮਰਨਾ ਚਾਹੁੰਦੀ ਹੋਈ ਵੀ ਮਰ ਨਹੀਂ ਸਕਦੀ।

ਐਸੇ ਪਤੀ-ਬੁਡਾ ਧਰਮ ਉਤੇ ਹਰ ਭਾਰਤੀ ਨੂੰ ਹੀ ਨਹੀਂ, ਸਗੋਂ ਸਾਰੀ ਮਨੁੱਖਤਾ ਨੂੰ
 ਹੀ ਬਜਾ ਤੌਰ ਉਤੇ ਨਾਜ਼ ਹੋਣਾ ਚਾਹੀਦਾ ਹੈ।

ਇਸੇ ਤਰ੍ਹਾਂ ਗੁਰਦੇਵ ਜਦ ਕੰਤ ਦਾ ਧਰਮ ਵਖਾਣਦੇ ਹਨ ਤਾਂ ਸਭ ਤੋਂ ਵਧ ਜ਼ੋਰ ਏਸ
 ਗੱਲ ਉਤੇ ਦਿੰਦੇ ਹਨ ਕਿ ਸੰਸਾਰ ਦੀ ਮਹਿਕਦੀ ਫੁਲਵਾੜੀ ਵਿਚੋਂ, ਮਰਯਾਦਾ ਪੂਰਬਕ, ਮਨੁੱਖ
 ਨੂੰ ਇਕ ਫੁੱਲ ਉਤੇ ਉੰਗਲ ਰੱਖਣ ਦੀ ਖੁਲ੍ਹੀ ਹੈ; ਪਰੰਤੂ, ਨਾਲ ਹੀ, ਦੁਨੀ-ਸੁਹਾਵੇ-ਬਾਗ ਦੇ
 ਪ੍ਰਭੂ-ਮਾਲੀ ਦੀ ਕਰੜੀ ਸ਼ਰਤ ਹੈ ਕਿ ਇਸ ਗੁਲਜ਼ਾਰ ਵਿਚੋਂ ਮਨ-ਪਸੰਦ ਦਾ ਫੁੱਲ ਅਪਣਾਅ
 ਕੇ, ਜੇ ਦੂਜੇ ਵਲ ਝਾਕੇਂਗਾ ਤਾਂ ਮਹਿਰਮ ਤੋਂ ਮੁਜਰਮ ਗਰਦਾਨਿਆ ਜਾਵੇਂਗਾ, ਅਤੇ ਕੰਤ
 ਦੀ ਆਦਰ-ਯੋਗ ਪਦਵੀ ਖੁਹਾ ਬੈਠੇਂਗਾ। ਉਵੇਂ ਹੀ, ਜਿਵੇਂ ਆਦਮ ਤਮਾ ਵਿਚ ਆ ਕੇ ਬਹਿਸ਼ਤ
 ਖੁਹਾ ਬੈਠਾ ਸੀ !।

ਪੰਜਵੇਂ ਸਤਿਗੁਰੂ ਜੀ ਦਾ ਫੁਰਮਾਨ ਹੈ :

ਕਿਆ ਗਾਲਾਇਓ ਭੂਛ ? ਪਰ ਵੈਲਿ ਨ ਜੋਰੇ ਕੰਤ ਤੂ ॥

ਨਾਨਕ, ਫੁਲਾ ਸੰਦੀ ਵਾੜਿ, ਖਿੜਿਆ ਹਭ ਸੰਸਾਰੁ ਜਿਉ ॥੩॥ (੮)

(M: ੫, ਵਾਰ ਮਾਤ੍ਰ, ਪੰਨਾ ੧੦੫)

[ਭਾਵ—ਹੋ ਮੂਰਖ (ਭੂਛ) ! ਤੂ ਕੀ ਦੁਰਾਚਾਰ ਦੀਆਂ ਗੱਲਾਂ ਕਰਦਾ ਹੈਂ ? ਜੇ ਪਰਾਈ
 ਇਸਤ੍ਰੀ ਵਲ ਮੰਦੀ ਨਜ਼ਰ ਨਾ ਕਰੋ, ਤਦ ਹੀ ਤੂ ਕੰਤ (ਪਤੀ) ਹੈਂ, ਨਹੀਂ ਤਾਂ ਤੇਰੀ ਗਿਣਤੀ
 ਵਿਭਚਾਰੀਆਂ ਵਿਚ ਹੋਵੇਗੀ ।]

1. ਬਰਾਏ ਗਿਰਦਾਇ ਨਾਂ, ਗਿਰਦ ਹਰ ਦੂਨਾ ਚਿ ਮੇ ਗਰਦੀ ?

ਤਮਾਅ ਦੀਦੀ, ਕਿ ਆਦਮ ਰਾ, ਅਸੀਂ ਰਿਦਾਨਾ ਮੇਂ ਸਾਜ਼ਦ।

(ਭਾਈ ਨੰਦ ਲਾਲ)

[ਭਾਵ—ਰੋਟੀ (ਨਾਨ) ਦੇ ਇਕ ਟੁਕੜੇ ਲਈ ਹਰ ਕਮੀਨੇ ਪਿਛੇ ਕਿਉਂ ਭਟਕਦਾ ਫਿਰਦਾ ਹੈਂ ? ਤੂ
 ਵੇਖਿਆ ਹੈ ਕਿ ਤ੍ਰਿਸ਼ਨਾ ਨੇ ਕਿਵੇਂ ਆਦਮ ਨੂੰ ਵਿਵਰਜਤ ਫਲ ਦਾ ਗੁਲਾਮ ਬਣਾ ਕੇ ਬਹਿਸ਼ਤੋਂ ਕਢਵਾ
 ਦਿਤਾ ਸੀ ।]

ਸਿੱਖੀ ਵਿਚ ਇਸਤ੍ਰੀ-ਬ੍ਰਤਿ ਧਰਮ ਅਥਵਾ ਸੱਚੇ ਆਚਾਰ ਨੂੰ ਧਰਮ ਦਾ ਇਤਨਾ ਅਹਿਮ ਅੰਗ ਮੰਨਿਆ ਗਿਆ ਹੈ ਕਿ ਪਰ-ਇਸਤ੍ਰੀ-ਗਾਮੀ ਨੂੰ ਸਿੱਖੀ ਤੋਂ ਹੀ ਪਤਿਤ ਕਰਾਰ ਦਿੱਤਾ ਗਿਆ ਹੈ। ਸ੍ਰੀ ਦਸਮ ਗ੍ਰੰਥ ਵਿਚ, ਇਸ ਸੰਬੰਧ ਵਿਚ ਅੰਕਿਤ ਇਹ ਬਚਨ, ਖਾਸ ਧਿਆਨ ਦੇਣ ਯੋਗ ਹਨ :

ਮੁੱਖ ਜਥ ਤੇ ਹਮ ਧਰੀ, ਬਚਨ ਗੁਰ ਦਏ ਹਮਾਰੇ।
ਪੂਤ, ਇਹੋ ਪ੍ਰਨ ਤੋਹਿ, ਪ੍ਰਾਨ ਜਥ ਲਗ ਘਟਿ ਬਚੇ।
ਨਿਜ-ਨਾਰੀ ਕੇ ਸੰਗ ਨੇਹੁ ਤੁਮ ਨਿਤ ਬਚੈਯਹੁ।
ਪਰ-ਨਾਰੀ ਕੀ ਸੇਜ, ਭੂਲ ਸੁਪਨੇ ਹੁੰ ਨ ਜੈਯਹੁ।

ਏਸੇ ਤਰ੍ਹਾਂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਪਰਾਈ ਇਸਤ੍ਰੀ ਦੇ ਸੰਗ ਨੂੰ ਜ਼ਹਿਰੀਲੇ ਸੱਪ ਨਾਲ ਉਪਮਾ ਦਿਤੀ ਹੈ :

ਜੈਸਾ ਸੰਗੁ ਬਿਸੀਅਰ ਸਿਉ ਹੈ ਰੇ, ਤੈਸੇ ਹੀ ਇਹੁ ਪਰ ਗਿਰੁ ॥੨॥

(ਅਸਾ ਮ: ੫, ਪੰਨਾ ੪੦੩)

ਭਾਈ ਗੁਰਦਾਸ ਜੀ, ਕੰਤ ਨੂੰ, ਇਸਤ੍ਰੀ-ਬ੍ਰਤਿ ਧਰਮ ਦਾ ਧਾਰਨੀ ਹੋਣ ਲਈ ਇਉਂ ਪ੍ਰੇਰਨਾ ਦਿੰਦੇ ਹਨ :

(ੳ) ਏਕਾ ਨਾਰੀ ਜਤੀ ਹੋਇ, ਪਰ ਨਾਰੀ ਧੀ ਭੈਣ ਵਖਾਣੈ ॥ (ਭਾ: ਗੁ: ਵਾਰ ੬-੮)

(ਅ) ਹਉ ਤਿਸ ਘੱਲ ਘੁਮਾਇਆ, ਪਰ-ਨਾਰੀ ਦੇ ਨੇੜ ਨ ਜਾਵੈ ॥ (ਭਾ: ਗੁ: ਵਾਰ ੧੨-੪)

(ੳ) ਦੇਖ ਪਰਾਈਅਂ ਚੰਗੀਆਂ, ਮਾਵਾਂ ਧੀਆਂ ਭੈਣਾਂ ਜਾਣੈ ॥ (ਭਾ: ਗੁ: ਵਾਰ ੨੮-੧੧)

ਏਸੇ ਪ੍ਰਕਰਣ ਵਿਚ ਭਾਈ ਨੰਦ ਲਾਲ ਜੀ ਦੀ ਤਾਕੀਦ ਹੈ :

ਪਰ ਬੇਟੀ ਕੋ ਬੇਟੀ ਜਾਨੋ। ਪਰ ਇਸਤ੍ਰੀ ਕੋ ਮਾਤ ਬਖਾਨੋ।

ਆਪਨੀ ਇਸਤ੍ਰੀ ਸੌਂ ਰਤ (ਪ੍ਰੇਮ) ਹੋਈ। ਰਹਤਵਾਨ ਗੁਰ ਕਾ ਸਿਖ ਸੋਈ।

(ਗਿਤਨਾਮਾ, ਪ੍ਰਸਨ-ਉੱਤਰ)

ਲਾਵਾਂ

ਅਨੰਦ-ਵਿਵਾਹ ਸਮੇਂ ਜਦ ਲਾਵਾਂ ਦਾ ਪਾਠ ਹੁੰਦਾ ਹੈ ਤਾਂ ਹਰ ਲਾਂਵ ਦੇ ਪਾਠ ਉਪਰੰਤ ਜੋੜਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੁਆਲੇ ਇਸ ਤਰ੍ਹਾਂ ਫੇਰਾ (ਲਾਂਵ) ਲੈਂਦਾ ਹੈ ਕਿ ਆਦਰ-ਸਤਿਕਾਰ ਵਜੋਂ ਉਨ੍ਹਾਂ ਦਾ ਸੱਜਾ ਪਾਸਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਲ ਰਹੇ। ਦੰਪਤੀ ਦੇ ਸਫਲ ਤੇ ਸੁਖੀ ਜੀਵਨ ਲਈ ਲਾਵਾਂ ਵਿਚ ਦਿੱਤਾ ਉਪਦੇਸ਼ ਅਤਿ ਅਹਿਮ ਹੈ। ਵਾਸਤਵ ਵਿਚ ਏਥੇ ਦੂਹਰੀ ਸਿਖਿਆ ਦਿੱਤੀ ਗਈ ਹੈ :

ਇਕ ਇਹ ਕਿ ਜਗਿਆਸੂ-ਰੂਪ ਇਸਤ੍ਰੀ ਨੇ ਪ੍ਰਭੂ ਪਰਮਾਤਮਾ ਨੂੰ ਲਾਵਾਂ ਵਿਚ ਦੱਸੇ

1. “ਗੁਰੂ ਸਾਹਿਬ ਨੇ ਜੀਵਨ ਦਾ ਆਦਰਸ਼ ਵਾਹਿਗੁਰੂ-ਪਤੀ ਨਾਲ ਜੀਵ-ਇਸਤ੍ਰੀ ਦਾ ਮੇਲ ਮੰਨਿਆ ਹੈ। ਇਸ ਮੇਲ ਨੂੰ ਮੁਕੰਮਲ ਕਰਨ ਲਈ ਜੀਵਨ ਵਿਚ ਕੀਤੀ ਤਿਆਰੀ ਨੂੰ ਲਾਵਾਂ ਦੇ ਰਾਹੀਂ ਵਰਣ ਕੀਤਾ ॥”

ਗਏ ਗੁਣ ਗ੍ਰਹਿਣ ਕਰ ਕੇ ਮਿਲਣਾ ਹੈ; ਦੂਜੇ ਇੱਕ ਜੋਤਿ ਹੋਣ ਦਾ ਤਜਰਬਾ ਕੰਠ ਤੇ ਸੋਹਾਗਣ ਨੇ ਪਹਿਲਾਂ ਆਪੇ ਵਿਚਦੀ ਗ੍ਰਹਿਸਥੀ ਜੀਵਨ ਵਿਚ ਕਰਨਾ ਹੈ ਅਤੇ ਫੇਰ ਦੋਹਾਂ ਨੇ ਹੀ ਪ੍ਰਭੂ-ਮਿਲਾਪ ਅਥਵਾ ਰੱਬੀ ਜੋਤਿ ਨਾਲ ਇਕ-ਸੁਰਤਾ ਪੈਦਾ ਕਰਨ ਵਾਲੀ ਮੰਜ਼ਲ ਵਲ ਵਧਣਾ ਹੈ।

ਸ੍ਰੀ ਗੁਰੂ ਰਾਮਦਾਸ ਜੀ ਦੀਆਂ ਉਚਾਰਨ ਕੀਤੀਆਂ ਇਹ ਲਾਂਵਾਂ ਸੂਹੀ ਰਾਗ ਵਿਚ ਸ੍ਰੀ ਗੁਰੂ ਰੰਬੇ ਸਾਹਿਬ ਦੇ ੧੧੩ ਪੰਨੇ ਉਤੇ ਸਜ਼ੇਬਤ ਹਨ। ਇਨ੍ਹਾਂ ਦਾ ਸੰਪੈਖ ਜਿਹਾ ਭਾਵ ਕੁਝ ਇਵੇਂ ਸਮਝਿਆ ਜਾ ਸਕਦਾ ਹੈ:

ਪਹਿਲੀ ਲਾਂਵ

- (ੳ) ਸਿਖ ਨੇ ਪ੍ਰਵਿਰਤੀ ਮਾਰਗ ਧਾਰਨ ਕਰਨਾ ਹੈ ਅਤੇ ਗੁਰੂ ਬਾਣੀ ਨੂੰ ਹੀ ਬਹੁਮਾ ਦਾ ਵੇਦ (ਗਿਆਨ) ਸਮਝਣਾ ਹੈ; (ਨੋਟ—‘ਵੇਦ’ ਦਾ ਦੌਦਾ ਅੰਕੜ-ਅੰਤ ਹੋਣ ਕਰਕੇ ‘ਵੇਦ’ ਇਕ-ਵਚਨ ਹੈ ਤੇ ਇਸ ਦਾ ਅਰਥ ਚਾਰ ਵੇਦ ਨਹੀਂ ਹੈ ਸਕਦਾ।)
- (ਅ) ਧਰਮ ਅਥਵਾ ਨਾਮ ਨੂੰ ਦਿੜ੍ਹ ਕਰ ਕੇ ਪਾਪਾਂ ਦਾ ਤਿਆਗ ਕਰਨਾ ਹੈ।
- (ੳ) ਇਹ ਗੁਣ ਪੂਰੇ ਗੁਰੂ ਦੇ ਲੜ ਲਗਣ ਨਾਲ ਹੀ ਅੰਦਰ ਵਸਦੇ ਹਨ, ਫੇਰ, ਹਗੀ ਪ੍ਰਭੂ ਮਿੱਠਾ ਲਗਦਾ ਹੈ।

ਦੂਜੀ ਲਾਂਵ

ਜਿਵੇਂ ਨਿਰਭਉ ਪ੍ਰਭੂ ਦਾ ਨਿਰਮਲ ਭਉ ਅੰਦਰ ਵੱਸਣ ਨਾਲ ਜਗਿਆਸੂ ਦੀ ਹਉਮੈ ਦੀ ਮੈਲ ਧੁੱਪਣੀ ਹੈ, ਏਵੇਂ ਹੀ ਇਸਤ੍ਰੀ ਨੇ ਪਤੀ ਦਾ ਸਤਿਕਾਰ ਅਤੇ ਅਦਬ ਕਰਨਾ ਤੇ ਹਉਮੈ ਦੂਰ ਕਰ ਕੇ ਉਸ ਨਾਲ ਆਤਮਕ ਸਾਂਝ ਪੈਦਾ ਕਰਨੀ ਹੈ। ‘ਅਦਬ ਨੂੰ ਪਿਆਰ ਦੀ ਪਹਿਲੀ ਸਜਾਵਟ ਤੇ ਵਸੀਲਾ ਮੰਨਿਆ ਗਿਆ ਹੈ। ਵਾਹਿਗੁਰੂ ਨੂੰ ਹਰ ਥਾਂ ਰਵਿਆ ਤੇ ਭਰਪੂਰ ਵੇਖਣਾ ਹੈ।

“ਗਿਆ ਹੈ। ਪ੍ਰਵਿਰਤੀ ਤੋਂ ਸ਼ੁਰੂ ਕਰ ਕੇ ਯਤਨਾਂ ਨਾਲ ਪੜ ਅਬਿਨਾਸੀ ਦੀ ਪ੍ਰਾਪਤੀ ਉਤੇ ਖਤਮ ਕਰਦੇ ਹਨ। ਇਹ ਸ਼ਬਦ ਸਿੱਖਾਂ ਵਿਚ ਵਿਵਾਹ ਦੀ ਗੀਤੀ ਵਿੱਚ ਫੇਰੇ ਲੈਣ ਸਮੇਂ ਪੜ੍ਹਾ ਜਾਂਦਾ ਹੈ। ਇਸ ਦੇ ਦੂਹਰੇ ਅਰਥ ਹਨ : ਇਕ ਪਾਸੇ ਇਸਤ੍ਰੀ ਪੁਰਸ਼ ਦੇ ਵਿਵਾਹ ਵਾਲੀ ਜਿੰਦਗੀ ਦਾ ਆਦਰਸ਼ ਹੈ, ਦੂਜੇ ਪਾਸੇ ਜੀਵਨ ਦਾ ਪਲਮਾਤਮਾ ਨਾਲ ਆਤਮਕ ਮੌਲ ਹੈ। ਇਸਤ੍ਰੀ ਪੁਰਸ਼ ਦੀ ਵਿਆਹੁਤ ਜਿੰਦਗੀ ਹਗੀ ਤੇ ਆਤਮਾ ਦੇ ਮੈਲ ਦੇ ਨ੍ਯੂਨੇ ਉਤੇ ਢਲਦੀ ਹੈ। ਜਿਵੇਂ ਪਰਮਾਰਥ ਵਿਚ ਪਹਿਲਾਂ ਨਿਵਿਰਤੀ ਛੱਡ ਕੇ ਪ੍ਰਵਿਰਤੀ ਸਿਖਾਈ ਜਾਂਦੀ ਹੈ ਤਿਵੇਂ ਦੁਪਤੀ ਦਾ ਵਿਵਾਹ, ਗੁਹਸਤ ਵਿਚ ਪ੍ਰਵੇਸ਼ ਹੋਣ ਦੀ ਪਹਿਲੀ ਪੌੜੀ ਹੈ। ਜਿਵੇਂ ਪਰਮਾਰਥ ਵਿਚ ਪਹਿਲਾਂ ਛਰ, ਫਿਰ ਪ੍ਰੇਮ, ਫਿਰ ਵੈਰਾਗ ਤੇ ਅੰਤ ਸਹਿਜ ਅਵਸਥਾ ਦੀ ਪ੍ਰਾਪਤੀ ਦਸਦੇ ਹਨ, ਤਿਵੇਂ ਇਸਤ੍ਰੀ ਭਰਤਾ ਦੀ ਜਿੰਦਗੀ ਲਈ ਨਿਰਮਲ ਭਉ, ਪ੍ਰੇਮ, ਵੈਰਾਗ ਅਤੇ ਸਹਿਜ ਦਾ ਆਦਰਸ਼ ਦੱਸਿਆ ਗਿਆ ਹੈ।” (ਸ਼ਬਦਾਰਬ)

1. (ੳ) ਨਾਨਕ ਜਿਨ੍ਹ ਮਨਿ ਭਉ (ਨਿਰਮਲੁ ਭਉ, ਅਦਬ)

ਤਿਨ੍ਹ ਮਨਿ ਭਾਉ (ਪ੍ਰੇਮ) ॥੩॥ (੫) (ਆਸਾ ਕੀ ਵਾਰ, ਪੰਨਾ ੪੬੪)

- (ੳ) ਅਦਬ ਪਹਿਲਾ ਕਰੋਨਾ ਹੈ, ਮੁਹੱਬਤ ਕੇ ਕਰੋਨੇ ਕਾ।

(ਇਕਬਾਲ)

- (ੳ) ਰਹ ਰਸਾਨੇ ਰਾਹਿ ਹੱਕ ਅਮਦ ਅਦਬ।

ਹਮ ਬਾਲ ਯਾਦਿ ਭੁਦਾ ਓ ਹਮ ਬਾਲ ਸਥ।

(ਭਾ: ਨੰਦ ਲਾਲ ਜੀ)

[ਭਾਵ—ਵਾਹਿਗੁਰੂ ਦੇ ਰਾਹ ਵਿੱਚ, ਉਸ ਦੀ ਹਜ਼ੂਰੀ ਵਿਚ ਲੈ ਜਾਣ ਲਈ, ਇਕੋ ਇੱਕ ਦਾਤ-ਅਦਬ, (ਸਤਿਕਾਰ, ਨਿਰਮਲੁ ਭਉ) ਅਗੋਂ ਉਤੇਗੀ ਹੈ। ਪਰੰਤੂ, ਸਰਤ ਇਹ ਹੈ ਕਿ ਅਦਬ ਬੁੱਲ੍ਹਾਂ ਉਤੇ ਵੀ ਹੋਵੇ ਅਤੇ ਪੁਰ ਦਿਲ ਅੰਦਰ ਵੀ।]

ਤੀਜੀ ਲਾਂਵ

ਜਗਿਆਸੂ ਰੂਪ ਇਸਤ੍ਰੀ ਨੇ ਆਪਣੇ ਹਿਰਦੇ ਵਿਚ ਵੈਰਾਗ-ਭਰਪੂਰ ਚਾਉ ਵਸਾਉਣਾ ਹੈ। ਜਿਵੇਂ ਵਿਵਾਹ ਸਮੇਂ ਸੁਹਾਗਣ ਥੀਵਣ ਵਾਲੀ ਕੰਨਿਆ ਦੇ ਅੰਦਰ ਵੈਰਾਗ ਤੇ ਚਾਉ ਦੇ ਦੋਵੇਂ ਭਾਵ ਇਕੱਠੇ ਵੱਸ ਤੇ ਵਰਤ ਰਹੇ ਹੁੰਦੇ ਹਨ, ਇਵੇਂ ਹੀ ਗੁਰਸਿੱਖ ਨੇ ਮਾਇਆ ਵਿਚ ਤਾਂ ਵਿਚਰਨਾ ਹੈ; ਪਰੰਤੂ, ਗੁਰੂ-ਬਾਣੀ ਦੀ ਓਟ-ਆਸਰੇ ਇਸ ਤੋਂ ਕਮਲ ਵਾਂਗ ਅਲੋਪ ਰਹਿਣਾ ਤੇ ਵੈਰਾਗ-ਮਈ ਬਿਤੀ ਧਾਰਨੀ ਹੈ।

ਚੌਥੀ ਲਾਂਵ

ਜਗਿਆਸੂ-ਰੂਪ ਸੋਹਾਗਣ, ਉਪਰੋਕਤ ਤਿੰਨਾਂ ਲਾਵਾਂ ਵਿਚ ਦਰਸਾਏ ਗਣ ਅਪਣਾਅ ਕੇ ਹੀ ਪ੍ਰਭੂ-ਕੰਤ ਨੂੰ ਗੋਝਾ ਕੇ, ਸਹਿਜ-ਪਦ ਨੂੰ ਪਾਪਤ ਕਰੇਗੀ। ਇਹੀ ਉਸ ਦਾ ਮਨ-ਇੱਛਤ ਫਲ, ਜੀਵਨ-ਮਨੋਰਥ ਅਤੇ ਮੰਜ਼ਲ ਹੈ। ਇਹੀ ਸਿਖਿਆ ਸੁਹਾਗਣ ਨੇ ਕੰਤ ਨੂੰ ਗੋਝਾਉਣ ਲਈ ਧਾਰਨੀ ਹੈ।

ਗੁਰਮਤਿ-ਵਿਵਾਹ, ਧਰਮ, ਨੇਕੀ, ਜੱਤ-ਸੱਤ ਤੇ ਕੁਰਬਾਨੀ ਦੀ ਆਦਰਸ਼ਕ ਜੀਵਨ-ਜਾਚ ਦਾ ਜ਼ਾਮਨ ਹੈ। ਸਿੱਖੀ-ਮਾਰਗ, ਵਿਭਚਾਰੀਆਂ, ਵਿਕਾਰੀਆਂ, ਲੋਭੀਆਂ ਤੇ ਲੰਪਟਾਂ ਦਾ ਮਾਰਗ ਨਹੀਂ। ਇਹ ਤਾਂ ਸ੍ਰੀ ਗੁਰੂ ਰੋਬਿੰਦ ਸਿੰਘ ਜੀ ਦੇ ਸਾਦਿਕ ਆਸ਼ਕਾਂ ਅਤੇ ਕਾਮ, ਕ੍ਰਿਧ, ਲੋਭ, ਮੋਹ, ਅਹੰਕਾਰ-ਜੇਤੂ, ਸਾਈਂ ਦੇ ਪਹਿਲਵਾਨਾਂ ਦਾ ਪੰਥ ਹੈ। ਸਹਾਦਤ ਵਜੋਂ ਅਥਦਾਲੀ ਨਾਲ ਆਏ ਵਿਦਵਾਨ ਬਲੋਚ, ਇਤਿਹਾਸਕਾਰ ਕਾਜ਼ੀ ਨੂਰ ਮੁਹੰਮਦ, ਦੇ ਲੰਮੇ ਚੌੜੇ ਬਿਆਨ ਵਿਚੋਂ ਇਹ ਇਕ ਸ਼ੇਅਰ ਹੀ ਸਿਖ ਦਾ ਸੱਚਾ-ਸੁੱਚਾ ਆਚਾਰ ਦਰਸਾਉਣ ਲਈ ਕਾਢੀ ਹੈ:

ਜਨਾਹਮ ਨ ਬਾਬਦ ਮਿਆਨੇ ਸਗਾਂ।

ਨ ਦੁਚਦੀ ਬਵਦ ਕਾਰੇ ਈਂ ਬਦਰਗਾਂ।

[ਭਾਵ—“ਇਨ੍ਹਾਂ ਕੁੱਤਿਆਂ (ਸਿੰਘਾਂ) ਦੇ ਟੋਲੇ ਅੰਦਰ ਕੋਈ ਵਿਭਚਾਰੀ ਨਹੀਂ ਹੁੰਦਾ ਅਤੇ ਨਾ ਹੀ ਇਹ, ਮਾੜੀ ਖਸਲਤ ਵਾਲੇ, ਚੋਰੀ ਕਰਨਾ ਜਾਣਦੇ ਹਨ।” ਵੇਖੋ, ਪਿਰਣਾ ਤੇ ਤੁਆੱਸਬ ਨਾਲ ਨੱਕ ਨੱਕ ਭਰੇ ਹੋਣ ਦੇ ਬਾਵਜੂਦ ਇਹ ਸਿੰਘਾਂ ਦੇ ਆਦਰਸ਼ਕ ਚਲਣ ਦੇ ਗੁਣ ਗਾਉਣੇ ਨਹੀਂ ਰਹਿ ਸਕਿਆ।]

ਮੁਕਦੀ ਗੱਲ : ਜਿਥੇ ਅਨਮੱਤਾਂ ਵਿਚ ਵਿਵਾਹ ਦਾ ਮੰਤਵ ਕੇਵਲ ਭੋਗ-ਬਿਲਾਸ, ਮੌਜ-ਮੇਲਾ, ਰੂਪਕ ਖਿੱਚ ਜਾਂ ਸੰਤਾਨ-ਉਤਪਤੀ ਮਿੱਖਿਆ ਗਿਆ ਹੈ, ਉਥੇ ਅਨੰਦ-ਵਿਵਾਹ, ਸਦੀਵੀ ਅਨੰਦ (Perpetual bliss) ਦਾ ਜ਼ਾਮਨ ਹੈ। ਇਸ ਦੀ ਅਧਾਰ-ਸ਼ਿਲਾ, ਵਚਨ-ਬਧ ਹੋ ਕੇ, ‘ਸੱਚੇ ਆਚਾਰ’ ਦੇ ਧਾਰਨੀ ਹੋਣਾ ਹੈ। ਸੱਚੇ ਸੁੱਚੇ ਆਚਾਰ ਤੇ ਸਵੱਡ ਵੀਚਾਰ ਤੋਂ ਹੀ ਇਤਿਬਾਰ, ਸਤਿਕਾਰ ਤੇ ਪਿਆਰ ਉਪਜੇਗਾ ਅਤੇ ਜਿਥੇ ‘ਨਿਰਮਲ ਪਿਆਰ’ ਹੈ ਉਥੇ ਰੱਬ ਆਪ ਵੱਸਦਾ ਹੈ।

ਸੱਚ, ਤੇ ਕੇਵਲ ਸੱਚ ਉਤੇ ਆਧਾਰਤ ਵੀਚਾਰ ਅਤੇ ਸਿਧਾਂਤ ਵਕਤੀ ਨਹੀਂ, ਅਥਦੀ ਹੁੰਦੇ ਹਨ। ਇਹੀ ਕਾਰਨ ਹੈ ਕਿ ਮਹਾਨ ਪੱਛਮੀ ਚਿੰਤਕਾਂ ਨੇ ਵੀ ਆਖਰ ਗੁਰਮਤਿ ਵਲੋਂ ਵਿਵਾਹ ਸੰਬੰਧੀ ਅਪਣਾਈ ਤੇ ਪ੍ਰਚਾਰੀ ਵਿਚਾਰਪਾਰਾ ਨੂੰ ਪ੍ਰਵਾਨ ਕੀਤਾ ਹੈ। ਆਪਣੇ ਇਸ

ਦਾਅਵੇ ਦੀ ਪੁਸ਼ਟੀ ਵਿਚ ਅਸੀਂ ਕੇਵਲ ਇਕ ਮਹਾਨ ਵਿਦਵਾਨ—ਡਾ: ਜੋਹਨਸਨ—ਦੀ ਗਵਾਹੀ ਪੇਸ਼ ਕਰਦੇ ਹਾਂ। ਆਪ ਲਿਖਦੇ ਹਨ—

"Marriage is the strictest tie of perpetual friendship and there can be no friendship without confidence, and there can be no confidence without integrity, and he must expect to be wretched who pays beauty, riches and politeness that regard which only virtue and piety can claim."

[ਭਾਵ—ਵਿਵਾਹ ਸਦੀਵੀ ਮਿੱਤਰਤਾ ਦੀ ਇਕ ਪੀਡੀ ਗੰਢ ਹੈ, ਪਰ ਇਤਥਾਰ ਤੋਂ ਬਿਨਾਂ ਮਿੱਤਰਤਾ ਨਹੀਂ ਨਿਭਦੀ, ਅਤੇ ਇਤਥਾਰ ਸੱਚੇ ਸੁੱਚੇ ਤੇ ਪਵਿੱਤਰ ਚਾਲ-ਚਲਣ ਤੋਂ ਬਿਨਾਂ ਪੈਦਾ ਨਹੀਂ ਹੁੰਦਾ। ਉਹ ਮਨੁੱਖ ਕਿਤਨਾ ਅਭਾਗਾਂ ਹੈ, ਜਿਹੜਾ ਸਰੀਰਕ ਸੰਦਰਤਾ (ਗੁਪਕ ਖਿੱਚ), ਧਨ ਤੇ ਹਲੀਮੀ ਨੂੰ ਉਹ ਅਸਥਾਨ (ਰੁਤਬਾ) ਅਤੇ ਆਦਰ ਦੇਂਦਾ ਹੈ, ਜਿਹੜਾ ਕੌਵਲ ਸਦਾਚਾਰ ਅਤੇ ਪਵਿੱਤਰਤਾ ਦਾ ਹੀ ਹੱਕ ਬਣਦਾ ਹੈ।]

ਵੇਖੋ! ਉਪਰੋਕਤ ਸੰਖੇਪ; ਪਰੰਤੂ, ਅਮੇਲਕ ਹਵਾਲਾ ਕਿਵੇਂ ਇਕ ਸਾਦਕ ਗੁਰਸਿੱਖ ਨੂੰ ਇਸ ਗੈਰਵਤਾ ਨਾਲ ਭਰ ਦੇਂਦਾ ਹੈ ਕਿ ਉਸ ਦੇ ਪਿਉ ਦਾਦੇ (ਗੁਰੂ) ਦਾ ਖਜ਼ਾਨਾ ਕਿਤਨਾ ਗੁਣੀ ਭਰਪੂਰ ਤੇ ਅਦੂਤੀ ਹੈ। ਉਹ ਕਿਵੇਂ ਸਤਿਗੁਰਾਂ ਦੀ ਅਮਰ ਤੇ ਸਦਾ ਸੁਖਦਾਈ ਸਿੱਖਿਆ ਉਤੇ ਮਾਣ ਤੇ ਦਾਅਵਾ ਕਰ ਸਕਦਾ ਹੈ ਕਿ ਆਖਰ ਪ੍ਰਬਾਬ ਤੇ ਪੱਛਮ ਨਿਰੰਕਾਰੀ ਬਾਬੇ ਦੀ ਸੱਚ, ਸਮਾਨਤਾ ਤੇ ਸੱਚੇ ਆਚਾਰ ਉਤੇ ਆਧਾਰਤ ਸਿੱਖਿਆ ਵਿੱਚ ਹੀ ਕੁਲ ਮਖਲੂਕ ਦੀ ਨਜ਼ਾਤ ਸਮਝਦਾ ਹੈ। ਸੰਸਾਰ ਨੂੰ, ਇਕ ਦਿਨ, ਧਾਰਮਕ, ਸਮਾਜਕ, ਰਾਜਨੀਤਕ ਤੇ ਆਰਥਕ ਖੇਤਰ ਵਿੱਚ ਗੁਰੂ ਬਾਬੇ ਦੀ ਅਭੂਲ ਤੇ ਅਮਰ ਅਗਵਾਈ ਮੰਨਣੀ ਹੀ ਪਵੇਗੀ।

ਮਨ, ਬੱਚ, ਕਰਮ ਦੀ ਪਵਿੱਤਰਤਾ ਦਾ, ਜਿਸ ਉਚਾਈ ਤੋਂ ਸਤਿਗੁਰਾਂ ਨੇ ਆਪਣਾ ਅਰਸੀ ਪੈਗਾਮ ਲੋਕਾਈ ਤਕ ਪਹੁੰਚਾਣ ਦਾ ਉਪਰਾਲਾ ਤੇ ਉਪਕਾਰ ਕੀਤਾ ਸੀ ਉਹ ਕੇਵਲ ਉਹਨਾਂ ਦਾ ਹੀ ਕਮਾਲ ਹੈ। ਐਸੇ ਬੇਬਾਕ, ਦਰਦ-ਮੰਦ ਅਤੇ ਪ੍ਰਭੂ-ਰੰਗ ਰੱਤੇ ਕਾਮਲ ਮੁਰਸ਼ਦ ਦੇ ਅਮਰ ਉਪਦੇਸ਼ਾਂ ਤੋਂ ਕੋਰੇ ਰਹਿਣਾ ਮਾਨਵਤਾ ਲਈ ਵੱਡਾ ਦੁਖਾਂਤ (Tragedy) ਹੈ। ਪਰੰਤੂ, ਇਸ ਕੋਤਾਹੀ ਤੇ ਉਕਾਈ ਲਈ ਵੱਡੇ ਮੁਜਰਮ ਹਾਂ ਅਸੀਂ ਨਾਮ-ਧਰੀਕ ਸਿੱਖ, ਜੋ ਹੋਰਨਾਂ ਨਾਲ ਸਦੀਵੀ ਸੁੱਖ (ਅਨੰਦ) ਦੀ ਰਮਜ਼ ਸਾਂਝੀ ਕਰ ਕੇ, ਗੁਰੂ ਵਲੋਂ ਕ੍ਰਿਤੱਗ ਹੋਣ ਦੀ ਥਾਂ, ਧਨ, ਜੋਬਨ ਜਿਹੇ ਠੱਗਾਂ ਦੇ ਢਹੇ ਚੜ੍ਹ ਕੇ ਅਨੰਦ-ਵਿਵਾਹਾਂ ਦੇ ਅਮਰ, ਅਨੰਦ-ਮਈ ਤੇ

1. (ਉ) ਅਨੰਦ-ਵਿਵਾਹ ਸਮੇਂ ਮਰਯਾਦਾ ਦੀ ਤਰਤੀਬ—੧. ਕੀਤਾ ਲੋੜੀਐ ਕੰਮ....., ੨. ਅਰਦਾਸ, ੩. ਹੁਕਮ, ੪. ਸਿੱਖਿਆ ਤੇ ਪ੍ਰਤੱਗਿਆ, ੫. ਪੱਲਾ ਫੜਾਉਣਾ, ੬. ਲਾਵਾਂ ਤੇ ਅਨੰਦ ਦਾ ਪਾਠ, ੭. ਸਮੇਂ ਦੇ ਇਕ ਦੇ ਸ਼ਬਦ, ੮. ਅਰਦਾਸ, ੯. ਹੁਕਮ।

(ਅ) ਵਿਵਾਹ ਸਮੇਂ ਦਾਜ ਤੇ ਵਿਖਾਵੇ ਦੇ ਅਛੰਬਰ ਬਾਰੇ ਗੁਰੂ ਜੀ ਦੀ ਸਖ਼ਤ ਚੇਤਾਵਨੀ ਹੈ:

ਹੋਰਿ ਮਨਮੁਖ ਦਾਜੁ ਜਿ ਰਖਿ ਦਿਖਾਲਹਿ,

ਸੁ ਕੁਝੁ ਅਹੰਕਾਰ ਕਚੁ ਪਾਜੇ॥

(ਸਿੰਗੀਰਗੁ ਮ: ੪, ਪੰਨਾ ੧੮)

(ਦ) ਹਰ ਲਾਵ ਦੇ ਪਾਠ ਉਪੰਤ ਜੋੜੀ ਮਥਾ ਟੇਕ ਕੇ ਸਤਿਕਾਰ ਨਾਲ ਬੈਠੋ, ਜਾਂ ਸਤਿਕਾਰ ਨਾਲ ਸਿਰ ਝੁਕਾਉਣ ਉਪੰਤ ਹਥ ਜੋੜ ਕੇ ਖੜੀ ਰਹੋ ਅਤੇ ਚੌਬੀ ਲਾਵ ਉਪੰਤ ਮਥਾ ਟੇਕ ਕੇ ਬੈਠ ਜਾਵੋ।

ਅਧਿਆਤਮਕ ਪੱਖ ਨੂੰ ਆਪ ਹੀ ਭੁਲਦੇ ਜਾ ਰਹੇ ਹਾਂ।

ਜੇਦੜੀ ਹੈ ਕਿ ਸੁਵੈਦ 'ਗੁਰੂ ਬਾਬਾ ਜੀ', ਮਿਹਰਾਂ ਦੇ ਘਰ ਆ ਕੇ, ਆਪ ਹੀ ਬਹੁੜੀ
ਕਰਨ! ਸੁਮੱਤ ਬਖਸ਼ਣ!

ਲਾਵਾਂ

ਸੂਹੀ ਮਹਲਾ 4 (੨੨੩)

ਹਰਿ ਪਹਿਲੜੀ ਲਾਵ, ਪਰਵਿਰਤੀ ਕਰਮ, ਦ੍ਰਿੜਾਇਆ ਬਲਿਰਾਮ ਜੀਉ ॥
ਬਾਣੀ ਬਹੁਮਾ ਵੇਦੁ, ਧਰਮੁ ਦ੍ਰਿੜਹੁ, ਪਾਪ ਤਜਾਇਆ ਬਲਿਰਾਮ ਜੀਉ ॥

ਧਰਮੁ ਦ੍ਰਿੜਹੁ, ਹਰਿਨਾਮੁ ਧਿਆਵਹੁ, ਸਿਮ੍ਰਿਤਿ ਨਾਮੁ ਦ੍ਰਿੜਾਇਆ ॥
ਸਤਿਗੁਰੁ ਗੁਰੁ ਪੂਰਾ ਆਰਾਧੁ, ਸਤਿ ਕਿਲਵਿਖ ਪਾਪ ਗਵਾਇਆ ॥

ਸਹਜ ਅਨੰਦੁ ਹੋਆ ਵਡਭਾਗੀ ਮਨਿ ਹਰਿ ਹਰਿ ਮੌਠਾ ਲਾਇਆ ॥
ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭ ਕਾਜੁ ਰਚਾਇਆ ॥੧॥

ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ ਮਿਲਾਇਆ ਬਲਿਰਾਮ ਜੀਉ ॥
ਨਿਰਭਉ ਕੈ ਮਨੁ ਹੋਇ ਹਉਮੈ ਮੈਲੁ ਗਵਾਇਆ ਬਲਿਰਾਮ ਜੀਉ ॥

ਨਿਰਮਲੁ ਭਉ ਪਾਇਆ ਹਰਿ ਗੁਣ ਗਾਇਆ ਹਰਿ ਵੇਖੈ ਰਾਮੁ ਹਦੂਰੇ ॥
ਹਰਿ ਆਤਮਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੇ ॥

ਅੰਤਰਿ ਬਾਹਰਿ ਹਰਿ ਪ੍ਰਭੁ ਏਕੇ ਮਿਲਿ ਹਰਿਜਨ ਮੰਗਲ ਗਾਏ ॥
ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ ॥੨॥

ਹਰਿ ਤੌਜੜੀ ਲਾਵ ਮਨਿ ਚਾਉ ਭਇਆ ਬੈਰਾਗੀਆ ਬਲਿਰਾਮ ਜੀਉ ॥
ਸੰਤ ਜਨਾ ਹਰਿ ਮੈਲੁ ਹਰਿ ਪਾਇਆ ਵਡਭਾਗੀਆ ਬਲਿਰਾਮ ਜੀਉ ॥

ਨਿਰਮਲੁ ਹਰਿ ਪਾਇਆ ਹਰਿ ਗੁਣ ਗਾਇਆ ਮੁਖਿ ਬੋਲੀ ਹਰਿ ਬਾਣੀ ॥
ਸੰਤ ਜਨਾ ਵਡਭਾਗੀ ਪਾਇਆ ਹਰਿ ਕਥੀਐ ਅਕਥ ਕਹਾਣੀ ॥

ਹਿਰਦੈ ਹਰਿ ਹਰਿ ਹਰਿ ਧੁਨਿ ਉਪਜੀ ਹਰਿ ਜਪੀਐ ਮਸਤਕਿ ਭਾਗੁ ਜੀਉ ॥
ਜਨੁ ਨਾਨਕੁ ਬੋਲੇ ਤੌਜੀ ਲਾਵੈ ਹਰਿ ਉਪਜੈ ਮਨਿ ਬੈਰਾਗੁ ਜੀਉ ॥੩॥

ਹਰਿ ਚਉਥੜੀ ਲਾਵ ਮਨਿ ਸਹਜੁ ਭਇਆ ਹਰਿ ਪਾਇਆ ਬਲਿਰਾਮ ਜੀਉ ॥
ਗੁਰਮੁਖਿ ਮਿਲਿਆ ਸੁਭਾਇ ਹਰਿ ਮਨਿ ਤਨਿ ਮੌਠਾ ਲਾਇਆ ਬਲਿਰਾਮ ਜੀਉ ॥

ਹਰਿ ਮੌਠਾ ਲਾਇਆ ਮੇਰੇ ਪ੍ਰਭੁ ਭਾਇਆ ਅਨਦਿਨੁ ਹਰਿ ਲਿਵ ਲਾਈ ॥
ਮਨ ਚਿੰਦਿਆ ਫਲੁ ਪਾਇਆ ਸੁਆਮੀ ਹਰਿਨਾਮਿ ਵਜੀ ਵਾਧਾਈ ॥

ਹਰਿ ਪ੍ਰਭਿ ਠਾਖੁਰਿ ਕਾਜੁ ਰਚਾਇਆ ਧਨ ਹਿਰਦੈ ਨਾਮਿ ਵਿਗਾਸੀ ॥
ਜਨੁ ਨਾਨਕੁ ਬੋਲੇ ਚਉਥੀ ਲਾਵੈ ਹਰਿ ਪਾਇਆ ਪ੍ਰਭੁ ਅਵਿਨਾਸੀ ॥੪॥੨॥

ਸਫਲ ਸੇਵਾ ਤੇ ਅਨਿੰਨ ਸੇਵਕ

(੧)

ਸੇਵਾ ਤੇ ਸਿਮਰਨ, ਨਾ ਕੇਵਲ ਸਿੱਖੀ ਮਹਲ ਦੇ ਦੋ ਵੱਡੇ ਥੰਮ੍ਹ ਹੀ ਹਨ; ਸਗੋਂ ਇਕ ਦੂਜੇ ਨਾਲ ਡਾਢੇ ਸੰਬੰਧਤ ਤੇ ਅਨਿਖੜਵੇਂ ਵੀ। ਸਿਮਰਨ ਅਥਵਾ ਰੱਬ ਦੀ ਬੰਦਰੀ ਲਈ ਲਾਜ਼ਮੀ ਹੈ ਕਿ ਹਉਮੈ-ਅਭਾਵ, ਹਲੀਮ ਤੇ ਦਰਦ-ਮੰਦ ਦਿਲ ਵਾਲੇ ਸੇਵਕ, ਮੁਰੀਦ ਅਥਵਾ ਖਾਦਮ ਬਣਿਆ ਜਾਵੇ। ਅਤੇ ਅਨਿੰਨ ਸੇਵਕ ਜਾਂ ਸਿੱਖ, ਜੋ ਸਾਦਕ ਤੇ ਸਫਲ ਸੇਵਕ ਦਾ ਹੀ ਦੂਜਾ ਨਾਮ ਹੈ, ਬਣਨ ਲਈ ਜ਼ਰੂਰੀ ਹੈ ਕਿ ਨਾਮ-ਸਿਮਰਨ ਤੇ ਸੁਰਤ-ਸ਼ਬਦ ਦੇ ਅਭਿਆਸ ਦੁਆਰਾ ਰੱਖੀ ਗੁਣਾਂ ਵਿਚ ਰੇਗੀਜ ਕੇ, “ਹਰਿ ਕਾ ਸੇਵਕੁ ਸੌ ਹਰਿ ਜੇਹ” (ਪੰਨਾ ੧੦੨੬) ਦੇ ਗੁਰ-ਵਾਕ ਨੂੰ ਸਤਿ ਕਰ ਵਿਖਾਇਆ ਜਾਵੇ। ਇਹੀ ਕਾਰਨ ਹੈ ਕਿ ਸਫਲ ਸੇਵਾ ਤੇ ਨਿਪੁੰਨ ਸੇਵਕ ਦੀ ਮੰਜ਼ਲ ਨੂੰ ਡਾਢਾ ਬਿਖ ਤੇ ਗਾਖੜਾ ਕਰਕੇ ਮੰਨਿਆ ਤੇ ਬਿਆਨਿਆ ਗਿਆ ਹੈ। ਤੀਜੇ ਗੁਰਦੇਵ ਸ੍ਰੀ ਗੁਰੂ ਅਮਰਦਾਸ ਜੀ ਨੇ ਇਸ ਹਕੀਕਤ ਨੂੰ ਇਉਂ ਸਪੱਸ਼ਟ ਕਰਨ ਦਾ ਉਪਕਾਰ ਕੀਤਾ ਹੈ :

(ੳ) ਹਸਤੀ ਸਿਰਿ ਜਿਉ ਅੰਕਸ੍ਰੁ ਹੈ, ਅਹਰਣਿ ਜਿਉ ਸਿਰੁ ਦੇਇ ॥

ਮਨੁ ਤਨੁ ਆਰੈ ਰਾਖਿ ਕੈ, ਉਤੀ ਸੇਵ ਕਰੇਇ ॥

(ਪੰਨਾ ੬੪੭)

(ਅ) ਸਤਿਗੁਰ ਕੀ ਸੇਵਾ ਗਾਖੜੀ, ਸਿਰੁ ਦੀਜੈ ਆਪੁ ਗਵਾਇ ॥

ਸਬਦਿ ਮਰਹਿ, ਫਿਰਿ ਨਾ ਮਰਹਿ, ਤਾ ਸੇਵਾ ਪਵੈ ਸਭ ਬਾਇ ॥

(ਪੰਨਾ ੬੪੮)

ਉਪਰੋਕਤ ਗੁਰਵਾਕਾਂ ਵਿਚ ਸੇਵਕ ਦਾ, ਅਹਿਰਣ ਸਮਾਨ, ਸਹਜ, ਸੰਜਮ ਤੇ ਜ਼ਬਤ ਦੇ ਵਦਾਨ ਦੀਆਂ ਸੱਟਾਂ ਅੱਗੇ ਸਿਰ ਦੇਣਾ, “ਮੈਂ ਦਾ ਪੁਰਨ ਅਭਾਵ ਕਰ ਕੇ ਤਨ, ਮਨ ਅਥਵਾ ਆਪੇ ਨੂੰ, ਸਤਿ ਪੁਰਖ ਨੂੰ ਜਾਣਨ ਵਾਲੇ ਗੁਰੂ ਜਾਂ ਸਤਿ ਪੁਰਖ ਵਾਹਿਗੁਰੂ ਅੱਗੇ ਸਮਰਪਨ ਕਰਨਾ” ਅਤੇ ਪੂਰਨ ਤੌਰ ਉਤੇ ਸਾਵਧਾਨ ਤੇ ਸੁਚੇਤ ਹੋ ਕੇ ਸੇਵਾ ਨਿਭਾਉਣੀ, ਖਾਸ ਤੌਰ ਉਤੇ ਨੋਟ ਕਰਨ ਵਾਲੇ ਤੱਥ ਹਨ। ਜੇ ਸੇਵਾ ਕਰਦਿਆਂ ਇਹ ਨਜ਼ਰੋਂ ਓਹਲੇ ਹੋ ਜਾਣ ਤਾਂ ਸੇਵਾ, ਜਿਗਆਸੂ ਨੂੰ ਮਿਥੀ ਅਧਿਆਤਮਕ ਮੰਜ਼ਲ ਉਤੇ ਪਹੁੰਚਾਣ ਦੀ ਥਾਂ, ਉਸ ਤੋਂ ਦੂਰ ਲਿਜਾ ਸਕਦੀ ਹੈ।

ਨਿਰਮਲ ਸੇਵਾ, ਅਥਵਾ ਬ੍ਰਦਾਈ ਕਿਦਮਤ ਦੀ ਵਿਆਪਕਤਾ ਦਾ ਇਹ ਆਲਮ ਹੈ ਕਿ ਇਸ ਨੂੰ ਹਰ ਮਜ਼ਹਬ ਜਾਂ ਮੱਤ ਨੇ ਕਿਸੇ ਨਾ ਕਿਸੇ ਰੂਪ, ਰੰਗ ਤੇ ਮਿਕਦਾਰ ਵਿਚ ਸਵੀਕਾਰਿਆ ਤੇ ਪ੍ਰਭੂ-ਪ੍ਰਾਪਤੀ ਦੇ ਮਾਰਗ-ਗਮਨ ਲਈ ਲਾਜ਼ਮ ਕਰਾਰ ਦਿੱਤਾ ਹੈ। ਪਰ,

ਜੇ ਵਿਆਪਕਤਾ, ਸਵੀਕਾਰਤਾ ਤੇ ਰੁਤਬਾ ਇਸ ਨੂੰ ਸਿੱਖ-ਧਰਮ ਵਿਚ ਪ੍ਰਾਪਤ ਹੈ, ਅਤੇ ਜੇ ਸਿੱਖਾਂ ਇਸ ਨੇ ਗੁਰਮਤਿ-ਮਾਰਗ ਵਿਚ ਛੋਹੀਆਂ ਹਨ, ਉਹਨਾਂ ਦੀ ਕਥਾ ਅਕੱਥ ਹੈ, ਨਿਆਰੀ ਹੈ। ਸਿੱਖ ਸਤਿਗੁਰਾਂ ਨੇ ਨਾ ਕੇਵਲ ਸਿੱਖ ਨੂੰ ਵਿਸ਼ਵ ਦਾ ਸਮ-ਦ੍ਰਿਸ਼ਟਾ ਸੇਵਕ ਬਣਨ ਦੀ ਭਰਪੂਰ ਤਾਕੀਦ ਹੀ ਕੀਤੀ ਹੈ; ਸਰੋਂ, ਆਪ, ਢਾਈ ਕੁ ਸੌ ਸਾਲ ਦੇ ਲੇਂਮੇ ਗੁਰੂ-ਕਾਲ ਵਿਚ ਸਫਲ, ਸੁਖਦਾਈ ਤੇ ਆਦਰਸ਼ਕ ਸੇਵਾ ਕਰਨ ਤੇ ਅਨਿੰਨ ਸੇਵਕ ਬਣਨ ਦੇ ਅਲੋਕਿਕ ਪੂਰਨੇ ਵੀ ਪਾਏ ਹਨ।

ਪਹਿਲਾਂ ਆਦਿ ਗੁਰੂ ਨਾਨਕ ਦੇਵ ਜੀ ਦੇ ਜੀਵਨ ਨੂੰ ਹੀ ਲੈ ਲਵੇ। ਆਪ ਜੀ ਨੇ ਤਨ, ਮਨ ਤੇ ਧਨ ਕਰਕੇ ਸਾਰਾ ਜੀਵਨ ਹੀ ਮਨੁੱਖ ਮਾੜ੍ਹ ਦੀ ਸੇਵਾ ਲਈ ਅਰਪਣ ਕਰੀ ਰਖਿਆ। ਵੱਡੇ ਜਫਰ ਜਾਲ ਕੇ ਦੇਸ ਪ੍ਰਦੇਸ ਪ੍ਰੰਮੇ ਅਤੇ ਅਨਿਆਈ ਰਾਜਿਆਂ, ਕੰਜੂਸ ਪੂੰਜੀ-ਪਤੀਆਂ, ਕਠੋਰ ਕਰਮ-ਕਾਂਡੀਆਂ, ਪਖਡੀ ਪੁਜਾਰੀਆਂ, ਮੁਤਾਅੱਸਬੀ ਮੌਲਾਣਿਆਂ, ਜੁਗਤ-ਹੀਨ ਜੋਰੀਆਂ, ਨਾਮੀ ਚੌਰਾਂ, ਠੱਗਾਂ, ਰਾਖਸ਼ਾਂ ਅਤੇ ਹੋਰ ਬੇ-ਪਨਾਹ ਆਤਰ ਮਖਲੂਕ ਦੇ ਰੋਗੀ ਮਨਾਂ ਨੂੰ ਸ਼ਾਂਤ ਕਰਨ ਦਾ ਉਪਕਾਰ ਕੀਤਾ, ਅਥਵਾ ਸਿੱਧੇ ਰਾਹ ਪਾਉਣ ਦੀ ਧਰਮ ਸੇਵਾ ਕੀਤੀ। ਆਪ ਜੀ ਦੇ ਬਚਪਨ ਦੀ ਸਾਖੀ ਹੀ ਲਵੇ :

ਪਿਤਾ ਜੀ ਨੇ ਲਾਹੋਵੰਦ ਵਿਹਾਰ ਕਰਨ ਲਈ ਆਪ ਜੀ ਨੂੰ ਕੁਝ ਮਾਇਆ ਦਿੱਤੀ। ਪਿਤਾ-ਆਗਿਆ ਦਾ ਪਾਲਣ ਕਰਦੇ ਹੋਏ ਬਾਲਕ ਗੁਰੂ ਜੀ, ਇਕ ਸਾਖੀ ਸਮੇਤ, ਨਾਲ ਦੇ ਨਗਰ, ਚੂਹੜਕਾਣੇ ਸੌਦਾ ਸੂਤ ਖਰੀਦਣ ਗਏ। ਕੀ ਵੰਖਦੇ ਹਨ ਕਿ ਕਸਬੇ ਦੇ ਬਾਹਰਵਾਰ ਸਾਧੂਆਂ ਦਾ ਕਈ ਦਿਨਾਂ ਤੋਂ ਭੁੱਖਾ-ਟੋਲਾ ਹੈ। ਉਹਨਾਂ ਦਾ ਵਰਤ ਸੀ ਕਿ ਜੇ ਕੋਈ ਅੰਨ ਛਕਾ ਦੇਵੇਗਾ ਤਾਂ ਉਹ ਛਕ ਲੈਣਗੇ, ਵਰਨਾ, ਪ੍ਰਭੂ-ਰਜਾ ਵਿਚ ਬ-ਦਸਤੂਰ, ਸਬਰ-ਸੁਕਰ ਦੇ ਧਾਰਨੀ ਹੁੰਦੇ ਹੋਏ, ਰੱਬ ਰੱਬ ਕਰਦੇ ਰਹਿਣਗੇ। ਗੁਰੂ ਜੀ ਨੂੰ ਐਸੇ ਸੰਤਖੀ, ‘ਰਾਜ਼ੀ ਬਰ ਰਜਾ’ ਤੇ ਤਬਾਗਤ ਵਿਚਰਨ ਵਾਲੇ ਭੁੱਖੇ ਸਾਧੂਆਂ ਨੂੰ ਪ੍ਰਸਾਦ ਛਕਾਉਣਾ ਹੀ ਸਭ ਤੋਂ ਲਾਹੋਵੰਦ ਸੌਦਾ ਜਾਪਿਆ। ਸਾਖੀ ਦੇ ਐਸਾ ਕਰਨ ਤੋਂ ਹੋਵਨ ਅਤੇ ਪਿਤਾ ਕਾਲੂ ਜੀ ਦੀ ਖਡਗੀ ਯਾਦ ਕਰਾਉਣ ਦੇ ਬਾਵਜੂਦ ਵੀ, ਕਿਸੇ ਅਰਸੀ ਪੇਰਨਾ ਅਧੀਨ, ਗੁਰੂ ਜੀ ਨੇ ਨਗਰੋਂ ਅੰਨ-ਪਾਣੀ ਖਰੀਦ ਲਿਆਂਦਾ ਤੇ ਉਹਨਾਂ ਲੋੜਵੰਦ ਲੋਕਾਂ ਨੂੰ ਛਕਾ ਕੇ ਇਕ ਅਨੂਠਾ ਤੇ ਅਗੀਸੀ ਸਰੂਰ ਮਾਣਿਆ। ਘਰ ਪਰਤੇ ਤਾਂ ਪਿਤਾ ਜੀ ਬੜੇ ਨਾਰਾਜ਼ ਹੋਏ ਅਤੇ ਗੁੱਸੇ ਵਿਚ ਆ ਕੇ ਇਕ-ਅੱਧ ਚਪੇੜ ਵੀ ਮਾਰੀ। ਪਰ ਨਿਰੰਕਾਰੀ ਗੁਰੂ ਜੀ ਨੇ ਅੱਗੋਂ, ਕਿਸੇ ਪ੍ਰਕਾਰ ਦਾ ਰੋਸ ਕਰਨ ਦੀ ਥਾਂ, ਭੋਲੇ ਭਾ ਕੇਵਲ ਇਤਨਾ ਹੀ ਕਿਹਾ, “ਪਿਤਾ ਜੀ ਆਪ ਜੀ ਨੇ ਹੀ ਤਾਂ ਕਿਹਾ ਸੀ ਕਿ ਨਵੇਂ ਵਾਲਾ ਵਾਪਾਰ ਕਰਨਾ ਹੈ। ਭਲਾ ਦੱਸੋ, ਭੁੱਖਿਆਂ ਤੇ ਲੋੜਵੰਦਾਂ ਨੂੰ ਅੰਨ ਛਕਾਉਣਾ ਤੇ ਉਹਨਾਂ ਦੀ ਤ੍ਰਿਪਤੀ ਕਰਨ ਨਾਲੋਂ ਹੋਰ ਕਿਹੜਾ ਵਾਪਾਰ ਵਧੇਰੇ ਲਾਹੋਵੰਦਾ ਹੈ?” ਪਿਤਾ ਜੀ, ਅਵਾਕ ਰਹਿ ਗਏ। ਭੈਣ ਨਾਨਕੀ ਨੇ ਛੋਟੇ ਵੀਰ ਦੀ ਸੇਵਾ-ਭਾਵਨਾ-ਭਰੀ ਰਮਜ਼ ਨੂੰ ਸਮਝਿਆ ਤੇ ਘੁੱਟ ਕੇ ਪਿਆਰ ਤੇ ਨਿੱਘ ਭਰਪੂਰ ਜੱਫੀ ਵਿਚ ਲੈ ਲਿਆ। ਬਾਅਦ ਵਿਚ ਲੋੜਵੰਦਾਂ ਨੂੰ ਭੋਜਨ ਛਕਾਉਣ ਦੀ ਇਹੀ ਭਾਵਨਾ, ‘ਗੁਰੂ ਕੇ ਲੰਗਰ’ ਵਿਚ ਬਦਲ ਗਈ, ਜੋ ਸਿੱਖ ਧਰਮ ਦਾ ਇਕ ਨੋਰਾਂ ਤੇ ਅਹਿਮ ਅੰਗ ਹੈ।

ਇਹ ਤਾਂ ਹੈ ਗੁਰੂ ਜੀ ਦੇ ਬਾਲਪੁਣੇ ਦੀ ਸਾਖੀ, ਜਦ ਗੱਭਰੂ ਹੋ ਕੇ ਸੁਲਤਾਨਪੁਰ ਵਿਖੇ ਨਵਾਬ ਦੌਲਤ ਖਾਂ ਦੇ ਮੋਦੀਖਾਨੇ ਨੂੰ ਸੰਭਾਲਿਆ, ਤਾਂ ਸੇਵਾ-ਭਾਵ ਵਿਚ ਰੱਤਿਆਂ ਨੂੰ, ਸੌਦਾ ਤੋਲਣ ਵੇਲੇ, ‘ਤੇਰਾ, ਤੇਰਾ’ ਦੀ ਰੱਟ ਤੇ ਬੇਖੁਦੀ ਵਿਚ ‘ਤੇਰਾਂ ਦੀ ਧਾਰਨਾਂ’ ਤੋਂ

ਅੱਗੇ ਗਿਣਤੀ ਕਰਨਾ ਮੁਹਾਲ ਹੋ ਗਿਆ। ਉਦਾਸੀਆਂ ਉਪਰੰਤ, ਆਯੂ ਦੇ ਪਿਛਲੇ ਅਠਾਰਾਂ ਸਾਲ, 'ਬਾਬੇ' ਨੇ, ਸ੍ਰੀ ਕਰਤਾਰਪੁਰ (ਰਾਵੀ) ਵਿਚ ਖੇਤੀਬਾੜੀ ਦੀ ਸਾਰੀ ਉਪਜ ਤੇ ਸੇਵਕਾਂ ਵਲੋਂ ਆਈ ਮਾਇਆ ਆਦਿ ਨੂੰ ਗੁਰੂ ਕੇ ਲੇਗਰ (Community kitchen) ਤੇ ਹੋਰ ਲੋਕ-ਭਲਾਈ ਦੇ ਕੰਮਾਂ ਵਿਚ ਖਰਚ ਕਰਨ ਦੀ ਸੇਵਾ ਦਾ ਵੱਲ ਸਿਖਾਇਆ।

(੨)

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਦੇਸ ਪ੍ਰਦੇਸ ਕੀਤੀਆਂ ਉਦਾਸੀਆਂ ਵਿਚ ਵਿਸ਼ੇਸ਼ ਕਰਕੇ ਇਹ ਗੱਲ ਨੋਟ ਕਰਨ ਵਾਲੀ ਹੈ ਕਿ ਆਪ ਜੀ ਜਦ ਵੀ ਕਿਸੇ ਮਾਇਆ-ਧਾਰੀ ਜਾਂ ਧਨ-ਕੁਬਰ ਪਾਸ ਪਹੁੰਚੇ ਤਾਂ ਗੁਰਮਤਿ ਦਾ ਧਾਰਨੀ ਬਣਾਉਣ ਤੋਂ ਪਹਿਲਾਂ, ਉਸ ਲਈ ਇਹ ਆਦੇਸ਼ ਹੁੰਦਾ ਸੀ ਕਿ ਉਹ ਪਾਪ, ਜ਼ੋਰ, ਜੁਲਮ ਨਾਲ ਦੁਜਿਆਂ ਦਾ ਹੱਕ ਮਾਰ ਕੇ ਇਕੱਤਰ ਕੀਤੇ ਧਨ ਆਦਿ ਨੂੰ ਗਰੀਬਾਂ ਤੇ ਲੋੜਵੰਦਾਂ ਵਿਚ ਵੰਡ ਦੇਵੇ ਅਤੇ ਅੱਗੋਂ ਲਈ 'ਧਰਮ ਦੀ ਕਿਰਤ' ਕਰਨ ਤੇ ਵੰਡ ਛਕਣ ਦੀ ਪਰਮ ਸੇਵਾ ਵਿਚ ਤੱਤਪਰ ਰਹਿਣ ਦਾ ਵਚਨ ਦੇਵੇ। ਇਸ ਤਰ੍ਹਾਂ ਗੁਰੂ ਨਾਨਕ ਨਿਰਕਾਰੀ ਨੇ, ਜੀਵਨ-ਪ੍ਰਯੰਤ ਮਨੁੱਖ ਅੰਦਰ ਦੈਵੀ ਜੋਤ ਜਗਾਉਣ ਹਿਤ ਤਨ, ਮਨ ਤੇ ਧਨ ਦੁਆਰਾ ਨਿਸ਼ਕਾਮ ਸੇਵਾ ਨੂੰ ਆਪ ਕਮਾਇਆ ਅਤੇ ਸਮਸਤ ਸੰਸਾਰ ਨੂੰ ਸਿਖਾਇਆ। ਗੁਰ-ਇਤਿਹਾਸ ਗਵਾਹ ਹੈ ਕਿ ਭਾਈ ਲਹਿਣੇ ਨੂੰ ਸ੍ਰੀ ਗੁਰੂ ਅੰਗਦ ਦੇਵ, ਅਮਰੂ ਨਿਥਾਵੇਂ ਨੂੰ ਨਿਥਾਵਿਆਂ ਦਾ ਥਾਨ, ਯਤੀਮ ਜੇਠਾ ਜੀ ਨੂੰ ਧੰਨ ਸ੍ਰੀ ਗੁਰੂ ਰਾਮਦਾਸ ਵਿਚ ਪ੍ਰੀਵਰਤਿਤ ਕਰ ਦੇਣਾ, ਆਪਾ-ਸਮਰਪਣ ਕਰ ਕੇ ਹਉਮੈ-ਰਹਿਤ ਹੋ, ਕੀਤੀ ਸੇਵਾ ਦਾ ਹੀ ਕਮਾਲ ਤੇ ਕ੍ਰਿਸਮਾ ਸੀ। ਸ੍ਰੀ ਗੁਰੂ ਅੰਗਦ ਦੇਵ ਜੀ ਨੇ, ਸਫਲ ਸੇਵਾ ਤੇ ਚਾਕਰੀ ਦੁਆਰਾ, ਲਹਿਣੇ ਤੋਂ ਏਕਾ 'ਜੋਤਿ ਤੇ ਜੁਗਤਿ' ਵਾਲੇ ਅੰਗਦ, ਦੂਜੇ ਨਾਨਕ ਹੋ ਜਾਣ ਉਪਰੰਤ ਆਪਣੇ ਤਜਰਬੇ ਨੂੰ, ਸਿੱਖਾਂ ਦੀ ਸੇਧ ਲਈ, 'ਵਾਰ-ਆਸਾ' ਦੇ ਅੰਤਲੇ ਸਲੋਕਾਂ ਵਿਚ ਇਉਂ ਅੰਕਿਤ ਕੀਤਾ ਹੈ :

ਨਿਸਫਲ ਸੇਵਾ ਤੇ ਅਸਫਲ ਸੇਵਕ :

ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥

ਗਲਾ ਕਰੇ ਘਟੋਰੀਆ, ਖਸਮ ਨ ਪਾਏ ਸਾਦੁ ॥

ਸਫਲ ਸੇਵਾ ਤੇ ਸਫਲ ਸੇਵਕ :

ਆਪੁ ਗਵਾਇ ਸੇਵਾ ਕਰੇ, ਤਾ ਕਿਛੁ ਪਾਏ ਮਾਨੁ ॥

ਨਾਨਕ, ਜਿਸਨੋ ਲਗਾ, ਤਿਸੁ ਮਿਲੈ, ਲਗਾ ਸੌ ਪਰਵਾਨੁ ॥੧॥੨੨॥

(ਪੰਨਾ ੮੨੮)

ਸਫਲ ਸੇਵਾ : ਸੇਵਕ ਦੀ ਸੇਵਾ ਦੁਆਰਾ ਪ੍ਰਾਪਤ ਕੀਤੀ ਆਖਰੀ ਮੰਜ਼ਲ ਹੈ, ਸਾਹਿਬ ਨਾਲ ਇੱਕ-ਮਿੱਕ, ਇਕ-ਰੂਪ ਹੋ ਜਾਣਾ। ਆਪ ਜੀ ਦਾ 'ਵਾਰ-ਆਸਾ' ਵਿਚ ਫੁਰਮਾਨ ਹੈ :

ਏਹ ਕਿਨੇਹੀ ਚਾਕਰੀ, ਜਿਤੁ ਭਉ ਖਸਮ ਨ ਜਾਣਿ ॥

ਨਾਨਕ, ਸੇਵਕੁ ਕਾਢੋਐ, ਜਿ ਸੇਤੀ ਖਸਮ ਸਮਾਇ ॥੨॥੨੩॥

(ਪੰਨਾ ੮੨੯)

ਏਸ ਤਰ੍ਹਾਂ ਤੀਜੇ, ਚੌਥੇ ਤੇ ਪੰਜਵੇਂ ਗੁਰੂ ਸਾਹਿਬਾਨ ਵਲੋਂ ਸੇਵਾ ਸੰਬੰਧੀ ਆਪਣੇ ਤਜਰਬੇ

ਅਥਵਾ ਪੂਰਨ ਸੇਵਕ ਸੰਬੰਧੀ ਪ੍ਰਗਟਾਏ ਵੀਚਾਰ, ਅੱਗੇ ਬਾਂ-ਪਰ-ਬਾਂ, ਅੰਕਿਤ ਕੀਤੇ ਗਏ ਹਨ।

ਸਿਆਣਿਆਂ ਦਾ ਕੀਮਤੀ ਕਥਨ ਹੈ :

ਹਰ ਕਿ ਖਿਦਮਤ ਕਰਦ, ਓ ਮਖਦੂਮ ਛੁੱਦ।

ਹਰ ਕਿ ਭੁਦ ਰਾ ਦੀਦ, ਓ ਮਹਰੂਮ ਛੁੱਦ।

[ਭਾਵ—ਜਿਸ ਨੇ ਮਨ, ਬਚਨ, ਕਰਮ ਕਰਕੇ ਨਿਸ਼ਕਾਮ ਸੇਵਾ ਕੀਤੀ, ਉਹ ਸਾਹਿਬ ਅਥਵਾ ਬਜ਼ੁਰਗ ਹੋ ਗਿਆ; ਪਰ ਜੋ ਪ੍ਰਗਟ ਤੌਰ ਉੱਤੇ ਖਿਦਮਤ ਕਰਦਾ ਜਾਂ ਨ ਕਰਦਾ ਹੋਇਆ ਮਾਨ, ਅਭਿਮਾਨ ਵਿਚ ਗ੍ਰਸਿਆ ਰਿਹਾ, ਉਹ ਟਿੱਬੇ ਦੇ ਮੀਂਹ ਪੈਣ ਵਾਂਗ ਖਾਲੀ ਦਾ ਖਾਲੀ ਹੀ ਰਹਿ ਗਿਆ।]

ਸੇਵਾ ਕੀ ਹੈ ? ਕਿਸੇ ਦਾ ਤਨ, ਮਨ, ਧਨ ਕਰਕੇ ਸਰੀਰਕ, ਮਾਨਸਕ ਜਾਂ ਅਧਿਆਤਮਕ ਦੁਖ ਦਰਦ ਅਥਵਾ ਸੰਤਾਪ ਦੂਰ ਕਰਨਾ, ਉਸ ਨੂੰ ਰਾਹਤ ਪਹੁੰਚਾਉਣੀ। ਗੁਰੂ ਸਾਹਿਬਾਨ ਦੀ ਤਾਕੀਦ ਹੈ ਕਿ ਸਿੱਖ ਆਪਣਾ ਵਿਗਾੜ ਕੇ ਵੀ ਦੂਜੇ ਦਾ ਸਵਾਰੇ। ਆਪਣਾ, ਕਿਸੇ ਨਾ ਕਿਸੇ ਸ਼ਕਲ ਵਿਚ, ਹਰਜ ਕੀਤੇ ਬਿਨਾਂ, ਦੂਜੇ ਦੀ ਸਹਾਇਤਾ ਕਰ ਸਕਣੀ ਕੋਈ ਸੌਖੀ ਗੱਲ ਨਹੀਂ। ਸੇਵਾ : ਕੁਰਬਾਨੀ ਮੰਗਦੀ ਹੈ, ਤਿਆਰ ਦਾ ਤਕਾਜ਼ਾ ਕਰਦੀ ਹੈ ਅਤੇ ਲੋਭੀ, ਸਵਾਰਬੀ, ਕਿਰਪਨ ਲਈ ਐਸਾ ਕਰਨਾ ਨਾ-ਮੁਮਕਿਨ ਹੈ। ਸਫਲ ਸੇਵਾ ਪ੍ਰੇਮ ਤੇ ਪਾਰਥਨਾ-ਭਰਪੂਰ ਹਿਰਦੇ ਦੀ ਉਪਜ ਹੈ। ਜਿਵੇਂ ਪ੍ਰੇਮ ਬੇ-ਸਰਤ ਹੈ, ਤਿਵੇਂ ਸੇਵਾ ਦਾ ਖੇਤਰ ਵੀ ਬੇ-ਗਰਜ ਤੇ ਮਾਨਵੀ ਹੈ। ਜਿਵੇਂ ਵਲਗਣ ਵਿਚ ਬੌਧਾ ਤੇ ਘਰਿਆ ਪ੍ਰੇਮ, ਮੋਹ ਦਾ ਬੰਧਨ ਬਣ ਜਾਂਦਾ ਹੈ, ਤਿਵੇਂ ਹੀ ਸੀਮਿਤ ਸੇਵਾ ਸਵਾਰਬ, ਮੋਹ, ਤੇ ਮਾਨ ਦਾ ਕਰੂਪ ਰੂਪ ਧਾਰ ਲੈਂਦੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਪੱਸ਼ਟ ਫੁਰਮਾਨ ਹੈ ਕਿ ਭਾਵੇਂ ਸਾਰੇ ਜੀਵ ਹੀ ਵਾਹਿਗੁਰੂ ਦੇ ਹਨ, ਅਤੇ ਉਹ ਸਾਰਿਆਂ ਦੀ ਹੀ ਸਾਰ ਲੈਂਦਾ ਹੈ, ਪਰ ਉਸਦਾ ਨਾਲ ਹੀ ਇਹ ਨੇਮ ਵੀ ਵਰਤਦਾ ਹੈ ਕਿ ਸੇਵਾ ਤੋਂ ਹੀ ਮੇਵਾ ਪ੍ਰਾਪਤ ਹੁੰਦਾ ਹੈ, ਅਤੇ ਸੇਵਾ ਉਸੇ ਸੇਵਕ ਦੀ, ਫਲ-ਪਰਦਾਤੀ ਹੁੰਦੀ ਹੈ, ਜੋ ਸੇਵਾ ਨੂੰ ਨਿਮਰ ਤੇ ਨਿਸ਼ਕਾਮ ਹੋ ਕੇ ਸਿਰਜਾਮ ਦਿੰਦਾ ਹੈ :

ਜੇਤੇ ਜੀਅ ਤੇਤੇ ਸਤਿ ਤੇਰੇ, ਵਿਣੁ ਸੇਵਾ ਫਲੁ ਕਿਸੇ ਨਾਹੀ॥

(ਪੰਨਾ ੩੪੮)

(੩)

ਗੁਰਬਾਣੀ ਵਿਚ ਕਈ ਥਾਈ ਜਿੱਥੇ ਸਫਲ ਸੇਵਾ ਦੀ ਗੀਤ ਤੇ ਸਿਰਜਾਮਤਾ-ਲਈ ਮਿਹਰਵਾਨ ਪ੍ਰਭੂ ਦੀ ਮਿਹਰ ਦਾ ਪਾਤਰ ਹੋਣ ਦੀ ਲੋੜ ਦਾ ਜ਼ਿਕਰ ਹੈ, ਓਥੇ 'ਹਰਿ ਕੀ ਸੇਵਾ', 'ਗੁਰ ਕੀ ਸੇਵਾ', 'ਗੁਰ ਕੀ ਸੇਵਾ' ਸਬਦੁ ਵੀਚਾਰ' ਆਦਿ ਵਾਕਾਂ ਦਾ ਵੀ ਉਲੇਖ ਹੈ; ਜਿਵੇਂ :

(ੴ) ਨਿਹਕਪਟ ਸੇਵਾ ਕੌਜੇ ਹਰਿ ਕੇਗੀ, ਤਾਂ ਮੇਰੇ ਮਨ ਸਰਬ ਸੁਖ ਪਾਈਐ ॥੩॥ (ਪੰਨਾ ੯੬੧)

(ਅ) ਹਰਿ ਕੀ ਟਹਲ ਕਮਾਵਣੀ, ਜਪੀਐ ਪ੍ਰਭੁ ਕਾ ਨਾਮੁ ॥ (ਪੰਨਾ ੩੦੦)

(ਇ) ਸਤਿਗੁਰ ਕੀ ਸੇਵਾ ਸੋ ਕਰੋ, ਜਿਸੁ ਬਿਨਸੈ ਹਉਮੈ ਤਾਪੁ ॥ (ਪੰਨਾ ੮੫)

- (ਸ) ਸਤਿਗੁਰ ਕੀ ਸੇਵਾ ਸੇ ਕਰੋ, ਜਿਸ ਨੋ ਆਪਿ ਕਰਏ ਸੋਇ ॥ (ਪੰਨਾ ੬੮)
- (ਹ) ਸਤਿਗੁਰ ਕੀ ਸੇਵਾ ਸਫਲ ਹੈ, ਜੇ ਕੋ ਕਰੋ ਚਿਤ੍ਰ ਲਾਇ ॥ (ਪੰਨਾ ੪੫੨)
- (ਕ) ਗੁਰ ਕੀ ਸੇਵਾ, ਗੁਰ ਭਗਤਿ ਹੈ, ਵਿਰਲਾ ਪਾਏ ਕੋਇ ॥ (ਪੰਨਾ ੬੬)
- (ਖ) ਗੁਰ ਕੀ ਸੇਵਾ, ਸਬਦੁ ਵੀਚਾਰੁ ॥ ਹਉਮੈ ਮਾਰੇ ਕਰਣੀ ਸਾਰੁ ॥੧॥ (ਪੰਨਾ ੨੨੩)

ਇਕ ਸਲੋਕ ਕਬੀਰ ਜੀ ਦਾ ਵੀ ਸ਼ਾਮਲ ਕਰ ਲਈਏ :

ਕਬੀਰ, ਜਾ ਘਰ ਸਾਧ ਨ ਸੇਵੀਅਹਿ, ਹਰਿ ਕੀ ਸੇਵਾ ਨਾਹਿ ॥
ਤੇ ਘਰ ਮਰਹਟ ਸਾਰਖੇ, ਭੂਤ ਬਸਹਿ ਤਿਨ ਮਾਹਿ ॥੧੯੨॥ (ਪੰਨਾ ੧੩੨੪)

ਉਪਰੋਕਤ ਗੁਰਬਾਣੀ-ਵਾਕਾਂ ਵਿਚ ਸਪੱਸ਼ਟ ਸੰਕੇਤ ਹਨ ਕਿ :

- (ਓ) ਨਿਸ਼ਕਪਟ ਹੋ ਕੇ, ਸਰਲ ਤੇ ਸਮਰਪਣ-ਭਾਵ ਅਧੀਨ ਪੜ੍ਹ੍ਹ ਦੀ ਸੇਵਾ ਕਰਨ ਨਾਲ ਸਾਰੇ ਸੁਖ ਪਾਪਤ ਹੁੰਦੇ ਹਨ। ਜਿਸ ਘਰ ਵਿਚ ਹਰੀ ਤੇ ਹਰੀ ਦੇ ਸੰਤਾਂ ਦੀ ਸੇਵਾ ਨਹੀਂ ਹੁੰਦੀ, ਉਹ ਘਰ ਮੜੀਆਂ-ਮਸਾਣਾਂ ਸਮਾਨ ਹੈ।
- (ਅ) ਗੁਰ-ਭਗਤੀ ਤੇ ਗੁਰ-ਸ਼ਬਦ ਦੀ ਵੀਚਾਰ ਹੀ ਸਤਿਗੁਰੂ ਤੇ ਹਰੀ ਦੀ ਸਫਲ ਸੇਵਾ ਹੈ, ਅਤੇ ਇਹ ਸੇਵਾ ਬੁਦੀ ਅਥਵਾ ਹਉਮੈ ਦਾ ਅਭਾਵ ਕਰਕੇ ਹੀ ਕਮਾਈ ਜਾ ਸਕਦੀ ਹੈ।
- (ਇ) ਸਤਿਗੁਰੂ ਅਥਵਾ ਸਫਲ ਮਾਨਵ-ਸੇਵਾ ਉਹ ਕਰ ਸਕਦਾ ਹੈ, ਜਿਸ ਉਤੇ ਉਸ ਦੀ ਨਦਰ-ਕਰਮ ਹੋਵੇ।

ਵੀਚਾਰ : ਗੁਰਮਤਿ ਵਿਚ ਪਰਮਾਤਮਾ ਦੇ ਦੋ ਸਰੂਪ ਮੰਨੇ ਗਏ ਹਨ : ਇਕ ਨਿਰਗੁਣ ਤੇ ਦੂਜਾ ਸਰਗੁਣ। ਨਿਰਗੁਣ ਅਥਵਾ ਸੁਖਮ ਸਰੂਪ ਵਿਚ ਉਸ ਦਾ ਕੌਈ ਰੂਪ, ਰੰਗ, ਰੇਖ ਅਥਵਾ ਆਕਾਰ ਨਹੀਂ। ਵਾਸਤਵ ਵਿਚ ਉਹ ਸਰੂਪ-ਰਹਿਤ ਹੈ ਅਤੇ ਇਹ ਸਾਡੀ ਬੋਲੀ ਤੇ ਬਿਆਨ ਦੀ ਮਜ਼ਬੂਰੀ ਹੈ ਕਿ ਅਸੀਂ ਉਸਦੀ ਤਿੰਨਾਂ ਗੁਣਾਂ ਤੋਂ ਭਿੰਨ ਅਵਸਥਾ ਨੂੰ ਐਸੇ ਸ਼ਬਦਾਂ ਤੇ ਖੁਰ ਜਾਣ ਵਾਲੇ ਅਖਰਾਂ ਰਾਹੀਂ ਪ੍ਰਗਟ ਕਰਦੇ ਹਾਂ। ਹਾਂ, ਸਰਗੁਣ ਸਰੂਪ ਵਿਚ ਉਹ ਕਾਦਰ, ਆਪਣੀ ਕੁਦਰਤ ਦੇ ਕਣ ਕਣ ਵਿਚ ਰਵਿਆ, ਅਥਵਾ ਵਿਆਪਕ ਹੈ। ਇਸ ਹਕੀਕਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ 'ਜਪੁਜੀ' ਦੀ ਉਨ੍ਹਾਂ ਪਉੜੀ ਤੇ ਸੋਹਿਲੇ ਦੇ ਤੀਜੇ ਸ਼ਬਦ ਵਿਚ ਇਉਂ ਪ੍ਰਗਟ ਕਰਦੇ ਹਨ :

- (ਓ) ਜੇਤਾ ਕੀਤਾ, ਤੇਤਾ ਨਾਉ ॥
ਵਿਣੁ ਨਾਵੈ ਨਾਹੀ ਕੋ ਬਾਉ ॥੧੯੮॥ (ਪੰਨਾ ੪)
- (ਅ) ਸਹਸ ਤਵ ਨੈਨ, ਨਨ ਨੈਨ ਹਹਿ ਤੋਹਿ ਕਉ,
ਸਹਸ ਮੂਰਤਿ, ਨਨਾ ਏਕ ਤੁੰਹੀ ॥
ਸਹਸ ਪਦ ਬਿਮਲ, ਨਨ ਏਕ ਪਦ,
ਗੰਧ ਬਿਨੁ, ਸਹਸ ਤਵ ਗੰਧ,
ਇਵ ਚਲਤ ਮੋਹੀ ॥੨॥ (ਪੰਨਾ ੧੩)

ਸੋ, ਹਰੀ ਦੀ ਸੇਵਾ ਤੋਂ ਭਾਵ, ਉਸ ਦੇ ਸਰਗੁਣ ਸ੍ਰੂਪ, ਉਸ ਦੀ ਮਖਲੂਕ ਰਚਨਾ ਦੀ ਸੇਵਾ ਹੈ। ਉਸ ਨੂੰ ਪਿਆਰਨ, ਸਤਿਕਾਰਨ ਤੇ ਸੰਵਾਰਨ ਦੀ ਰੁਚੀ ਅਤੇ ਕੁਲ ਮਖਲੂਕ ਦਾ ਦੁੱਖ ਦਰਦ ਹਰਨ ਲਈ ਬੇਕਰਾਰੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਇਸ ਅਟੱਲ ਸਚਾਈ ਨੂੰ, ਸੰਥੇਖ ਵਿਚ ਇਉਂ ਪ੍ਰਗਟ ਕਰਦੇ ਹਨ :

ਵਿਚ ਦੁਨੀਆ ਸੇਵ ਕਮਾਈਐ ॥

ਤਾ ਦਰਗਰ ਬੈਸਣ ਪਾਈਐ ॥

ਕਹੁ ਨਾਨਕ, ਬਾਹ ਲੁਡਾਈਐ ॥੪॥੩੩॥

(ਪੰਨਾ ੨੬)

ਅੰਗਰੇਜ਼ੀ ਤੇ ਫਾਰਸੀ ਵਿਚ ਏਸੇ ਸੱਚ ਨੂੰ ਇਉਂ ਬਿਆਨਿਆ ਗਿਆ ਹੈ :

ਅੰਗਰੇਜ਼ੀ ਵਿਚ : Service of Humanity, is Service of God. (ਮਖਲੂਕ ਦੀ ਸੇਵਾ ਹੀ ਰੱਬ ਦੀ ਸੇਵਾ ਹੈ।)

ਫਾਰਸੀ ਵਿਚ : “ਖਿਦਮਤਿ ਖਾਲਿਕ, ਬਜ਼ੁਜ਼ ਖਿਦਮਤਿ ਖਲਕ, ਨੇਸਤ।”

ਇਕ ਹੋਰ ਅਮੁਲ ਕਥਨ ਹੈ :

ਖਲਕ, ਖਾਲਿਕ ਦੀ ਜਾਨ ਕੇ, ਖਲਕ ਦੁਖਾਵੇਂ ਨਾਹਿੰ।

ਖਲਕ ਦੁਖੇ ਨੰਦ ਲਾਲ ਜੀ, ਖਾਲਿਕ ਕੌਪੇ ਤਾਹਿੰ।

ਵੀਚਾਰ-ਅਧੀਨ ਵਿਸ਼ੇ ਦਾ ਦੂਜਾ ਭਾਗ ਹੈ, ਕਿ ਗੁਰ-ਸ਼ਬਦ ਦਾ ਵੀਚਾਰ ਹੀ ਗੁਰੂ ਦੀ ਸੇਵਾ ਹੈ। ਦੂਜੇ ਸ਼ਬਦਾਂ ਵਿਚ ਗੁਰੂ ਦੀ ਭਗਤੀ ਹੀ ਗੁਰੂ ਦੀ ਸੇਵਾ ਹੈ। ਇਹ ਕਿਵੇਂ ?

ਗੁਰਮਤਿ ਵਿਚ ‘ਸ਼ਬਦ’ ਨੂੰ ਗੁਰੂ ਕਰਕੇ ਮੰਨਿਆ ਗਿਆ ਹੈ। ਇਸ ਨਾਤੇ, ਗੁਰੂ ਸਦੀਵੀ ਨਿਹਚਲ ਤੇ ਬਿਰ ਹੋ ਸਕਦਾ ਹੈ। ਦੇਹਾਂ ਤਾਂ ਸਭ ਦੀਆਂ ਇਕ-ਸਮਾਨ ਬਿਨਸਣਹਾਰ ਹਨ। ‘ਗੁਰ-ਸ਼ਬਦ ਦੀ ਵੀਚਾਰ ਹੀ ਸਫਲ ਸੇਵਾ ਹੈ’ ਤੋਂ ਮੁਰਾਦ ਹੈ ਕਿ ਗੁਰੂ ਦੀ ਸਿਖਿਆ ਵੀਚਾਰੇ ਤੇ ਉਸ ਦੀ ਲੋਅ ਵਿਚ ਤੁਰੇ ਚਿਨਾਂ, ਗੁਰੂ ਦੇ ਭਾਉ, ਭਾਉ ਤੇ ਭਗਤੀ ਤੋਂ ਸਖਣਾ ਵਿਅਕਤੀ, ਸਫਲ ਤੇ ਨਿਸ਼ਕਾਮ ਸੇਵਾ ਕਰ ਹੀ ਨਹੀਂ ਸਕਦਾ। ਸਤਿਗੁਰੂ ਦੀ ਸਿਖਿਆ, ਉਪਦੇਸ਼, ਨਿਰਮਲ ਭਾਉ ਤੇ ਵੀਚਾਰ ਨੂੰ ਵਿਚੋਂ ਕੱਢ ਦਿਉ ਤਾਂ ਸੇਵਾ ਹਉਂ, ਸਵਾਰਥ, ਕਾਮਨਾ, ਵਿਕਾਰ ਦਾ ਰੂਪ ਧਾਰ ਲਾਵੇਗੀ। “ਮਨ ਭੁਗ ਹਾਜੀ ਬਗੋਇਮ, ਤੂ ਮਰਾ ਮੁਲਾਂ ਬਗੋ” (ਮੈਂ ਤੈਨੂੰ ਹਾਜੀ ਆਖਦਾ ਹਾਂ, ਤੂੰ ਇਸ ਦੇ ਬਦਲੇ ਮੈਨੂੰ ਮੁਲਾਂ ਆਖ) ਦੇ ਅਖਾਣ ਅਨੁਸਾਰ ਅਹਿਸਾਨ ਮੁਲਾਹਜੇ ਦੀ ਰੁਚੀ ਅਧੀਨ ਕੀਤੀ ਸੇਵਾ, ਇਕ ਸੌਦੇਬਾਜ਼ੀ ਬਣ ਕੇ ਰਹਿ ਜਾਵੇਗੀ। ਸਹੀ ਗੱਲ ਤਾਂ ਇਹ ਹੈ ਕਿ ਅਨਿੰਨ ਸੇਵਕ ਇਕ ਐਸਾ ‘ਕਰਮਯੋਗੀ’ ਹੈ, ਜਿਸ ਦਾ ਜ਼ਿਕਰ ਸ੍ਰੀ ਕਿਸ਼ਨ ਜੀ ਨੇ ਵੀ ਗੀਤਾ ਵਿਚ ਕੀਤਾ ਹੈ। ਅਜਿਹਾ ਕਰਮਯੋਗੀ ਸੇਵਕ ਬਣਨ ਲਈ ਲਾਜ਼ਮੀ ਹੈ ਕਿ ਸੇਵਕ ਵਿਚ ਭਾਉ ਭਗਤੀ ਦੇ ਭੰਡਾਰ ਹੋਵਨ, ਅਤੇ ਉਹ ਗੁਰੂ-ਵੀਚਾਰ ਦੇ ਅੰਕੁਸ਼ ਹੇਠ ਤੁਰੇ। ਸਿੱਖ ਨੇ ਸੇਵਾ ਕਰਦਿਆਂ ਹਰ ਦਮ ਇਹ ਧਾਰਨਾ ਰਖਣੀ ਹੈ ਕਿ ਉਹ ਗੁਰੂ ਦੀ ਸੇਵਾ ਕਰ ਰਿਹਾ ਹੈ, ਕਿਸੇ ਵਿਅਕਤੀ ਦੀ ਨਹੀਂ। ਜਦੋਂ ਸਤਿਗੁਰੂ ਵਲੋਂ ਬਖਸ਼ੀਆਂ ਦਾਤਾਂ ਵਿਚੋਂ ਕਿਣਕਾ ਮਾਤਰ ਗੁਰੂ ਜੀ ਦੇ ਨਮਿਤ ਲਾਵੇਗਾ, ਤਾਂ ਅਹਿਸਾਨ

ਕਾਹਦਾ ਤੇ ਕਿਸ ਉਤੇ ? ਫੇਰ ਕਿਸੇ ਪ੍ਰਕਾਰ ਦੀ ਹਉਂ-ਭਾਵਨਾ ਪੈਦਾ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੋਵੇਗਾ। ਸਗੋਂ, ਉਹ ਸਤਿਗੁਰੂ ਦਾ ਸੁਕਰ-ਗੁਜ਼ਾਰ ਹੋਵੇਗਾ ਕਿ ਉਹਨਾਂ ਨੇ ਕਿਰਪਾ ਕਰਕੇ ਉਸ ਨੂੰ ਸੇਵਾ ਕਰਨ ਦੀ ਪੈਰਨਾ ਕੀਤੀ ਤੇ ਬੁਧ ਬਲ ਬਖਸ਼ਿਆ ਹੈ। ਉਹ ਸੁਖਮਨੀ ਸਾਹਿਬ ਵਿਚ ਦਿਤੀ ਇਸ ਚੇਤਾਵਨੀ ਨੂੰ ਹਰ ਦਮ ਕੰਠ ਪਰੋਈ ਰਖੇਗਾ :

ਜੇ ਕੌ ਹੋਇ ਬਹੈ ਦਾਤਾਰੁ ॥

ਤਿਸੁ ਦੇਨਹਾਰੁ ਜਾਨੈ ਗਾਵਾਰੁ ॥੨੧੧੫॥

(ਪੰਨਾ ੨੯੨)

ਸਫਲ ਸੇਵਾ ਦੀ ਵੱਡੀ ਪਛਾਣ ਇਹ ਹੈ ਕਿ ਉਸ ਨਾਲ ਸਤਿਗੁਰੂ ਦਾ ਮਨ ਮੰਨਦਾ ਹੈ, ਅਤੇ ਗੁਰੂ ਜੀ ਦਾ ਮਨ ਤਾਂ ਹੀ ਮੰਨੇਗਾ ਜੇ ਸੇਵਕ-ਸਿਖ ਸੇਵਾ ਨੂੰ, ਗੁਰ-ਸਿਖਿਆ ਅਨੁਸਾਰ ਗੁਰੂ ਦੀ ਜਾਣ ਕੇ ਕਮਾਵੇ। ਫੇਰ, ਗੁਰੂ ਜੀ ਵਿਸ਼ਵਾਸ ਦਿਵਾਉਂਦੇ ਹਨ ਕਿ ਸੇਵਕ ਦੇ ਸਾਰੇ ਪਾਪ ਨਸ਼ਟ ਹੋ ਜਾਣਗੇ। ਸ੍ਰੀ ਗੁਰੂ ਰਾਮਦਾਸ ਜੀ ਦਾ ਫੁਰਮਾਨ ਹੈ :

ਸਾ ਸੇਵਾ ਕੀਤੀ ਸਫਲ ਹੈ, ਜਿਤੁ ਸਤਿਗੁਰ ਕਾ ਮਨੁ ਮੰਨੇ ॥

ਜਾ ਸਤਿਗੁਰ ਕਾ ਮਨੁ ਮੰਨਿਆ, ਤਾ ਪਾਪ ਕਸ਼ਮਲ ਭੰਨੇ ॥੨੫॥

(ਪੰਨਾ ੩੧੪)

(੪)

ਸੇਵਾ ਦੁਆਰਾ ਸਤਿਗੁਰੂ ਦਾ ਮਨ ਕਿਵੇਂ ਮੰਨੇ ? ਸਫਲ ਸੇਵਾ ਲਈ ਸੇਵਕ, ਸੰਖੇਪ ਵਿਚ ਕਿਨ੍ਹਾਂ ਕਿਨ੍ਹਾਂ ਗੁਣਾਂ ਦਾ ਧਾਰਨੀ ਹੋਵੇ ? ਉਸ ਦਾ ਪਾਪਾਂ ਸੰਤਾਪਾਂ ਤੋਂ ਛੁਟਕਾਰਾ ਕਿਵੇਂ ਹੋਵੇ ? ਇਸ ਸੰਬੰਧ ਵਿਚ ਗੁਰੂ ਸਾਹਿਬਾਨ ਨੇ ਸਪੱਸ਼ਟ, ਸਰਲ, ਸਾਦੀ ਤੇ ਅਮੁਲ ਸੇਧ ਬਖਸ਼ੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ 'ਵਾਰ ਆਸਾ' ਵਿਚ ਨਿਰਣਾ ਹੈ ਕਿ ਸੱਚ ਸੰਤੋਖ, ਸੱਚੇ-ਆਚਾਰ ਅਤੇ ਸਿਮਰਨ ਦੇ ਧਾਰਨੀ ਹੋਏ ਤੋਂ ਬਿਨਾਂ ਸਹੀ ਸੇਵਾ ਕਰ ਸਕਣੀ ਅਸੰਭਵ ਹੈ। ਅੰਮ੍ਰਿਤ ਕਬਨ ਹਨ :

ਸੇਵ ਕੀਤੀ ਸੰਤੋਖੀਏਂ, ਜਿਨ੍ਹੀ ਸਚੇ ਸਚੁ ਧਿਆਇਆ ॥

ਉਨ੍ਹੀ ਮੰਦੇ ਪੈਰੁ ਨ ਰਖਿਓ, ਕਰਿ ਸੁਕ੍ਰਿਤੁ ਧਰਮੁ ਕਾਮਾਇਆ ॥

ਉਨ੍ਹੀ ਦੁਨੀਆ ਤੋਥੇ ਬੰਧਨਾ, ਅਨੁ ਪਾਣੀ ਬੰਝਾ ਖਾਇਆ ॥੧॥

(ਪੰਨਾ ੪੬੨)

(ਨੋਟ : ਸਬਰ ਸੰਤੋਖ ਦਾ ਧਾਰਨੀ ਤੇ ਅਲਪ-ਆਹਾਰੀ ਪਭੂ-ਸੇਵਕ ਹੀ ਆਪਣਾ ਵਿਗਾੜ ਕੇ, ਦੂਜੇ ਦਾ ਸੰਵਾਰ ਸਕਦਾ ਹੈ; ਲੋਭੀ, ਲਾਲਚੀ, ਕਿਰਪਨ, ਪੇਟੂ ਤੇ ਮਨੁੱਖ ਅਜਿਹਾ ਨਹੀਂ ਕਰ ਸਕਦਾ।)

ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੁਖਮਨੀ ਸਾਹਿਬ ਦੀ ੧੯੮ੰ ਅਸ਼ਟਪਦੀ ਦੇ ਪਹਿਲੇ ਪਦੇ ਵਿਚ ਜਿਥੇ ਗੁਰੂ ਦੇ ਸੇਵਕ ਉੱਪਰ ਸਦਾ ਗੁਰੂ-ਦਿਆਲਤਾ ਦੇ ਹੱਥ ਦੀ ਸਾਖੀ ਭਰੀ ਹੈ, ਉਥੇ ਦੂਜੇ ਪਦੇ ਵਿਚ, ਉਸ ਸੇਵਕ ਦੇ ਗੁਣ ਲੱਛਣ ਵੀ ਨਿਖਾਰ ਕੇ ਦੱਸ ਦਿੱਤੇ ਹਨ।

ਆਪ ਜੀ ਦਾ ਫੁਰਮਾਨ ਹੈ :

ਸਤਿਗੁਰੂ ਸਿਖ ਕੀ ਕਰੈ ਪ੍ਰਤਿਪਾਲ ॥

ਸੇਵਕ ਕਉ ਗੁਰੂ ਸਦਾ ਦਇਆਲ ॥

ਪਰ ਸ਼ਰਤ ਇਹ ਹੈ ਕਿ ਸਿਖ :

ਗੁਰ ਬਚਨੀ ਹਰਿਨਾਮ੍ਭ ਉਚਰੈ ॥

ਸਤਿਗੁਰੂ ਸਿਖ ਕੇ ਬੰਧਨ ਕਾਏ ॥੧॥੧੯॥

(ਪੰਨਾ ੨੯੯)

ਸੇਵਕ ਇਹਨਾਂ ਗੁਣਾਂ ਅਬਵਾ ਬਿਰਤੀ ਦਾ ਧਾਰਨੀ ਹੋਵੇ :

ਮਨੁ ਥੇਚੈ ਸਤਿਗੁਰ ਕੈ ਪਾਸਿ ॥

ਤਿਸੁ ਸੇਵਕ ਕੇ ਕਾਰਜ ਰਾਸਿ ॥

ਸੇਵਾ ਕਰਤ ਹੋਇ ਨਿਹਕਾਮੀ ॥

ਤਿਸ ਕਉ ਹੋਤ ਪਰਾਪਰਿ ਸੁਆਮੀ ॥

ਅਪਨੇ ਕ੍ਰਿਪਾ ਜਿਸੁ ਆਪਿ ਕਰੋਇ ॥

ਨਾਨਕ, ਸੋ ਸੇਵਕੁ ਗੁਰ ਕੀ ਮਤਿ ਲੋਇ ॥੨॥੧੯॥

(ਪੰਨਾ ੨੯੭-੯੮)

ਉਪਰੋਕਤ ਰਚਨਾ ਵਿਚ ਇਹ ਦੋ ਨੁਕਤੇ ਵਿਸ਼ੇਸ਼ ਤੌਰ ਉੱਤੇ ਨੋਟ ਕਰਨ ਵਾਲੇ ਹਨ। ਏਥੇ, 'ਸੇਵਕ ਤੇ ਸਿਖ' ਦੋਵੇਂ ਪਦ ਸਮ-ਅਰਥਕ (Synonymous) ਹਨ। ਸਹੀ ਸੇਵਕ ਹੀ ਪੂਰਨ ਸਿਖ ਤੇ ਅਨਿੰਨ ਸੇਵਕ ਹੈ। ਦੂਜੇ, ਇਹ ਚੇਤਾਵਨੀ ਹੈ ਕਿ ਸੇਵਕ ਅਬਵਾ ਸਿਖ ਦੀ ਪਰਮ ਪਦਵੀ, ਗੁਰੂ ਦੀ ਸਿਖਿਆ ਅਤੇ ਪ੍ਰਭੂ ਦੀ ਕਿਰਪਾ ਦੁਆਰਾ ਕਿਸੇ ਵਿਰਲੇ ਨੂੰ ਹੀ ਪ੍ਰਾਪਤ ਹੁੰਦੀ ਹੈ। 'ਗੁਰਪ੍ਰਸਾਦ' ਦੀ ਇਹ ਗੱਲ ਚੇਤੇ ਰੱਖਣ ਨਾਲ ਸੇਵਕ ਮਾਨ ਅਭਿਮਾਨ ਤੋਂ ਬਚਿਆ ਰਹਿੰਦਾ ਹੈ। ਇਹ ਚੇਤਾਵਨੀ ਕਿਤਨੀ ਅਹਿਮ ਹੈ, ਇਹ ਹਕੀਕਤ ਪੰਜਵੇਂ ਗੁਰੂ ਜੀ ਦੇ ਇਹਨਾਂ ਫੁਰਮਾਨਾਂ ਤੋਂ ਸਪੱਸ਼ਟ ਹੋ ਜਾਂਦੀ ਹੈ :

ਮਾਨ ਅਭਿਮਾਨ ਮੰਧੇ, ਸੋ ਸੇਵਕੁ ਨਾਹੀ ॥

ਤਤ ਸਮਦਰਸੀ ਸੰਤਹੁ, ਕੋਈ ਕੌਣ ਮੰਧਾਹੀ ॥੨॥੯੯॥

(ਪੰਨਾ ੫੧)

ਏਥੇ ਇਸ ਭੇਦ ਨੂੰ ਕਿ ਕਰੋੜਾਂ ਵਿਚੋਂ ਕੋਈ ਇਕ ਅੱਧ ਹੀ, 'ਤੱਤ ਸਮਦਰਸੀ', ਵਿਅਕਤੀ ਹੀ, ਪਰਮ ਸਤਿ ਨੂੰ ਸਮਝਣ ਤੇ ਧਾਰਨ ਵਾਲਾ ਸੇਵਕ ਹੁੰਦਾ ਹੈ, ਸ੍ਰੀ ਗੁਰੂ ਅਮਰਦਾਸ ਜੀ ਇਸ ਸਚਾਈ ਨੂੰ ਇਉਂ ਪਰਪੱਕ ਕਰਾਉਂਦੇ ਹਨ ਕਿ ਸਫਲ ਸੇਵਾ ਅਤਿ ਬਿਖਮ ਹੈ ਅਤੇ ਗੁਰ-ਸ਼ਬਦ ਦੁਆਰਾ ਆਪਾ-ਭਾਵ, ਮੈਂ ਤੇ ਹਉਮੈ ਨੂੰ ਮਾਰੇ ਬਿਨਾਂ ਕਮਾਉਣੀ ਅਸੰਭਵ ਹੈ :

ਸਤਿਗੁਰ ਕੀ ਸੇਵਾ ਗਾਖੜੀ, ਸਿਰੁ ਦੀਜੈ ਆਪੁ ਗਵਾਇ ॥

ਸਬਦਿ ਮਰਹਿ ਫਿਰਿ ਨਾ ਮਰਹਿ, ਤਾ ਸੇਵਾ ਪਵੈ ਸਭ ਬਾਇ ॥

(ਪੰਨਾ ੬੪੮)

(4)

ਸਿੱਖੀ ਵਿਚ 'ਸੇਵਾ ਦਾ ਸੰਕਲਪ' ਤੇ ਇਸ ਸੰਕਲਪ ਦੀ ਸਤਿਗੁਰੂਆਂ ਤੇ ਗੁਰੂ ਕੇ ਸਿੱਖਾਂ ਵਲੋਂ ਕੀਤੀ ਕਮਾਈ ਦਾ ਬਿਉਰਾ ਬਹੁਤ ਉਚੇਰਾ ਤੇ ਲੰਮੇਰਾ ਹੈ। ਸਤਿਗੁਰੂਆਂ ਦੇ ਕਬਨ ਤੇ ਕਰਤੱਵ ਦਾ ਮੁਖ ਨਿਸ਼ਾਨਾ ਹੈ—ਪਰਮ ਦਾ ਬੋਲ ਬਾਲਾ, ਅਬਵਾ ਧਰਮ-ਅਸਥਾਪਨ। ਇਹ ਨਿਸ਼ਾਨਾ ਪੂਰਾ ਹੋ ਸਕਦਾ ਹੈ, ਵਾਹਿਗੁਰੂ ਦੇ ਅਨਿੰਨ ਸੇਵਕ, ਦਾਸ ਬਣਿਆਂ। ਧਰਮ-ਬਿਰਧੀ ਬਾਰੇ ਸ੍ਰੀ ਦਸ਼ੇਸ਼ ਜੀ ਦਾ ਬਰ-ਹੁੱਕ ਐਲਾਨ ਹੈ ਕਿ :

੧੪੯

ਹਮ ਇਹ ਕਾਜ ਜਗਤ ਮੋ ਆਏ ॥
ਧਰਮ ਹੇਤ ਗੁਰਦੇਵ ਪਠਾਏ ॥.....੪੨॥
ਧਰਮ ਚਲਾਵਨ, ਸੰਤ ਉਬਚਨ ॥
ਦੁਸ਼ਟ ਸਭਨ ਕੌ ਮੂਲ ਉਪਾਰਨ ॥੪੩॥

(ਬਚਿੜ ਨਾਟਕ, ਧਿਆਇ ਈ)

ਸੋ, ਗੁਰੂ ਜੀ ਚਾਹੇ ਦੇਸ ਪਰਦੇਸ ਰਟਨ ਕਰ ਰਹੇ ਹਨ, ਪੁਰੋਂ ਆਈ ਬਾਣੀ ਉਚਾਰ ਰਹੇ ਹਨ ਜਾਂ ਗੁਰਦੁਆਰੇ ਬਣਵਾ, ਸਰੋਵਰ ਖੁਦਵਾ ਤੇ ਸ਼ਹਿਰ ਵਸਾ ਰਹੇ ਹਨ; ਸ਼ਹਾਦਤ ਦਾ ਜਾਮ ਪੀ ਰਹੇ ਜਾਂ ਖੰਡਾ ਖੜਕਾ ਰਹੇ ਹਨ, ਨਿਸ਼ਾਨਾ ਸਦਾ ਸੀ—ਜਗਤ-ਸੇਵਾ। ਇਹੀ ਧਰਮ ਤੇ ਬੇਗਮਪੁਰੇ ਦੀ ਸਥਾਪਨਾ ਹੈ; ਹਲੇਮੀ ਰਾਜ ਦਾ ਸੁਪਨਾ ਸਾਕਾਰ ਕਰਨ ਦੀ ਵਿਧੀ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜਿਵੇਂ ਸੰਤ-ਸੇਵਾ, ਗੁਰਸਿੱਖਾਂ ਦੀ ਸੇਵਾ ਨੂੰ ਆਪ ਕਮਾਇਆ ਤੇ ਫਿਰ ਸਾਨੂੰ, ਹਮੇਸ਼ਾ ਲਈ, ਕਮਾਉਣ ਦਾ ਵੱਲੋਂ ਦੱਸਿਆ ਹੈ, ਉਸ ਦੇ ਕੁਝ ਕੁ ਅਲੋਕਿਕ ਤੇ ਦ੍ਰਖਸ਼ਾਂ ਦਿਸ, ਉਹਨਾਂ ਦੀ ਹੀ ਪਾਵਨ ਰਚਨਾ 'ਚੋਂ ਪੇਸ਼ ਕਰਨ ਦਾ ਸੁਭਾਗ ਇਉਂ ਲਿਆ ਜਾਂਦਾ ਹੈ :

(ੴ) ਮੈ ਬਧੀ ਸਚੁ ਧਰਮਸਾਲ ਹੈ ॥
ਗੁਰਸਿਖ ਲਹਦਾ ਭਾਲ ਕੈ ॥
ਪੈਰ ਧੋਵਾ ਪਖਾ ਫੇਰਦਾ,
ਤਿਸੁ ਨਿਵਿ ਨਿਵਿ ਲਾਗਾ ਪਾਇ ਜੀਉ ॥੧੦॥

(ਪੰਨਾ ੨੩)

(ਅ) ਕੇਸ ਸੰਗਿ, ਦਾਸ ਪਗ ਝਾਰਉ,
ਇਹੈ ਮਨੋਰਥ ਮੋਰ ॥੧॥

(ਪੰਨਾ ੪੦੦)

(ੴ) ਕਮਾਵਾ ਤਿਨ ਕੀ ਕਾਰ, ਸਰੀਰੁ ਪਵਿਤੁ ਹੋਇ ॥
ਪਖਾ, ਪਾਣੀ, ਪੀਸਿ, ਬਿਗਸਾ ਪੈਰ ਧੋਇ ॥੩॥

(ਪੰਨਾ ੪੧੯)

ਗੁਰਬਾਣੀ ਤੇ ਗੁਰੂ-ਆਸ਼ਿਆਂ ਦੇ ਮਹਾਨ ਵਿਆਖਿਆਕਾਰ ਭਾਈ ਗੁਰਦਾਸ ਜੀ ਦੀ ਰਚਨਾ ਵਿਚੋਂ ਇਕ ਤੁਕ ਵੰਨਗੀ ਵਜੋਂ ਪੇਸ਼ ਹੈ :

ਵਿਣੁ ਸੇਵਾ, ਧ੍ਯਾਗ ਹਥ ਪੈਰ, ਹੋਰ ਨਿਹਫਲ ਕਰਣੀ ॥

(੨੨,੧੦)

ਗੁਰਬਾਣੀ ਵਿਚ, ਜਿਥੇ ਹਗੀ-ਸੇਵਾ, ਗੁਰੂ-ਸੇਵਾ ਤੇ ਬਹੁ ਪ੍ਰਕਾਰੀ ਜੀਅ-ਜੰਤ ਦੀ ਸੇਵਾ ਦੀ ਭਰਪੂਰ ਪੇਨਨਾ ਹੈ, ਉਥੇ ਮਾਤਾ ਪਿਤਾ ਦੀ ਸੇਵਾ ਤੇ ਸਤਿਕਾਰ ਉਤੇ ਵੀ ਵੱਡਾ ਬੱਲ ਦਿੱਤਾ ਗਿਆ ਹੈ। ਭਾਈ ਗੁਰਦਾਸ ਜੀ ਨੇ ਵੀ ਬੜੇ ਜੋਰਦਾਰ ਸ਼ਬਦਾਂ ਦੁਆਰਾ ਵਾਰ ੩੭ ਦੀ ੧੩ਵੀਂ ਪਉੜੀ ਵਿਚ ਮਾਤਾ ਪਿਤਾ ਦੀ ਸੇਵਾ ਤੋਂ ਮੂੰਹ ਫੇਰ ਕੇ, ਹੋਰ ਜੱਪ ਆਦਿ ਕਰਨ ਨੂੰ ਵਾਧੂ ਤੇ ਬੇਅਰਥ ਦੱਸਿਆ ਹੈ :

(੧) ਮਾਂ ਪਿਉ ਪਰਹਰਿ ਸੁਣੈ ਵੇਦ, ਭੇਦ ਨ ਜਾਣੈ ਕਥਾ ਕਹਾਣੀ ॥
(੨) ਮਾਂ ਪਿਉ ਪਰਹਰਿ ਕਰੈ ਤਪੁ, ਵਣਖੰਡ ਭੁਲਾ ਫਿਰੈ ਬਿਥਾਣੀ ॥
(੩) ਮਾਂ ਪਿਉ ਪਰਹਰਿ ਕਰੈ ਪੁਜੁ, ਦੇਵੀ ਦੇਵ ਨ ਸੇਵ ਕਮਾਣੀ ॥
(੪) ਮਾਂ ਪਿਉ ਪਰਹਰਿ ਨਾਵਣਾ, ਅਠਸਠਿ ਤੀਰਥ ਘੁੰਮਣਵਾਣੀ ॥

- (੫) ਮਾਂ ਪਿਉ ਪਰਹਰਿ ਕਰੈ ਦਾਨ, ਬੇਈਮਾਨ ਅਗਿਆਨ ਪਰਾਣੀ ॥
 (੬) ਮਾਂ ਪਿਉ ਪਰਹਰਿ ਵਰਤ ਕਰਿ, ਮਰਿ ਮਰਿ ਜੰਮੈ ਭਰਮ ਭੁਲਾਣੀ ॥ ਚੜੀ ਚੜੀ ।
 (੭) ਗੁਰ ਪਰਮੇਸਰੁ ਸਾਡੁ ਨ ਜਾਣੀ ॥੧੩॥

[ਭਾਵ—ਜਿਸ ਵਿਚ ਮਾਂ ਪਿਉ ਜੈਸੇ ਕੁਦਰਤੀ ਉਪਕਾਰੀਆਂ ਦੀ ਕ੍ਰਿਤੱਗਯਤਾ ਦਾ ਬਿਆਲ ਨਹੀਂ, ਉਹ ਹੋਰ ਜੋ ਵੀ ਹਉਮੈ-ਆਸਰਤ ਹੋ ਕਰਮ ਕਰਦਾ ਹੈ, ਉਹ ਨਿਸਫਲ ਹਨ। ਜਦ, ਉਸ ਦੇ ਪਾਲਣ-ਪੋਸਣ ਦੇ ਉਪਕਾਰੀ ਸੰਤੁਸ਼ਟ ਨਹੀਂ, ਤਾਂ ਉਸ ਪਰਗੁਰੂ ਪਰਮੇਸਰ ਕਿਵੇਂ ਰੀਝ ਸਕਦੇ ਹਨ ?]

ਗੁਰ ਪ੍ਰਤਾਪ ਸੂਰਯ (ਸੂਰਜ ਪ੍ਰਕਾਸ਼) ਦੀ ਰੁਤ ੩, ਅਧਿਆਇ ੪੩ ਅਨੁਸਾਰ ਸ੍ਰੀ ਦਸਖੇਸ਼ ਜੀ ਦਾ ਸਫਲ ਸੇਵਾ ਦੀ ਰੀਤ ਬਾਰੇ ਅਮੁਲ ਫੁਰਮਾਨ ਹੈ :

ਮੁਖ ਤੇ ਅਰੁ ਮਨ ਤੇ ਸਦਾ, ਲਿਵ ਨਾਮ ਲਗਾਵੇ ॥
 ਹਾਥ ਤੇ ਕਰ ਟਹਿਲ, ਕੌ ਸਿੱਖ ਸੰਤ ਰੀਝਾਵੇ ॥
 ਜੋ ਮਾਮ ਪਿਆਰੇ ਅਧਿਕ ਹੈ, ਬਹਿ ਰਹੋ ਸਦੀਵਾ ॥
 ਕਰਣੀ ਉਚੀ ਨਿਤ ਕਰਹਿ, ਰਾਖਹਿ ਮਨ ਨੋਵਾਂ ॥

(੬)

ਚੇਤੇ ਰਹੇ ਗੁਰਮਤਿ ਤੇ ਗੁਰਬਾਣੀ ਵਿਚ ਆਮ ਕਰਕੇ, ਉਪਕਾਰ ਦੀ ਥਾਂ 'ਸੇਵਾ' ਸ਼ਬਦ ਦੀ ਵਰਤੋਂ ਨੂੰ ਤਰਜ਼ੀਹ ਦਿੱਤੀ ਗਈ ਹੈ। 'ਸੇਵਾ ਪਦ', ਨਿਮਰਤਾ ਦਾ ਲਖਾਇਕ ਹੈ, ਜਦ ਕਿ 'ਉਪਕਾਰ', ਅਹਿਸਾਨ ਸੂਖਮ ਹਉਮੈ ਭਾਵ ਦਾ। ਬੜੀ ਮਨੋਵਿਗਿਆਨਕ, ਅਨੁਠੀ ਤੇ ਦੂਰ-ਰੱਸ ਸੋਚ ਹੈ ਗੁਰੂ ਸਾਹਿਬਾਨ ਦੀ। ਜੋ ਗੁਣਕਾਰੀ ਤੇ ਪਰਉਪਕਾਰੀ ਹੈ, ਉਹ ਤਾਂ ਇਸ ਨੂੰ ਸੇਵਾ ਸਮਝੇ ਤੇ ਉਹ ਵੀ ਗੁਰੂ ਦੀ, ਕਿਸੇ ਸੰਬੰਧਤ ਵਿਅਕਤੀ ਦੀ ਨਹੀਂ। ਪਰ, ਜੋ ਸੇਵਾ ਦਾ ਪਾਤਰ ਹੈ, ਉਹ ਇਸ ਨੂੰ ਉਪਕਾਰ ਸਮਝੇ, ਅਤੇ ਉਸ ਉਪਕਾਰੀ ਦਾ ਸਦਾ ਕ੍ਰਿਤੱਗ ਰਹੇ। ਜੋ ਮਨੁੱਖ, ਕਿਸੇ ਉਪਕਾਰੀ ਦਾ ਕ੍ਰਿਤੱਗ-ਅਹਿਸਾਨਮੰਦ ਹੋਵੇਗਾ, ਉਹ ਅਵੱਸ਼ ਦਾਤਾਰ ਗੁਰੂ ਅਥਵਾ ਵਾਹਿਗੁਰੂ ਦਾ ਵੀ ਕ੍ਰਿਤੱਗ ਥੀਵੇਗਾ।

ਦੂਜੇ, ਉਪਕਾਰੀ ਸੇਵਕ ਤੇ ਸੇਵਾ ਦੇ ਪਾਤਰ ਵਿਚਕਾਰ ਸਤਿਗੁਰੂ ਦਾ ਪਹਿਰਾ ਰਹਿਣਾ ਜ਼ਰੂਰੀ ਹੈ। ਇਹ ਤਾਂ ਹੀ ਸੰਭਵ ਹੈ, ਜੇ ਸੇਵਾ ਹਰੀ ਅਥਵਾ ਗੁਰੂ ਦੀ ਸਮਝ ਕੇ ਕੀਤੀ ਜਾਵੇ। ਦੂਜੀ ਸੂਰਤ ਵਿਚ ਇਹ ਲਿਹਾਜ਼-ਮੁਲਾਹਜ਼ਾ, ਸੋਦੇਬਾਜ਼ੀ ਵਾਲੀ ਗੱਲ ਹੋਵੇਗੀ, ਨਿਸ਼ਕਾਮ ਤੇ ਸਫਲ ਸੇਵਾ ਵਾਲੀ ਨਹੀਂ।

ਗੁਰਮਤਿ ਵੀਚਾਰਧਾਰਾ ਅਥਵਾ ਆਮ ਧਾਰਮਕ ਸਾਹਿੱਤ ਵਿਚ, ਪਰਮਾਤਮਾ, ਗੁਰੂ ਜਾਂ ਕਿਸੇ ਦੇ ਕੀਤੇ ਉਪਕਾਰ ਜਾਂ ਸੇਵਾ ਨੂੰ ਚੇਤੇ ਰੱਖਣ ਵਾਲੇ ਨੂੰ ਤਾਂ ਕ੍ਰਿਤੱਗ ਜਾਂ ਅਹਿਸਾਨਮੰਦ ਕਿਹਾ ਗਿਆ ਹੈ, ਅਤੇ ਭੁੱਲ ਜਾਣ ਵਾਲੇ ਨੂੰ ਅਕ੍ਰਿਤਘਣ ਜਾਂ ਅਹਿਸਾਨ-ਛਰਮੋਸ਼। ਕ੍ਰਿਤੱਗ ਹੋਣਾ ਆਪਣੇ ਆਪ ਵਿੱਚ, ਆਪਣੀ ਜਾਤ ਵਿਚ ਆਤਮਾ ਅਥਵਾ ਜੀਵਨ ਦਾ ਇਕ ਅਮੁਲ ਜੋਹਰ ਹੈ, ਗਹਿਣਾ ਹੈ; ਪਰੰਤੂ, ਅਕ੍ਰਿਤਘਣ ਹੋਣਾ ਆਤਮਾ ਦੀ ਗਿਰਾਵਣ। ਭਾਈ ਗੁਰਦਾਸ ਜੀ ਨੇ ਅਕ੍ਰਿਤਘਣਤਾ ਨੂੰ ਜਿੰਨਾ ਕੋਸਿਆ ਤੇ ਨਿੰਦਿਆ ਹੈ, ਓਨਾ ਸ਼ਾਇਦ ਹੀ ਕਿਸੇ ਹੋਰ ਅੰਗੁਣ ਨੂੰ ਨਿੰਦਿਆ ਹੋਵੇ। ਭਾਈ ਸਾਹਿਬ ਨੇ 'ਭਾਰੇ

ਭੁਈਂ, ਅਕਿਰਤਘਣ ਮੰਦੀ ਹੂੰ ਮੰਦੇ' (੩੫.੯) ਕਹਿ ਕੇ ਅਟੱਲ ਸਚਾਈ ਪ੍ਰਗਟਾਂ ਕਰ ਦਿੱਤੀ ਹੈ। ਅੰਤ ਵਿੱਚ, ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ, ਹਰੀ ਰੂਪ ਹੋ ਗਏ ਪੂਰਨ ਸੇਵਕ ਦਾ ਖਿੱਚਿਆ ਚਿੱਤਰ ਤੇ ਆਪ ਕਮਾਇਆ ਕਰਤਵ ਇਉਂ ਰੂਪਮਾਨ ਕਰਨ ਦਾ ਉਪਕਾਰ ਕੀਤਾ ਗਿਆ ਹੈ:

ਮਾਨ ਮੋਹ ਅਰੁ ਲੌਭ ਵਿਕਾਰਾ, ਬੀਓ ਚੀਤਿ ਨ ਘਾਲਿਓ ॥
ਨਾਮ ਰਤਨੁ ਗੁਣਾ ਹਰਿ ਬਣਜੇ, ਲਾਦਿ ਵਖਰੁ ਲੈ ਚਾਲਿਓ ॥੧॥
ਸੇਵਕ ਕੀ ਉਜ਼ਬਿ ਨਿਬਹੀ ਪ੍ਰੀਤਿ ॥
ਜੀਵਤ ਸਾਹਿਬੁ ਸੇਵਿਓ ਅਪਨਾ, ਚਲਤੇ ਰਾਖਿਓ ਚੀਤਿ ॥੧॥ ਰਹਾਉ ॥
ਜੈਸੀ ਆਗਿਆ ਕੀਨੀ ਠਾਕੁਰਿ, ਤਿਸ ਤੇ ਮੁਖੁ ਨਹੀ ਮੋਰਿਓ ॥
ਸਹਜੁ ਅਨੰਦੁ ਰਖਿਓ ਗਿਹੁ ਭੀਤਰਿ, ਉਠਿ ਉਆਹੁ ਕਉ ਦਉਰਿਓ ॥੨॥
ਆਗਿਆ ਮਹਿ ਕੂਖ, ਸੋਈ ਕਰਿ ਸੂਖਾ, ਸੋਗ ਹਰਥ ਨਹੀ ਜਾਨਿਓ ॥
ਜੋ ਜੋ ਹੁਕਮੁ ਭਇਓ ਸਾਹਿਬ ਕਾ, ਸੋ ਮਾਥੈ ਲੇ ਮਾਨਿਓ ॥੩॥
ਭਇਓ ਕ੍ਰਿਪਾਲੁ ਠਾਕੁਰੁ ਸੇਵਕ ਕਉ, ਸਵਰੇ ਹਲਤ ਪਲਾਤਾ ॥
ਧੰਨੁ ਸੇਵਕੁ ਸਫਲੁ ਉਹੁ ਆਇਆ, ਜਿਨਿ ਨਾਨਕ ਖਸਮੁ ਪਛਾਤਾ ॥੪॥੫॥ (ਪੰਨਾ ੧੦੦੦)

ਸੋ, ਸੇਵਾ ਗੁਰਮਤਿ ਚਿੰਤਨ ਦੇ ਬੁਨਿਆਦੀ ਸੰਕਲਪਾਂ ਵਿਚੋਂ ਇਕ ਉੱਚਤਮ ਸੰਕਲਪ ਹੋਣ ਕਰਕੇ, ਗੁਰਬਾਣੀ ਅਤੇ ਗੁਰ-ਇਤਿਹਾਸ ਵਿਚ ਇਸ ਨੂੰ ਵਿਸ਼ੇਸ਼ ਸਥਾਨ ਪ੍ਰਾਪਤ ਹੈ।

ਨਾਨਕ, ਸੇਵਕੁ ਸੋਈ ਆਖੀਐ, ਜੋ ਸਿਰੁ ਧਰੇ ਉਤਾਰਿ ॥
ਸਤਿਗੁਰ ਕਾ ਭਾਣਾ ਮੰਨਿ ਲਏ, ਸਥਦੁ ਰਖੈ ਉਰਧਾਰਿ ॥੧॥ (ਪੰਨਾ ੧੨੪੭)

ਸੋ ਸੇਵਕ ਹਰਿ ਆਖੀਐ, ਜੋ ਹਰਿ ਰਖੈ ਉਰਧਾਰਿ ॥
ਮਨੁ ਤਨੁ ਸਉਪੇ, ਆਗੈ ਧਰੇ, ਹਉਮੈ ਵਿਚਹੁ ਮਾਰਿ ॥ (ਪੰਨਾ ੨੯)

1. ਕੀਤੀ ਸੇਵਾ ਅਥਵਾ ਉਪਕਾਰ ਨੂੰ ਵਿਸਾਰਨ ਵਾਲੇ ਅਕਿਰਤਘਣ ਦੀ ਦੁਬਤਤਾ ਤੇ ਨੀਚਤਾ ਬਾਰੇ ਭਾਗ ਗੁਰਦਾਸ ਜੀ ਦੀ ਟਿਪਣੀ :

(ਉ) ਨ ਤਿਸੁ ਭਾਰੇ ਪਰਬਤਾਂ ਅਸਮਾਨ ਖੋਂਦੇ ।
ਨ ਤਿਸੁ ਭਾਰੇ ਕੋਟ ਗੜ੍ਹ, ਘਰ ਬਾਰ ਦਿਸੇਂਦੇ ।
ਨ ਤਿਸੁ ਭਾਰੇ ਸਾਇਰਾਂ, ਨਦ ਵਾਹ ਵਹੁੰਦੇ ।
ਨ ਤਿਸੁ ਭਾਰੇ ਤਰਵਰਾਂ, ਫਲ ਸੁਫਲ ਫਲੁੰਦੇ ।
ਨ ਤਿਸੁ ਭਾਰੇ ਜੀਅ ਜੰਤ, ਅਣਗਣਤ ਫਿਂਦੇ ।
ਭਾਰੇ ਭੁਈ (ਧਰਤੀ ਨੂੰ) ਅਕਿਰਤਘਣ ਮੰਦੀ ਹੂੰ ਮੰਦੇ ।
(ਅ) ਮੱਦ ਵਿਚਿ ਰਿੱਧਾ ਪਾਇਕੈ, ਕੁੱਤੇ ਦਾ ਮਾਸੁ ।
ਧਰਿਆ ਮਾਨਸ ਖੇਪਗੀ, ਤਿਸੁ ਮੰਦੀ ਵਾਸੁ ।
ਰੱਤੂ ਭਰਿਆ ਕਪੜਾ, ਕਰਿ ਕੱਜਣੂ ਤਾਸੁ ।
ਢਕਿ ਲੈ ਚੱਲੀ ਚੁਹੜੀ, ਕਰਿ ਭੋਗ ਬਿਲਾਸੁ ।
ਆਖਿ ਸੁਣਾਏ ਪੁੱਛਿਆ, ਲਾਹਿ ਵਿਸਵਾਸੁ ।
ਨਦਰੀ ਪਵੈ ਅਕਿਰਤਘਣ, ਮਤੁ ਹੋਇ ਵਿਣਾਸੁ ।

(ਪਉੜੀ ੮ ਤੇ ੯, ਵਾਰ ੩੫)

ਇਸ਼ਨਾਨ

ਵਿਦਿਆ-ਪਬੀਨ ਲੋਕਾਂ ਨੇ ਇਸ਼ਨਾਨ ਨੂੰ ਸਫਲ ਤੇ ਸਿਹਤਮੰਦ ਮਨੁੱਖੀ ਜੀਵਨ ਦਾ ਇਵੇਂ ਹੀ ਇਕ ਅੰਗ ਮੰਨਿਆ ਹੈ ਜਿਵੇਂ ਰਿਸ਼ਟ-ਪੁਸ਼ਟ ਸਰੀਰ ਲਈ ਸਵੱਛ ਤੇ ਨਰੋਈ ਭੁਗਾਕ ਅਤੇ ਕਸਰਤ। ਸਗੋਂ, ਕਈ ਇਕ ਮੱਤ ਤਾਂ ਇਸ ਨੂੰ ਇੱਕ ਅਧਿਆਤਮਕ ਅਥਵਾ ਪੁੰਨ-ਕਰਮ ਮੰਨਣ ਤਕ ਵੀ ਗਏ ਹਨ। ਇਸ ਬਾਰੇ ਗੁਰਮਤਿ ਦਾ ਦ੍ਰਿਸ਼ਟੀਕੋਣ ਬੜਾ ਸਰਲ, ਸਪੱਸ਼ਟ ਤੇ ਭਾਵ-ਪੂਰਤ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਪੁਜੀ ਸਾਹਿਬ ਦੇ ਅੰਤਲੇ ਸਲੋਕ ਵਿਚ ਜਿਥੇ ਪਵਣ (ਪਾਣ) ਨੂੰ ਗੁਰੂ ਕਰਕੇ ਮੰਨਿਆ ਹੈ ਉਥੇ ਪਾਣੀ ਨੂੰ ਪਿਤਾ ਕਰ ਕੇ ਵਡਿਆਇਆ ਹੈ 'ਪਵਣ ਗੁਰੂ ਪਾਣੀ ਪਿਤਾ.....'। ਹੋਰ ਗੁਰਵਾਕ ਹੈ:

ਭਰੀਐ ਹਥੁ ਪੈਡੁ ਤਨੁ ਦੇਹ॥ ਪਾਣੀ ਧੋਤੇ ਉਤਰਸੁ ਖੇਹ॥ (ਜਪੁ ਜੀ, ਪਉੜੀ 20)

ਪਾਣੀ ਨਿਰਮਲਤਾ ਅਤੇ ਸੀਤਲਤਾ ਦਾ ਲਖਾਇਕ ਹੈ ਅਤੇ ਇਸ ਦੇ ਸਪਰਸ ਕਰਨ ਤੇ ਸੇਵਨ ਨਾਲ ਇਹ ਦੋਵੇਂ ਗੁਣ ਅਥਵਾ ਸੁਭਾਵ ਸੁਤੇ-ਸਿਧ ਸਾਡੇ ਅੰਦਰ ਪ੍ਰਵੇਸ਼ ਕਰ ਜਾਂਦੇ ਹਨ। ਸਫ਼ਾਈ ਨੂੰ ਸਿਆਣਿਆਂ ਨੇ 'ਪਾਰਸਾਈ ਤੋਂ ਦੂਜੇ ਦਰਜੇ ਉਤੇ ਮੰਨਿਆ ਹੈ। ਨਿਰੋਕਾਰੀ ਸਤਿਗੁਰੂ ਨੇ 'ਆਸਾ ਕੀ ਵਾਰ' ਵਿਚ ਪਾਣੀ ਨੂੰ ਕੁਦਰਤ ਦੇ ਜੀਵਨ, ਖੇਡੇ ਤੇ ਵਧਣ-ਫੁਲਣ ਦਾ ਆਧਾਰ ਦਸਦਿਆਂ ਫੁਰਮਾਇਆ ਹੈ:

ਪਹਿਲਾ ਪਾਣੀ ਜੀਉ ਹੈ, ਜਿਤੁ ਹਰਿਆ ਸਤ੍ਰ ਕੋਇ ॥੧॥੧੬॥

(ਆਸਾ ਕੀ ਵਾਰ, ਪੰਨਾ 822)

ਤਥਾ— ਜਲ ਬਿਨੁ ਸਾਖ ਕੁਮਲਾਵਤੀ, ਉਪਜਹਿ ਨਾਹੀ ਦਾਮ ॥੧॥

(ਬਾਰਹਸਾਹ ਮੰਝ ਮਹਲਾ 4, ਪੰਨਾ 933)

[ਭਾਵ—ਜਲ ਤੋਂ ਬਿਨਾਂ ਬਨਾਸਪਤੀ ਕੁਮਲਾ ਤੇ ਸੁਕ ਜਾਂਦੀ ਹੈ, ਅਤੇ ਕਿਸੇ ਪ੍ਰਕਾਰ ਦਾ ਲਾਭ ਨਹੀਂ ਦੇਂਦੀ।]

ਇਸ ਹਕੀਕਤ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਮਨੁੱਖੀ ਮਨ ਤੇ ਤਨ ਦਾ ਆਪਸ ਵਿਚ ਗੂੜਾ ਸੰਬੰਧ ਹੈ। ਨਰੋਆ ਮਨ ਨਰੋਏ ਤਨ, ਅਤੇ ਨਰੋਆ ਤਨ ਬਲਵਾਨ ਮਨ ਦਾ ਜਾਮਨ ਤੇ ਲਖਾਇਕ ਹੈ। ਇਸ਼ਨਾਨ ਨਾ ਕੋਵਲ ਤਨ ਨੂੰ ਹੀ ਨਰੋਆ, ਸਵੱਛ ਤੇ ਸਾਵਧਾਨ ਬਣਾਉਂਦਾ ਹੈ; ਸਗੋਂ, ਇਕਾਗਰਤਾ ਤੇ ਪ੍ਰਭੂ-ਸਿਮਰਨ ਵਿਚ ਵੀ ਸਹਾਇਕ ਹੁੰਦਾ

1. Cleanliness is next to godliness.

ਹੈ। ਇਹੀ ਕਾਰਨ ਹੈ ਕਿ ਗੁਰਬਾਣੀ ਵਿਚ ਜਿਥੇ 'ਨਾਮ ਤੇ ਦਾਨ' ਦਾ ਜ਼ਿਕਰ ਆਉਂਦਾ ਹੈ ਓਥੇ ਨਾਲ 'ਇਸ਼ਨਾਨ' ਦਾ ਵੀ ਵਰਣਨ ਹੈ। ਗੁਰਮੁਖਾਂ, ਮਹਾਂਪੁਰਸ਼ਾਂ ਦਾ ਸੁਭਾਵ, ਕਰਤਵ ਅਥਵਾ ਲੱਛਣ ਬਿਆਨ ਕਰਦੇ ਹੋਏ ਗੁਰੂ ਨਾਨਕ ਦੇਵ ਜੀ ਫੁਰਮਾਉਂਦੇ ਹਨ :

ਗੁਰਮੁਖਿ, ਨਾਮੁ ਦਾਨੁ ਇਸਨਾਨੁ ॥੩੯॥ (ਗਾਮਕਲੀ ਸਿਧ ਗੋਸਟਿ, ਪੰਨਾ ੬੪੨)

ਹੋਰਥੇ, 'ਇਸ਼ਨਾਨ' ਤੇ 'ਨਾਮ ਸਿਮਰਨ' ਦੇ ਅਤੁੱਟ ਸੰਬੰਧਾਂ ਦਾ ਵਰਣਨ ਇਉਂ ਕੀਤਾ ਗਿਆ ਹੈ :

ਕਰਿ ਇਸਨਾਨੁ, ਸਿਮਰਿ ਪ੍ਰਭੂ ਅਪਨਾ, ਮਨ ਤਨ ਭਏ ਅਰੋਗਾ ॥੧॥੧੧॥

(ਸੌਰਠਿ ਮ: ੫, ਪੰਨਾ ੬੧੧)

ਹੇ ਭਾਈ, ਇਸ਼ਨਾਨ ਨਾਲ ਤੇਰਾ ਤਨ ਅਤੇ ਸਿਮਰਨ ਨਾਲ ਤੇਰਾ ਮਨ ਅਰੋਗ, ਨਰੋਏ ਤੇ ਬਲਵਾਨ ਹੋਣਗੇ। ਸਰੀਰ ਦੀ ਸਫ਼ਾਈ ਤੇ ਸਵੱਛਤਾ ਦਾ ਪ੍ਰਭਾਵ ਅਵੱਸ ਤੇਰੇ ਮਨ ਉੱਤੇ ਪਵੇਗਾ।

ਏਸੇ ਸੱਚਾਈ ਨੂੰ ਵਿਦਵਾਨ ਬਾਮਸਨ, ਇਉਂ ਬਿਆਨ ਕਰਦਾ ਹੈ :

"Even from the body's purity, the mind receives a sympathetic aid."

[ਭਾਵ—ਤਨ ਦੀ ਸਵੱਛਤਾ ਤੋਂ ਮਨ ਦੀ ਸਵੱਛਤਾ ਨੂੰ ਇਕ ਸਨੇਹ-ਭਰਪੂਰ ਸਹਾਇਤਾ ਪ੍ਰਾਪਤ ਹੁੰਦੀ ਹੈ।]

ਇਸ਼ਨਾਨ ਦਾ ਸਮਾਂ

ਗੁਰੂ ਜੀ ਜਿਥੇ ਸਰੀਰ ਦੀ ਅਰੋਗਤਾ ਲਈ ਇਸ਼ਨਾਨ ਦਾ ਏਡਾ ਵੱਡਾ ਮਹਾਤਮ ਦਸਦੇ ਹਨ ਓਥੇ ਨਾਲ ਹੀ ਇਹ ਵੀ ਤਾਕੀਦ ਕਰਦੇ ਹਨ ਕਿ ਗੁਰਸਿੱਖ ਨੇ ਇਸ਼ਨਾਨ ਅੰਮ੍ਰਿਤ ਵੇਲੇ ਉਠ ਕੇ ਕਰਨਾ ਤੇ ਪ੍ਰਭੂ-ਸਿਮਰਨ ਵਿਚ ਜੁੱਟ ਜਾਣਾ ਹੈ :

(ੴ) ਉਠਿ ਇਸਨਾਨੁ ਕਰਹੁ ਪਰਭਾਤੇ, ਸੋਏ ਹਰਿ ਆਰਾਯੇ ॥੩॥੧੯॥

(ਬਸੰਤੁ ਮ: ੫, ਪੰਨਾ ੧੧੯੫)

(ਅ) ਚਉਥੇ ਪਹਿਰ ਸਥਾਨ ਕੈ, ਸੁਰਤਿਆ ਉਪਜੈ ਚਾਉ ॥

ਤਿਨਾ ਦਰੀਆਵਾ ਸਿਉ ਦੋਸਤੀ, ਮਨਿ ਮੁਖਿ ਸਚਾ ਨਾਉ ॥੧॥ (੧੯)

(ਸਲੋਕ ਮ: ੨, ਮਾਝ ਕੀ ਵਾਰ, ਪੰਨਾ ੧੪੬)

ਭਾਈ ਗੁਰਦਾਸ ਜੀ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਿਖਾਰੀ ਅਤੇ ਗੁਰਮਤਿ ਦੀਆਂ ਰਮਜ਼ਾਂ ਨੂੰ ਸਮਝਣ ਅਤੇ ਸਮਝਾਉਣ ਵਾਲੇ ਅਦੁੱਤੀ ਵਿਦਵਾਨ ਗੁਰਸਿੱਖ ਹੋਏ ਹਨ, ਅੰਮ੍ਰਿਤ ਵੇਲੇ ਦੇ ਇਸ਼ਨਾਨ ਦੀ ਮਹੱਤਤਾ ਇਉਂ ਦਰਸਾਉਂਦੇ ਹਨ :

ਕੁਰਬਾਣੀ ਤਿਨਾ ਗੁਰਸਿੱਖਾ, ਪਿਛਲ ਰਾਤੀ ਉਠਿ ਬਹੰਦੇ ॥

ਕੁਰਬਾਣੀ ਤਿਨਾ ਗੁਰਸਿੱਖਾ, ਅੰਮ੍ਰਿਤੁ ਵੇਲੇ ਸਰਿ ਨਾਵੰਦੇ ॥

(ਭਾ: ਗੁ: ਵਾਰ ੧੨-੨)

ਤਥਾ— ਅੰਮ੍ਰਿਤ ਵੇਲੇ ਨਾਵਣਾ, ਗੁਰਮੁਖਿ ਜਪੁ, ਗੁਰ ਮੰਦ੍ਰ ਜਪਾਇਆ॥

(ਭਾ: ਗੁ: ਵਾਰ ੨੬-੪)

ਗੁਰਮਤਿ ਵਿਚ ਮਨ ਨੂੰ ਪ੍ਰਬੋਧਣ ਤੇ ਸਿਮਰਨ ਹਿਤ ਇਸ਼ਨਾਨ ਦੁਆਰਾ ਸਰੀਰ ਦੀ ਸਫ਼ਾਈ ਆਦਿ ਉਤੇ ਇਤਨਾ ਜ਼ੋਰ ਤਾਂ ਦਿਤਾ ਗਿਆ ਹੈ; ਪਰੰਤੂ, ਅਨੱਤਾਂ ਵਾਂਗ ਇਸ ਨੂੰ ਕਰਮ-ਕਾਂਡ ਕਰ ਕੇ ਨਹੀਂ ਮੰਨਿਆ ਗਿਆ। ਗੁਰਮਤਿ ਅਨੁਸਾਰ, ਇਸ਼ਨਾਨ ਸਰੀਰਕ ਸਫ਼ਾਈ, ਅਰੋਗਤਾ ਤੇ ਸਿਮਰਨ ਦਾ ਸਾਧਨ ਤਾਂ ਹੈ; ਪਰੰਤੂ ਆਪਣੀ ਜਾਤ ਵਿਚ ਪੁੰਨ-ਕਰਮ ਨਹੀਂ। ਕੇਵਲ ਇਸ਼ਨਾਨ ਅਥਵਾ ਤੀਰਥ-ਇਸ਼ਨਾਨ ਨੂੰ ਹੀ ਪੁੰਨ-ਕਰਮ ਅਤੇ ਮੁਕਤੀ-ਦਾਤਾ ਮੰਨ ਲੈਣਾ, ਗੁਰਮਤਿ-ਸਿਧਾਂਤਾਂ ਦੇ ਅਨੁਕੂਲ ਨਹੀਂ। ਗੁਰਬਾਣੀ ਦੇ ਇਹ ਪ੍ਰਮਾਣ ਇਸ ਨੁਕਤੇ ਨੂੰ ਪੂਰੀ ਤਰ੍ਹਾਂ ਸਪੱਸ਼ਟ ਕਰਦੇ ਅਤੇ ਗੁਰਮਤਿ ਸਿਧਾਂਤ ਸਮਝਣ ਵਿਚ ਸਹਾਇਕ ਹੋ ਸਕਦੇ ਹਨ :

(ੴ) ਅੰਤਰਿ ਮੈਲੁ ਜੇ ਤੀਰਥ ਨਾਵੇ, ਤਿਸੁ ਬੈਕੁੰਠ ਨ ਜਾਨਾ॥

ਲੋਕ ਪਤੀਣੇ ਕੜ੍ਹੁ ਨ ਹੋਵੈ, ਨਾਹੀ ਰਾਮੁ ਅਯਾਨਾ॥੧॥

ਪ੍ਰਜ਼ਹੁ ਰਾਮੁ, ਏਕੁ ਹੀ ਦੇਵਾ॥

ਸਾਚਾ ਨਾਵਣੁ, ਗੁਰ ਕੀ ਸੇਵਾ॥੧॥ ਰਹਾਉ॥

ਜਲ ਕੈ ਮਜਨਿ ਜੇ ਗਤਿ ਹੋਵੈ, ਨਿਤ ਨਿਤ ਮੇਂਡੁਕ ਨਾਵਹਿ॥

ਜੈਸੇ ਮੇਂਡੁਕ ਤੈਸੇ ਓਇ ਨਰ, ਫਿਰਿ ਫਿਰਿ ਜੋਨੀ ਆਵਹਿ॥੨॥

(ਗੁਰੂ ਦੀ ਸੇਵਾ ਸੱਚਾ ਇਸ਼ਨਾਨ ਹੈ।)

(ਆਸਾ ਕਬੀਰ ਜੀ, ਪੰਨਾ ੪੯੪)

(ਅ) ਤੀਰਥ ਨਾਇ ਨ ਉਤਰਸਿ ਮੈਲੁ॥

ਕਰਮ ਧਰਮ ਸਭਿ ਹਉਮੈ ਫੈਲੁ॥

ਲੋਕ ਪਚਾਰੈ ਗਤਿ ਨਹੀਂ ਹੋਇ॥

ਨਾਮ ਬਿਹੂਣੇ ਚਲਸਹਿ ਰੋਇ॥੨॥

(ਰਾਮਕਲੀ ਮ: ੫, ਪੰਨਾ ੩੮੦)

(ੳ) ਹ੍ਰਿਦੈ ਕਪਟੁ ਮੁਖ ਗਿਆਨੀ॥

ਝੂਠੇ ! ਕਹਾ ਬਿਲੋਵਸਿ ਪਾਨੀ ?॥੧॥

ਕਾਇਆ ਮਾੰਜਸਿ ਕਉਨ ਗੁਨ ?

ਜਉ ਘਰ ਭੀਤਰਿ ਹੈ ਮਲਨੀ ?॥੧॥ ਰਹਾਉ॥

ਲਉਕੀ ਅਠਸਠਿ ਤੀਰਥ ਨਾਈ॥

ਕਉਰਾਪਨੁ ਤਉ ਨ ਜਾਈ॥੨॥੮॥

(ਸੋਰਠਿ ਕਬੀਰ ਜੀ, ਪੰਨਾ ੬੫੬)

(ਸ) ਨਾਵਣ ਚਲੇ ਤੀਰਥੀ, ਮਨਿ ਬਹੈ ਤਨਿ ਚੇਰ॥

ਇਕੁ ਭਾਉ ਲਖੀ ਨਾਤਿਆ, ਦੂਇ ਭਾ ਚੜੀਐਸੁ ਹੋਰ॥

ਬਾਹਰਿ ਧੋਤੀ ਤੁਮਕੀ, ਅੰਦਰਿ ਵਿਸੁ ਨਿਕੋਰ॥

ਸਾਧ ਭਲੇ ਅਣਨਾਤਿਆ, ਚੇਰ ਸਿ ਚੇਰਾ ਚੇਰ॥੨॥ (੧੨)

(ਮ: ੧, ਵਾਰ ਸੂਹੀ, ਪੰਨਾ ੨੮੯)

(ੴ) ਸੇਚ (ਇਸ਼ਨਾਨ ਆਦਿ) ਕਰੈ ਦਿਨਸੁ ਅਰੁ ਰਾਤਿ ॥
ਮਨ ਕੀ ਮੈਲੁ ਨ ਤਨ ਤੇ ਜਾਤਿ ॥੩॥੩॥

(ਸੁਖਮਨੀ ਸਾਹਿਬ)

ਸਤਿਗੁਰ ਜੀ ਨੇ ਜੇ ਕਿਧਰੇ ਤੀਰਥਾਂ ਉੱਤੇ ਜਾਣ ਦਾ ਉਦਮ ਕੀਤਾ ਵੀ ਹੈ ਤਾਂ ਲੋਕਾਂ ਦੇ ਉਧਾਰ ਲਈ; ਓਥੇ ਇਕੱਠੇ ਹੋਏ ਲੋਕਾਂ ਨੂੰ ਉਪਦੇਸ਼ ਦੇਣ ਲਈ। ਸ੍ਰੀ ਗੁਰੂ ਰਾਮਦਾਸ ਜੀ, ਤੀਜੇ ਸਤਿਗਰ ਜੀ ਦੀ ਤੀਰਥ-ਯਾਤਰਾ ਦੇ ਪਯੋਜਨ ਬਾਰੇ ਲਿਖਦੇ ਹਨ :

ਤੌਰਥ ਉਦਮੁ ਸਤਿਗੁਰੂ ਕੀਆ, ਸਭ ਲੋਕ ਉਧਰਣ ਅਰਥਾ।।

(ਭਾਖਾਰੀ ਨੰਬਰ 8, ਪੰਜਾਬ ੧੯੯੬)

ਸੋ, ਸਿਖ ਮੱਤ ਵਿਚ, ਜਿਵੇਂ ਹੋਰ ਹਰੇਕ ਵਸਤੂ ਤੇ ਕਰਮ ਨੂੰ ਬਿਥੇਕ ਬੁੱਧੀ ਦੀ ਕਸਵੱਟੀ ਉਤੇ ਪਰਖਿਆ ਗਿਆ ਹੈ, ਓਸੇ ਤਰ੍ਹਾਂ ਇਸ਼ਨਾਨ ਨੂੰ ਵੀ, ਅਵੱਸ਼, ਇਸ ਦੀ ਯੋਗ ਥਾਂ ਦਿੱਤੀ ਗਈ ਹੈ; ਪਰੰਤੁ, ਇਸ ਸੰਬੰਧੀ ਪਸਰੇ ਵਹਿਮ ਤੇ ਉਲਾਰ ਨੂੰ ਕੋਈ ਥਾਂ ਪ੍ਰਾਪਤ ਨਹੀਂ।

ਐਸੀ ਸੇਤੁਲਿਤ ਤੇ ਪ੍ਰਕਾਸ਼-ਮਈ ਜੀਵਨ-ਸੇਧ ਦੇਣ ਵਾਲੇ ਉਪਕਾਰੀ ਸਤਿਗੁਰਾਂ
ਤੋਂ ਬਲਿਹਾਰ ਹਾਂ, ਸਦ ਬਲਿਹਾਰ !

ਦਾ ਪ੍ਰਾਂ ਤੇ ਸੁਖ ਨਾ ਹੋ ਨਾ ਹੋ ਛੁਕੀ ਤੇ ਬਿਨੈ ਮਹਾ ਹੋ ਵੀ ਜਾਂ
ਜੁ ਹੈ ਭਾਵੇਂ ਬਿਨੈ। ਇਉਂ ਲੱਠ੍ਹ ਪ੍ਰਾਂ ਹਾਲਦੀਂ ਨੂੰ ਸਾਰੇ ਉਚੇਂ ਹਿੱਥੋਂ ਨੂੰ ਸਭੇ
ਗੁਰੂ ਦੀਆਂ ਦਾ ਜੀਵਨ ਕਥਾ ਹੈ।

‘ਸਬਰ ਤੋਸਾ ਮਲਾਇਕਾਂ’

(ਗੁਰੂ ਨਾਨਕ ਦੇਵ)

‘ਸਬਰ’ ਇਕ ਅਰਬੀ ਸ਼ਬਦ ਹੈ। ਭਾਈ ਸਾਹਿਬ ਭਾਈ ਕਾਨੂੰ ਸਿੰਘ ਜੀ ਗੁਰੂ-ਸਬਦ
ਰਤਨਾਕਰ (ਮਹਾਨ ਕੌਸ਼) ਵਿਚ ਇਸ ਦੇ ਅਰਥ ਕਰਦੇ ਹਨ—‘ਸੰਤੋਖ’। ਅੰਗਰੇਜ਼ੀ
ਡਿਕਸ਼ਨਰੀ ਅਨੁਸਾਰ ਇਹ ਮਨ ਦੀ ਰੱਬ-ਰਜਾ ਨੂੰ ਖਿੜੇ ਮੱਥੇ, ਸ਼ਾਂਤ-ਚਿਤ, ਮੰਣ ਤੇ
ਪੁਰਸ਼ਾਰਥੀ ਰਹਿਣ ਵਾਲੀ ਅਵਸਥਾ ਦਾ ਨਾਮ ਹੈ। ਸਬਰ-ਸੰਤੋਖ ਜਾਂ ਸਤ-ਸੰਤੋਖ ਸ਼ਬਦਾਂ
ਦੀ ਵਰਤੋਂ ਜਿਵੇਂ ਇਕੱਠੀ ਕੀਤੀ ਜਾਂਦੀ ਹੈ, ਤਿਵੇਂ ਹੀ ਇਨ੍ਹਾਂ ਦੇ ਗੁਣਾਂ ਤੇ ਭਾਵਾਂ ਦਾ
ਆਪੋ ਵਿਚਦੀ ਮੇਲ ਵੀ ਅਨਿੱਖੜਵਾਂ ਹੈ। ਸਬਰ ਵਾਲੀ ਅਵਸਥਾ ਮਨੁੱਖ ਨੂੰ ਸੰਤੋਖੀ, ਸਿਦਕੀ
ਤੇ ਸਤ ਵਾਲਾ ਬਣਾਉਂਦੀ ਹੈ ਅਤੇ ਸਤ-ਸੰਤੋਖ ਵਾਲੇ ਪੁਰਸ਼ ਹੀ ਸਬਰ ਸਿਦਕ ਦੇ ਧਾਰਨੀ
ਹੋ ਸਕਦੇ ਹਨ। ਇਸੇ ਲਈ ਗੁਰਦੇਵ, ਸਬਰ ਨੂੰ ‘ਸਬਰੁ ਤੋਸਾ ਮਲਾਇਕਾਂ’ (ਫ਼ਰਿਸ਼ਤਿਆਂ
ਦੀ ਸਫਰੀ ਖੁਗਾਕ) ਕਰਕੇ ਸਨਮਾਨਦੇ ਹਨ।

ਸੇਖ ਫਰੀਦ ਜੀ ਤਾਂ ਮਨੁੱਖਾ ਜਨਮ ਦਾ ਪ੍ਰਯੋਜਨ ਹੀ ‘ਸਬਰ’ ਦੇ ਧਾਰਨੀ ਹੋਣਾ ਦਸਦੇ
ਹਨ। ਆਪ ਫੁਰਮਾਉਂਦੇ ਹਨ :

ਸਬਰੁ ਏਹੁ ਸੁਆਉ, ਜੇ ਤੂੰ ਬੰਦਾ ਦਿੜ੍ਹ ਕਰਹਿ ॥

ਵਧਿ ਬੀਵਹਿ ਦਰੀਆਉ, ਟੁਟਿ ਨ ਬੀਵਹਿ ਵਾਹੜਾ ॥੧੧॥

(ਸਲੋਕ ਫਰੀਦ ਜੀ, ਪੰਨਾ ੧੩੯੮)

[ਅਰਥ—ਸਬਰ ਨੂੰ ਧਾਰਨਾ ਹੀ ਤੇਰੇ ਮਨੁੱਖ-ਜਨਮ ਦਾ ਪ੍ਰਯੋਜਨ ਹੈ। ਹੇ ਬੰਦੇ! ਜੇ
ਤੂੰ ਇਸ ਸ਼ੁਭ ਗੁਣ ਨੂੰ ਦਿੜ੍ਹ ਕਰੋਂ ਤਾਂ ਤੂੰ ਇੱਕ ਮਹਾਨ, ਵੱਡੀ ਨਦੀ (ਵਾਹਿਗੁਰੂ ਰੂਪ)
ਹੈ ਜਾਵੋਂ, ਅਤੇ ਉਸ ਤੋਂ ਟੁੱਟ ਕੇ ਛੋਟਾ ਨਾਲਾ ਨਾ ਬਣੋਂ।]

ਸਿੱਖੀ ਵਿਚ ‘ਸਿਮਰਨ’ ਤੇ ‘ਸੇਵਾ’ ਨੂੰ ਸ਼੍ਰੋਮਣੀ ਦਰਜਾ ਪ੍ਰਾਪਤ ਹੈ। ‘ਸਿਮਰਨ’ ਦੀ
ਨੀਂਹ ‘ਸੇਵਾ’ ਹੈ, ਅਤੇ ‘ਸਫਲ ਸੇਵਾ’ ਸਬਰ ਸੰਤੋਖ ਤੋਂ ਬਿਨਾਂ ਨਹੀਂ ਹੋ ਸਕਦੀ। ਗੁਰਦੇਵ
ਇਸ ਸਚਾਈ ਨੂੰ ‘ਆਸਾ ਕੀ ਵਾਰ’ ਦੀਆਂ ਇਨ੍ਹਾਂ ਭੁਕਾਂ ਵਿਚ ਇਉਂ ਦਰਸਾਉਂਦੇ ਹਨ :

ਸੇਵ ਕੀਤੀ ਸੰਤੋਖੀਓਂ (ਸੰਤੋਖੀਆਂ ਨੇ),

ਜਿਨ੍ਹੀ ਸਚੇ ਸਚੁ ਧਿਆਇਆ ॥

ਉਨ੍ਹੀ ਮੈਂਦੇ ਪੈਖੁ ਨ ਰਖਿਓ,

ਕਰਿ ਸੁਕਿਤੁ ਧਰਮੁ ਕਮਾਇਆ ॥੨॥

(ਆਸਾ ਕੀ ਵਾਰ, ਪੰਨਾ ੪੬੯-੬੭)

ਉੱਨਤੀ ਲਈ ਗੁਰੂ ਅਬਵਾ ਮੁਰਸ਼ਦ ਦੀ ਲੋੜ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਆਸਾ ਦੀ ਵਾਰ ਦੀ ਛੇਵੀਂ ਪਉੜੀ ਵਿਚ ਇਸ ਨੁਕਤੇ ਨੂੰ ਸਪੱਸ਼ਟ ਕਰਦੇ ਹੋਏ ਫੁਰਮਾਉਂਦੇ ਹਨ ਕਿ ਪੂਰਨ ਗੁਰੂ ਦੀ ਸਹਾਇਤਾ ਤੋਂ ਬਿਨਾਂ ਪ੍ਰਭੂ ਦੀ ਲੱਖਤਾ ਸੰਭਵ ਨਹੀਂ। ਹੋਵੇ ਵੀ ਕਿਵੇਂ, ਜਦ ਕਿ ਸ਼ੇਰਨੀ ਦਾ ਦੁੱਧ ਜਮਾਉਣ ਲਈ ਸੇਨੇ ਦੇ ਭਾਂਡੇ ਦੀ ਆਵੱਸ਼ਕਤਾ ਵਾਂਗ, ਪ੍ਰਭੂ ਦੇ ਨਿਵਾਸ ਤੇ ਪ੍ਰਕਾਸ਼ ਦਾ ਤੇਜ਼ ਝੱਲਣ ਲਈ ਪੂਰਨ ਸਤਿਗੁਰੂ ਦੇ ਰੱਬ-ਵਰਗੇ ਵਿਸ਼ਾਲ ਹਿਰਦੇ ਦੀ ਲੋੜ ਹੈ। ਸਤਿਗੁਰੂ ਦੀ ਲੋੜ ਤੇ ਮਹਾਨਤਾ ਬਾਰੇ ਨਿਰੰਕਾਰੀ ਸਤਿਗੁਰੂ ਜੀ ਦਾ ਆਪਣਾ ਫੁਰਮਾਨ ਹੈ:

ਪਉੜੀ ॥

ਬਿਨੁ ਸਤਿਗੁਰ ਕਿਨੈ ਨ ਪਾਇਓ, ਬਿਨੁ ਸਤਿਗੁਰ ਕਿਨੈ ਨ ਪਾਇਆ ॥

ਸਤਿਗੁਰ ਵਿਚਿ ਆਪੁ ਰਖਿਓਨੁ, ਕਰਿ ਪਰਗਟੁ ਆਖਿ ਸੁਣਾਇਆ ॥

ਸਤਿਗੁਰ ਮਿਲਿਐ ਸਦਾ ਮੁਕਤੁ ਹੈ, ਜਿਨਿ ਵਿਚਹੁ ਮੋਹੁ ਚੁਕਾਇਆ ॥

ਉਤਮੁ ਏਹੁ ਬੀਚਾਰੁ ਹੈ, ਜਿਨਿ ਸਚੇ ਸਿਉ ਚਿਤੁ ਲਾਇਆ ॥

ਜਗ ਜੀਵਨੁ ਦਾਤਾ ਪਾਇਆ ॥੫॥

(ਆਸਾ ਦੀ ਵਰ, ਪੰਨਾ ੮੯੯)

ਏਥੇ ਗੁਰੂ ਤੇ ਪਰਮੇਸ਼ਰ ਬ-ਜਾਹਰ ਦੋ ਵਿਅਕਤਿਤਵ ਹਨ; ਗੁਰੂ, ਗੋਬਿੰਦ ਰੂਪ ਹੈ, ਗੋਬਿੰਦ (ਅਕਾਲ ਪੁਰਖ) ਨਹੀਂ।

ਸ੍ਰੀ ਗੁਰੂ ਅਰਜਨ ਦੇਵ ਜੀ ਗੁਰੂ ਦੀ ਲੋੜ ਤੇ ਮਹਾਨਤਾ ਨੂੰ ਦਰਸਾਂਦੇ ਹੋਏ ਸਤਿਗੁਰੂ ਨੂੰ ਪਰਮੇਸ਼ਰ ਨਾਲ ਤੁਲਨਾ ਦੇਣ ਤਕ ਜਾਂਦੇ ਹਨ :

(ੳ) ਮਤ ਕੋ ਭਰਮਿ ਭੁਲੈ ਸੰਸਾਰਿ ॥

ਗੁਰ ਬਿਨੁ ਕੋਇ ਨ ਉਤਰਸਿ ਪਾਰਿ ॥੧॥ ਰਹਾਉ॥.....

ਗੁਰੂ ਕਰਤਾ ਗੁਰੂ ਕਰਣੈ ਜੋਗੁ ॥

ਗੁਰੂ ਪਰਮੇਸ਼ਰੁ ਹੈ ਭੀ ਹੋਗੁ ॥

ਕਹੁ ਨਾਨਕ ਪ੍ਰਭਿ ਇਹੈ ਜਨਾਈ ॥

ਬਿਨੁ ਗੁਰੂ ਮੁਕਤਿ ਨ ਪਾਈਐ ਭਾਈ ॥੪॥੫॥੭॥

(ਗਗੁ ਗੋੜ ਮ: ੫, ਪੰਨਾ ੯੯੯)

ਦਾਤਾ ਸੰਸਾਰ ਵਿਚ ਪਸਰਿਆ ਭਰਮ, ਸੰਸਾ ਅਬਵਾ ਬੇ-ਪ੍ਰਤੀਤੀ ਹੀ ਸਾਰੇ ਦੁਖਾਂ ਕਲੋਸ਼ਾਂ ਤੇ ਅਧੋਗਤੀ ਦਾ ਮੂਲ ਕਾਰਨ ਮੰਨੇ ਗਏ ਹਨ। ਗੁਰਮਤਿ ਅਨੁਸਾਰ ਗੁਰੂ ਤੋਂ ਬਿਨਾਂ ਨਾਮ (ਨਿਰੰਕਾਰ) ਦੀ ਪ੍ਰਾਪਤੀ ਨਹੀਂ ਹੁੰਦੀ ਅਤੇ ਨਾ ਹੀ ਨਾਮ ਤੋਂ ਬਿਨਾਂ ਭਰਮ ਦੀ ਨਵਿਰਤੀ। ਅਰਸੀ ਅਰਸਾਦ ਹੈ :

(ੴ) ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ,

ਬਿਨੁ ਨਾਮੈ ਭਰਮੁ ਨ ਜਾਈ ॥.....

ਗੁਰੂ ਸੇਵੇ ਸੋ ਬੁਝੈ ਭਾਈ,

ਗੁਰ ਬਿਨੁ ਮਗੁ ਨ ਪਾਈ ॥.....

(ਸੌਗਠਨ ਮ: ੧, ਪੰਨਾ ੬੩੫)

ਮਨੁੱਖ ਦਾ ਮਨ ਬੜਾ ਚੰਚਲ ਤੇ ਅਵੈੜਾ ਹੈ। ਇਸ ਨੂੰ ਅਤੇ ਇਸ ਦੇ ਪੰਜਾਂ ਦੂਤਾਂ—

ਤਾਂ ਹੋ ਸਕਦੇ ਹਾਂ, ਅਤੇ ਇਸ ਉੱਤਮ ਧਨ ਦੇ ਟਿਕਾਓ ਲਈ ਇਸ ਤਨ ਨੂੰ 'ਪੀਰਜ-ਧਾਮ'
(ਪੀਰਜ ਦਾ ਘਰ) ਤਾਂ ਬਣਾ ਸਕਦੇ ਹਾਂ।

ਜੇ ਅਸੀਂ ਜਗ ਨੀਚ ਲਾ ਕੇ ਤੱਕੀਏ ਤਾਂ ਸਾਨੂੰ ਸਾਡੇ ਆਲੇ-ਦੁਆਲੇ ਕੁਦਰਤ ਵਿਚ
ਹਰ ਪਾਸੇ ਸਬਰ, ਤੇ ਸਬਰ ਤੋਂ ਪ੍ਰਾਪਤ ਮਿੱਠੇ ਫਲ ਦਾ ਪ੍ਰਗਟਾਵਾ ਦਿਸੇਗਾ। ਮਾਲੀ ਬੂਟਾ
ਲਾ ਕੇ ਫਲ ਦੀ ਉਡੀਕ ਕਰਦਾ ਹੈ, ਕਿਸਾਨ ਨੂੰ ਫਸਲ ਬੀਜ ਕੇ ਉਸ ਦੇ ਪੱਕਣ ਤਕ
ਅਵੱਸ਼ ਉਡੀਕ ਕਰਨੀ ਪੈਂਦੀ ਹੈ। ਅਸੀਂ, ਸਬਰ ਦਾ ਸਬਕ, ਨਿੱਕੇ ਨਿੱਕੇ ਕੀਤਿਆਂ-
ਮਕੌਤਿਆਂ ਦੀ ਦੁਨੀਆ ਤੋਂ ਵੀ ਸਿਖ ਸਕਦੇ ਹਾਂ। ਕਿਤਨੀ ਪੀਰਜ, ਲਗਨ ਤੇ ਪੁਰਸ਼ਾਰਬ
ਨਾਲ ਉਹ ਆਪਣੇ ਕੰਮ ਵਿਚ ਜੁੱਟੇ ਵੇਖੇ ਜਾਂਦੇ ਹਨ। ਵੇਖੋ, ਮਕੜੀ ਕਿਤਨੀ—ਪੀਰਜ-ਭਰਪੂਰ
ਮਿਹਨਤ ਨਾਲ ਆਪਣਾ ਜਾਲਾ ਤਣਦੀ ਹੈ।

ਵਰਤਮਾਨ ਵਿਗਿਆਨਕ-ਜੁਗ, ਰਫ਼ਤਾਰ ਦਾ ਜੁਗ ਹੈ; ਪਰੰਤੂ, ਇਸ ਵਿਚ ਵੀ
ਸਬਰ ਹੀ ਸਾਨੂੰ ਮਾਰੂ ਹਾਦਸਿਆਂ ਤੋਂ ਬਚਾਉਂਦਾ ਹੈ, 'ਕਾਹਲੀ ਅਗੇ ਟੋਏ' ਇਕ ਪੁਰਾਣਾ,
ਪਰ ਸਚਾਈ-ਭਰਪੂਰ ਕਬਨ ਹੈ। ਬੇਸਬਰੀ ਨਾਲ ਚਲਾਈਆਂ ਮੋਟਰ-ਗੱਡੀਆਂ ਭਿਆਨਕ
ਹਾਦਸਿਆਂ ਦਾ ਕਾਰਨ ਬਣਦੀਆਂ ਹਨ। 'ਆਖਰ', ਕੁਝ ਸਕਿੰਟਾਂ ਜਾਂ ਮਿੰਟਾਂ ਦੀ ਕਾਹਲ
ਹੀ ਹਾਦਸੇ ਦਾ ਸਬੱਬ ਹੁੰਦੀ ਤੇ ਅਜਾਈ ਮੌਤਾਂ ਦਾ ਕਾਰਨ ਬਣਦੀ ਹੈ।

ਭਾਵੇਂ ਸਬਰ ਦੇ ਅਨੇਕ ਗੁਣ ਹਨ ਅਤੇ ਮਨੁੱਖੀ ਸਫਲ-ਜੀਵਨ ਲਈ ਇਹ ਅਮੁਲੀਕ
ਰਤਨ ਹੈ; ਪਰੰਤੂ, ਸਿਆਣਿਆਂ ਦੇ ਕਬਨ ਅਨੁਸਾਰ ਸਬਰ ਦੀ ਵੀ ਹੱਦ ਹੁੰਦੀ ਹੈ। ਜਦੋਂ
ਸਬਰ, ਜਬਰ ਤੋਂ ਅਤਿਆਚਾਰ ਜਾਂ ਹੋਰ ਬੁਰਾਈਆਂ ਦੇ ਸਾਹਮਣੇ ਸਿਰ ਸੁੱਟ ਕੇ ਬਹਿ ਜਾਵੇ,
ਅਤੇ ਉਨ੍ਹਾਂ ਨੂੰ ਅਟੱਲ ਹੋਣੀ ਮੰਨ ਕੇ, ਉਨ੍ਹਾਂ ਵਿਰੁਧ ਚਾਰਾਜੋਈ ਕਰਨ ਲਈ ਕਮਰ-ਕੱਸਾ
ਨਾ ਕਰੇ, ਉਸ ਦਾ ਝੂਨ ਨਾ ਖੋਲੋ, ਦਿਲ ਵਿਚ ਕਸੀਸ ਨਾ ਉਠੋਂ, ਤਾਂ ਸਮਝ ਲਵੇ ਕਿ
ਸਬਰ ਕਾਇਰਤਾ ਵਿਚ ਬਦਲ ਕੇ ਇਕ ਅਤਿ ਘਿਰਣਤ ਔਗੂਣ ਬਣ ਚੁਕਾ ਹੈ। ਐਸੀ
ਅਵਸਥਾ ਵਿਚ ਤਾਂ, ਸਬਰ ਨੂੰ ਦੇਵਤਿਆਂ ਦਾ ਭੋਜਨ ਦੱਸਣ ਵਾਲੇ ਗੁਰਦੇਵ, ਆਪ ਵੀ
ਬਾਬਰ ਦੇ ਅਤਿਆਚਾਰਾਂ ਵਿਰੁਧ ਹੱਕ ਤੇ ਆਹ ਦਾ ਨਾਅਗ ਮਾਰਨ ਨਾ ਰੁਕ ਸਕੇ। ਅਜਿਹੇ
ਹਾਲਾਤ ਵਿਚ ਕਿਸੇ ਦਾ ਚੁੱਪ ਰਹਿਣਾ, ਇਕ ਤਰ੍ਹਾਂ, ਅਨਿਆਏ ਉੱਤੇ ਆਪਣੀ ਰੜਾ-ਮੰਦੀ
ਦੀ ਮੋਹਰ ਲਾ ਕੇ, ਜਬਰ ਨੂੰ ਜਾਇਜ਼ ਕਰਾਰ ਦੇਣਾ ਹੈ। ਜਿਵੇਂ ਸਿਆਣਿਆਂ ਨੇ ਚੋਣ ਜਾਂ
ਵਿਵੇਕ-ਬੁਧੀ (discretion) ਨੂੰ ਬੀਰਤਾ ਦਾ ਇਕ ਵੱਡਾ ਅੰਗ ਦਸਿਆ ਹੈ, ਤਿਵੇਂ ਇਹੀ
ਬੁਧੀ, 'ਸਬਰ' ਦੀ ਵਰਤੋਂ ਦਾ ਵੀ, ਅਹਿਮ ਹਿੱਸਾ ਹੈ। ਸਬਰ, ਅਸਲ ਵਿਚ, ਕਿਸੇ ਬੁਰਿਆਈ
ਨੂੰ ਹੋਣੀ ਮੰਨ ਕੇ ਸਹਿ ਜਾਣ ਵਾਲੀ ਵਸਤੂ ਨਹੀਂ।

ਗੁਰਮਤਿ ਵਿਚ, ਮਨੋਰਥ ਤੇ ਮਨੋਰਥ-ਸਿੱਧੀ ਦੇ ਸਾਧਨਾਂ ਨੂੰ ਇੱਕੋ ਜਿਹਾ ਦਰਜਾ
ਪ੍ਰਾਪਤ ਹੈ। ਸੰਸਾਰ ਦੀ ਇਹ ਨੀਤੀ ਕਿ End justifies the means (ਮਨੋਰਥ ਦੀ
ਪ੍ਰਾਪਤੀ, ਵਰਤੇ ਸਾਧਨਾਂ ਨੂੰ ਹੱਕ ਬਜਾਨਬ ਕਰਾਰ ਦੇਂਦੀ ਹੈ), ਗੁਰਮਤਿ ਦੇ ਆਸੇ ਵਿੱਚੁਪ
ਹੈ। ਸੱਤਯ ਦੀ ਪ੍ਰਾਪਤੀ ਲਈ ਪਾਪ ਦੇ ਸਾਧਨ ਵਰਤਣੇ ਤੇ ਧਰਮ ਦੀ ਆਸ ਕਰਨੀ ਇਵੇਂ
ਹੀ ਹੈ ਜਿਵੇਂ, ਕਿੱਕਰ ਬੀਜ ਕੇ ਅੰਗੂਹਾਂ ਦੀ ਉਡੀਕ ਕਰਨੀ।

1. ਪੀਰਜ ਧਾਮ ਬਨਾਇ ਇਹੋ ਤਨ, ਬੁਧੀ ਸੁ ਦੀਪਕ ਜਿਉ ਉਜੀਆਰੈ॥

(ਸ੍ਰੀ ਦਸਮ ਗ੍ਰੰਥ)

ਯਾਦ ਰੱਖੋ, ਅਧਰਮ ਵਿਚੋਂ, ਧਰਮ ਕਦਾਚਿਤ ਪੈਦਾ ਨਹੀਂ ਹੈ ਸਕਦਾ। ਜੇ, 'ਕੁੜ੍ਹ ਨਿਖੁਟੇ ਨਾਨਕਾ ਓੜਕਿ ਸਚਿ ਰਹੇ' ਉਤੇ ਸਾਡਾ ਪਰਪੱਕ ਨਿਸਚਾ ਹੈ ਤਾਂ ਫੇਰ ਧਾਰਮਕ ਮੰਤਰ ਲਈ ਕੁੜ੍ਹ ਦੇ ਸਾਧਨਾਂ ਦੀ ਵਰਤੋਂ ਕਿਉਂ? ਜਿਵੇਂ ਹਰ ਅਸਲ ਦੀ ਨਕਲ ਭੂਰ ਪੈਂਦੀ ਹੈ, ਤਿਵੇਂ ਇਸ ਉੱਤਮ ਗੁਣ ਨੂੰ ਵੀ ਬਹੁਰੂਪੀਏ ਤੇ ਸਵਾਰਬੀ ਲੋਕ ਆਪਣੇ ਨੀਵੇਂ ਉਦੇਸ਼ਾਂ ਲਈ ਵਰਤ ਲੈਂਦੇ ਹਨ। ਜਿਵੇਂ ਅਪਰਾਧੀ, ਸ਼ਿਕਾਰੀ-ਜਾਨਵਰ ਵਾਂਗ, ਦੂਠੀ ਨਿਮਰਤਾ ਧਾਰਨ ਕਰ ਲੈਂਦਾ ਹੈ, ਤਿਵੇਂ ਜੇ ਕੋਈ ਸੱਜਣ ਬਦਲਾ¹ ਲੈਣ ਲਈ, ਮਾਰੂ ਵਾਰ ਕਰਨ ਹਿਤ, ਸਬਰ ਨਾਲ ਮੌਕੇ ਦੀ ਉਡੀਕ ਕਰਦਾ ਹੈ ਤਾਂ ਉਹ ਸਬਰ ਗੁਣ ਨਹੀਂ, ਅੰਗੁਣ ਹੈ, ਬੁਰਾਈ ਹੈ। ਅਜਿਹਾ ਕਰਨਾ ਇਸ ਸੁਨਹਿਰੀ ਨੇਮ ਦੀ ਦੁਰ-ਵਰਤੋਂ ਹੈ, ਉਲੰਘਣਾ ਹੈ।

ਕੁਝ ਪਛਮੀ ਵਿਦਵਾਨਾਂ ਦੇ ਵਿਚਾਰ

1. ਸਬਰ ਰਖ ਸਕਣ ਵਾਲਾ ਮਨੁੱਖ ਸੰਸਾਰ ਦੀ ਹਰ ਉਹ ਵਸਤੂ ਪ੍ਰਾਪਤ ਕਰ ਸਕਦਾ ਹੈ ਜਿਸ ਦੀ ਕਿ ਉਹ ਇੱਛਾ ਰਖਦਾ ਹੋਵੇ। (ਫਰੋਕਲਿਨ)
2. ਉਹ ਕਿਤਨੇ ਕੰਗਾਲ ਹਨ ਜੋ ਸਬਰ ਦੀ ਪੂੰਜੀ ਨਹੀਂ ਰਖਦੇ। (ਬੈਕਸਪੀਅਰ)
3. ਸਬਰ ਨਾਲ ਉਡੀਕ ਕਰਨਾ ਵਾਹਿਗੁਰੂ ਦੇ ਭਾਣੇ ਨੂੰ ਮੰਨਣ ਦਾ ਸਭ ਤੋਂ ਉੱਤਮ ਢੰਗ ਹੈ। (ਕੌਲੀਨਰ)
4. ਸਬਰ ਹਰੇਕ ਲਈ ਖੁਸ਼ੀ ਤੇ ਤਾਕਤ ਦੀ ਜੜ੍ਹ ਹੈ। (ਰਸਕਿਨ)
5. ਸੰਸਾਰ ਵਿਚ ਇਕ ਐਸੀ ਆਸ਼ਾ ਵੀ ਹੈ ਜੋ ਨਾ ਕਦੀ ਅਯੋਗ ਹੁੰਦੀ ਹੈ ਅਤੇ ਨਾ ਹੀ ਵਿਦਿਆ ਦੇ ਵਧਣ ਨਾਲ ਘਟਦੀ ਹੈ। ਇਸ ਸਮੇਂ ਇਹ ਕੇਵਲ ਆਪਣਾ ਨਾ ਬਦਲ ਲੈਂਦੀ ਹੈ ਅਤੇ ਫੇਰ ਇਸ ਨੂੰ ਆਖਦੇ ਹਨ—‘ਸਬਰ’। (ਕੁਲਵਰ)
6. ਪ੍ਰਭੂ ਦੀਆਂ ਅਸਲ ‘ਬਖਸ਼ਸ਼ਾਂ’ ਕਈ ਵੇਰ ਸਾਡੇ ਉਤੇ ਢੁੱਖ, ਘਾਟੇ ਤੇ ਨਿਰਾਸ਼ਾ ਦੇ ਰੂਪ ਵਿਚ ਪਰਗਟ ਹੁੰਦੀਆਂ ਹਨ; ਪਰੰਤੂ, ਸਾਨੂੰ ‘ਸਬਰ’ ਤੋਂ ਕੰਮ ਲੈਣਾ ਚਾਹੀਦਾ ਹੈ। ਇਸ ਤਰ੍ਹਾਂ ਅਸੀਂ, ਫੇਰ ਸੀਂਘਰ ਹੀ ਉਨ੍ਹਾਂ ਨੂੰ ਅਸਲੀ ਰੂਪ ਵਿਚ ਵੇਖਾਂਗੇ। (ਐਭੀਸਨ)
7. ਧੀਰਜ (ਸਬਰ) ਬੀਰਤਾ ਨਾਲ ਇਤਨੀ ਮਿਲਦੀ-ਜੁਲਦੀ ਹੈ ਕਿ ਇਹ ਜਾਂ ਤਾਂ ਉਸ ਦੀ ਭੈਣ ਹੈ ਜਾਂ ਪੁੱਤਰੀ। (ਅਕਿਸਟੋਟਲ)
8. ਸਬਰ ਆਤਮਾ ਨੂੰ ਬਲਵਾਨ ਬਣਾਉਂਦਾ ਹੈ, ਸੁਭਾਅ ਨੂੰ ਮਿੱਠਾ ਕਰਦਾ ਹੈ, ਕਰੋਧ ਨੂੰ ਮਾਰਦਾ ਹੈ, ਹੋਕਾਰ ਨੂੰ ਦਬਾਉਂਦਾ ਹੈ, ਜੀਭ ਨੂੰ ਲਗਾਮ ਦੇਂਦਾ ਹੈ, ਹੱਥ ਨੂੰ ਰੋਕਦਾ ਹੈ ਅਤੇ ਮਾਹਸ਼ਾਂ (ਕਾਮਨਾਵਾਂ) ਨੂੰ ਲਤਾੜਦਾ ਹੈ। (ਬੀ. ਪੀ. ਹੋਰਨ)
9. ਐਸੇ ਸਮੇਂ ਵੀ ਹੁੰਦੇ ਹਨ ਜਦ ਪ੍ਰਭੂ ਆਪਣੇ ਬੱਚਿਆਂ ਪਾਸੋਂ ਕੇਵਲ ਚੁੱਪ, ਸਬਰ ਤੇ ਅੱਥਰੂਆਂ ਦੀ ਮੰਗ ਕਰਦਾ ਹੈ। (ਸੀ. ਐਸ. ਗੈਂਡਿਨਸਨ)

1. ਅਪਰਾਧੀ ਢੂਟਾ ਨਿਵੇਂ, ਜੋ ਹੇਤਾ ਮਿਰਗਾਹਿ ॥੧॥੧੪॥ (ਆਸਾ ਕੀ ਵਾਰ)

੧੦. ਜੋ ਅਸੀਂ ਹਾਂ, ਉਸ ਉਤੇ ਸੰਤੋਖ ਕਰਨਾ ਤਾਂ ਉਚਿਤ ਹੈ, ਪਰੰਤੂ ਜੋ ਕੁਝ ਸਾਡੇ ਪਾਸ
ਹੈ ਉਸ ਉਤੇ ਕਦਾਚਿਤ ਨਹੀਂ। (ਮੌਕਿਨ ਟੋਂਸ)

੧੧. ਸਬਰ ਸੰਤੋਖ ਵਾਲਾ ਆਦਮੀ ਕਦੀ ਗਰੀਬ ਨਹੀਂ ਹੁੰਦਾ ਅਤੇ ਅਸੰਤੋਖੀ ਅਮੀਰ।

੧੨. ਕਿਉਂਕਿ, ਜੋ ਕੁਝ ਅਸੀਂ ਚਾਹੁੰਦੇ ਹਾਂ, ਉਹ ਪ੍ਰਾਪਤ ਨਹੀਂ ਕਰ ਸਕਦੇ, ਇਸ ਲਈ
ਜੋ ਕੁਝ ਸਾਡੇ ਪਾਸ ਹੈ ਉਸ ਨੂੰ ਪਸੰਦ ਕਰਨਾ ਸਿਖੋ। (ਸਪੇਨੀ ਅਖੋਤ)

੧੩. ਸਬਰ ਇਕ ਅਦੂੱਤੀ ਬਲ ਹੈ। ਦੇਖੋ, ਸਮੇਂ ਤੇ ਸਬਰ ਨਾਲ ਸ਼ਹੱਤ ਦਾ ਪੱਤਾ ਸਿਲਕ
ਵਿਚ ਬਦਲ ਜਾਂਦਾ ਹੈ।

੧੪. ਨਿੱਕੀਆਂ ਨਿੱਕੀਆਂ ਗੱਲਾਂ ਵਿਚ ਪੀਰਜਵਾਨ ਰਹੋ। ਨਿੱਤਪ੍ਰਤਿ ਦੀ ਖਿੱਚਾ ਖਿੱਚੀ
ਤੇ ਤਲਖ ਹਕੀਕਤਾਂ ਨੂੰ ਸੁਣਨਾ ਸਿੱਖੋ। ਫੇਰ ਜਦੋਂ ਅਚਿੰਤੇ, ਤੁਹਾਨੂੰ ਕੋਈ ਬਿਪਤਾ
ਆ ਪਵੇਗੀ ਤਾਂ ਤੁਹਾਡੀ ਤਾਕਤ ਤੁਹਾਡਾ ਸਾਬਚ ਨਹੀਂ ਛੱਡੇਗੀ।

(ਭਬਲਯੂ. ਐਸ. ਪਲੁਮਰ)

੧੫. ਸਬਰ ਕੋੜਾ ਹੈ, ਪਰੰਤੂ ਇਸ ਦਾ ਫਲ ਮਿੱਠਾ। (ਰਸਕਿਨ)

੧੬. ਸਵਾਰਥ ਨੇ ਸਦਾ ਹੀ ਅਤਿ ਸਿਆਣਿਆਂ ਨੂੰ ਵੀ ਬੇ-ਸਬਰੇ ਤੇ ਅੰਨ੍ਹੇ (ਅਗਿਆਨੀ)
ਕਰ ਛੱਡਿਆ ਹੈ। (ਵਿਲਿਫਰਿ)

੧੭. ਜੋ ਬਦਲ ਸਕਦੇ ਹੋ, ਬਦਲ ਦਿਓ, ਪਰ, ਜੋ ਤੁਸੀਂ ਬਦਲ ਨਹੀਂ ਸਕਦੇ, ਉਸ ਨਾਲ
ਸਾਬਰ ਹੋ ਕੇ ਜੀਊਣਾ ਸਿਖੋ।

ਬੁਰਾ ਨਹੀ ਸਭੁ ਭਲਾ ਹੀ ਹੈ ਰੇ

ਗਰ ਨਹੀ ਸਭ ਜੇਤੈ ॥

(ਸ੍ਰੀ ਗੁਰੂ ਅਰਜਨ ਦੇਵ ਜੀ)

ਮਨੁੱਖ ਦੀ ਮਨੋਵਿਗਿਆਨਕ ਬਣਤਰ ਬਾਰੇ ਕੋਈ ਵੀਚਾਰ ਅਥਵਾ ਦਰਸ਼ਨ ਉਤਨਾ ਚਿਰ ਸੰਪੂਰਨ ਨਹੀ ਕਿਹਾ ਜਾ ਸਕਦਾ, ਜਿਤਨਾ ਚਿਰ ਉਹ ਸੰਸਾਰ ਅਥਵਾ ਮਨੁੱਖੀ ਸੁਭਾਵ ਵਿਚ ਵਾਪਰ ਰਹੇ ਬਦੀ ਦੇ ਅੰਸ਼ ਨੂੰ ਵੀ, ਵੀਚਾਰ-ਅਧੀਨ ਨਹੀ ਲਿਆਉਂਦਾ। ਦੁਖ ਸੁਖ ਵਾਂਗ ਪਾਪ ਤੇ ਪੁੰਨ ਇਕੇ ਹੀ ਤਸਵੀਰ ਜਾਂ ਸਿੱਕੇ ਦੇ ਦੋ ਪਾਸੇ ਹਨ। ਜੀਵਨ-ਸੰਘਰਸ਼ ਅਤੇ ਸੰਸਾਰ ਦੀ ਤੌਰ ਲਈ ਇਨ੍ਹਾਂ ਦੋਹਾਂ ਵਿਰੋਧੀ ਭਾਵਾਂ ਦਾ ਮੇਲ ਇਵੇਂ ਹੀ ਕੁਦਰਤੀ ਪ੍ਰਤੀਤ ਹੁੰਦਾ ਹੈ, ਜਿਵੇਂ ਕੁਦਰਤ ਵਿਚ ਜਲ-ਅਗਨੀ ਦਾ ਮੇਲ।¹

ਮਨੁੱਖ ਆਦਿ ਕਾਲ ਤੋਂ ਹੀ 'ਬੁਰਾਈ' ਵਿਰੁੱਧ ਵੱਡਾ ਘੋਲ ਕਰਦਾ ਆਇਆ ਹੈ। ਪੁਰਾਤਨ ਸਾਖੀਆਂ, ਦੇਵਤਿਆਂ ਤੇ ਦੈਤਾਂ ਦੇ ਆਪੋ ਵਿਚ ਦੇ ਜੁੱਧ-ਜੰਗ ਤੇ ਅੰਜੀਲ ਅਨੁਸਾਰ ਮੁੱਢਲੇ ਮਨੁੱਖ ਦਾ ਆਪਣੇ ਰਚਨਹਾਰੇ ਦੀ ਅਵੱਗਿਆ ਕਰਨ ਦੇ ਅਪਰਾਧ ਵਿਚ ਸੁਰਗੋਂ ਕਢੇ ਜਾਣਾ, ਬੁਰਾਈ ਦੀ ਹੋਂਦ ਨੂੰ ਆਦੀ ਬਣਾਉਂਦਾ ਹੈ। ਹਰੇਕ ਮੱਤ ਨੇ, ਇਸ ਨੂੰ, ਇਕ ਜਾਂ ਦੂਜੀ ਸ਼ਕਲ ਵਿਚ ਸਵੀਕਾਰ ਕੀਤਾ ਹੈ। ਕਿਸੇ ਨੇ ਇਸ ਦਾ ਨਾਉਂ 'ਮਾਇਆ' ਰਖ ਲਿਆ, ਕਿਸੇ ਨੇ 'ਅਹਿਰਮਨ' ਤੇ ਕਿਸੇ ਨੇ 'ਸ਼ੈਤਾਨ'।

ਸਾਰੇ ਧਾਰਮਕ ਫਲਸਫੇ, ਸਿਧਾਂਤਕ ਤੌਰ ਉੱਤੇ, ਇਸ ਗੱਲ ਉਤੇ ਸਹਿਮਤ ਹਨ ਕਿ ਪੁੰਨ ਤੇ ਪਾਪ, ਪ੍ਰਕਾਸ਼ ਤੇ ਅੰਧੇਰਾ, ਧੁੱਪ ਤੇ ਛਾਂ ਦੀ ਨਿਆਈਂ ਇਕ ਢੂਜੇ ਦੀ ਹੋਂਦ ਨੂੰ ਚਮਕਾਉਣ ਹਿੱਤ ਜ਼ਰੂਰੀ ਹਨ। ਅਸਲ ਵਿਚ ਹੋਂਦ ਤਾਂ 'ਕੇਵਲ ਸੱਚ' ਦੀ ਹੈ; ਪ੍ਰਕਾਸ਼ ਦੀ ਹੀ ਹੈ, ਪਰੰਤੂ, ਇਸ ਨੂੰ ਉਸ ਦੇ ਵਿਰੋਧੀ ਗੁਣ ਤੋਂ ਬਿਨਾਂ ਅਨੁਭਵ ਕਰ ਸਕਣਾ ਸੰਭਵ ਨਹੀਂ। 'ਕੇਵਲ ਪਾਪ' ਜਾਂ 'ਬੁਰਾਈ' ਆਪਣੀ ਜਾਤ ਵਿਚ ਟਿਕਣੀ ਅਨੁਭਵ ਹੈ। ਬੁਰਾਈ ਅਸਲ ਵਿਚ ਚੰਗਿਆਈ ਦੀ ਘਾਟ ਜਾਂ ਪਰਗਟ ਰੂਪ ਵਿਚ ਅਲੋਪਤਾ ਦਾ ਨਾਮ ਹੈ। ਜਿੰਦਗੀ ਤੇ ਮੌਤ, ਸੰਜੋਗ ਤੇ ਵਿਜੋਗ, ਧੁੱਪ ਤੇ ਛਾਂ, ਦਿਨ ਤੇ ਰਾਤ ਪਰਗਟ ਕਰਦੇ ਹਨ ਕਿ ਸੰਸਾਰ ਵਿਚ ਇਹ ਵਿਰੋਧੀ ਪੱਖ ਵਾਲੀ ਅਵਸਥਾ ਕਿਵੇਂ ਵਾਪਰ ਰਹੀ ਹੈ। ਪ੍ਰਤੀਤ ਹੁੰਦਾ ਹੈ ਕਿ ਜਿਵੇਂ ਇਹ ਨੇਮ ਜੀਵਨ ਦੇ ਹਰ ਪਹਿਲੂ ਉਤੇ ਛਾ ਰਿਹਾ ਹੈ। ਪਰੰਤੂ, ਛੂੰਘੇ ਵਿਸ਼ਲੇਸ਼ਣ ਤੋਂ ਸਿੱਧ ਹੋਵੇਗਾ ਕਿ ਇਹ ਮਨੁੱਖੀ ਮਨ ਦਾ ਭੁਲੇਖਾ ਹੈ, ਭਰਮ ਹੈ। ਅਸਲ ਵਿਚ ਇਹ

1. ਪਉਣ ਉਪਾਇ ਪਰੀ ਸਭ ਪਰਤੀ, ਜਲ ਅਗਨੀ ਕਾ ਬੰਧੁ ਕੀਆ ॥੧॥੨॥

ਦਿਸਦੀ ਅਨੇਕਤਾ ਦਵੈਤ ਨਹੀਂ, ਸਗੋਂ ਏਕਤਾ ਹੀ ਹੈ ਅਤੇ ਇਹੀ ਗੁਣ, 'ਵਾਹਿਗੁਰੂ' ਦਾ ਸਦੀਵੀ ਤੇ ਸੁਭਾਵਕ ਨੇਮ ਹੈ।

ਇਸ ਵਿਚ ਕੋਈ ਸੰਦੇਹ ਨਹੀਂ ਕਿ ਇਹ ਦਵੈਤ ਭਾਵ ਵਾਲੀ ਅਵਸਥਾ ਸਿਸ਼ਟੀ ਵਿਚ ਇਕ ਸਖਮ ਤੇ ਬਲਵਾਨ ਸ਼ਕਤੀ ਬਣ ਕੇ ਵਾਪਰ ਰਹੀ ਹੈ। ਮਨੁੱਖਤਾ ਇਸ ਮੌਹ ਦੀ ਨਿੰਦਗਾ ਵਿਚ ਉੱਘਲਾ ਰਹੀ ਹੈ ਅਤੇ ਜਿਤਨਾ ਚਿਰ ਇਸ ਲੋਗੀ ਤੋਂ ਸੁਚੇਤ ਨਹੀਂ ਹੁੰਦੀ, ਉਤਨਾ ਚਿਰ ਇਹ, ਜੀਵਨ-ਮੌਤ, ਪਾਪ-ਪੁਨ ਤੇ ਸ਼ਾਂਤੀ-ਆਸ਼ਾਂਤੀ ਦੇ ਪੰਘੜੇ ਵਿਚ ਏਧਰ ਓਧਰ ਡੋਲਦੀ ਰਹੇਗੀ। ਮਨੋਵਿਗਿਆਨਕ ਦਿਸ਼ਟੀਕੋਣ ਤੋਂ ਵੇਖਿਆਂ ਪਤਾ ਲਗਦਾ ਹੈ ਕਿ ਇਹ ਦਿਸਦੀ ਦਵੈਤ-ਅਵਸਥਾ ਕੋਈ ਅਟੱਲ, ਆਦੀ ਜਾਂ ਸਦੀਵੀ ਵਸਤੂ ਨਹੀਂ। ਅਸੀਂ, ਆਮ ਤੌਰ ਉੱਤੇ ਦਿਨ-ਰਾਤ ਤੇ ਪੁੱਧੂਛਾਂ ਆਬਦੇ ਹਾਂ; ਪਰੰਤੂ, ਦੀਰਘ-ਦਿਸ਼ਟੀ ਤੇ ਪੜ੍ਹੋਲ ਨਾਲ ਵੇਖਣ ਉਪਰੰਤ ਇਹ ਨੁਕਤਾ ਸਪੱਸ਼ਟ ਹੋ ਜਾਂਦਾ ਹੈ ਕਿ ਅਸਲ ਵਿਚ ਹੋਂਦ ਕੇਵਲ ਧੁੱਪ ਦੀ ਹੀ ਹੈ, ਅਤੇ ਧੁੱਪ ਦੀ ਅਣਹੋਂਦ ਦਾ ਨਾਂ ਹੀ ਛਾਂ ਹੈ। ਪੂਰਨ ਅੰਧਕਾਰ ਜਿਹੀ ਕੋਈ ਵਸਤੂ ਨਹੀਂ, ਚਾਨਣ ਦੀਆਂ ਲਹਿਰਾਂ ਹਰ ਸਮੇਂ ਹਰ ਥਾਂ ਪ੍ਰਵੇਸ਼ ਕਰਦੀਆਂ ਰਹਿੰਦੀਆਂ ਹਨ। ਇਹ ਪਰਗਟ ਜਾਂ ਅਦਿਸ਼ਟ ਰੂਪ ਵਿਚ ਹਰ ਥਾਂ ਮੌਜੂਦ ਹਨ। ਅਸਲ ਵਿਚ ਇਸ ਸਭ ਪਸਾਰੇ ਵਿਚ ਪ੍ਰਕਾਸ਼ ਹੀ ਪ੍ਰਕਾਸ਼ ਹੈ। ਇਹੋ ਹਾਲ ਪੁਨ ਤੇ ਪਾਪ ਸ਼ਕਤੀ ਦਾ ਹੈ। ਵਾਸਤਵ ਵਿਚ ਚੰਗਿਆਈ ਹੀ ਸਾਰੇ ਪਸਰ ਰਹੀ ਹੈ। ਬੁਰਿਆਈ (ਪਾਪ) ਤਾਂ ਚੰਗਿਆਈ ਦੀ ਘਾਟ ਦਾ ਹੀ ਨਾਂ ਹੈ। ਇਸ ਦੀ ਆਪਣੀ ਕੋਈ ਹਸਤੀ ਜਾਂ ਹੋਂਦ ਨਹੀਂ। ਬਾਕੀ ਵਿਰੋਧੀ ਗੁਣਾਂ ਵਾਲੇ ਜੋੜਿਆਂ ਉੱਤੇ ਵੀ ਇਹੀ ਨਿਯਮ ਲਾਗੂ ਹੁੰਦਾ ਹੈ। ਅਸੀਂ ਇਸ ਤੋਂ ਇਸ ਸਿੱਟੇ ਉੱਤੇ ਧੁੱਜਦੇ ਹਾਂ ਕਿ ਹੋਂਦ ਕੇਵਲ ਪਾਜ਼ਿਟਿਵ (Positive) ਵਸਤੂ ਦੀ ਹੀ ਹੈ, ਨੈਗਿਟਿਵ (Negative) ਦੀ ਨਹੀਂ।

ਮਨੁੱਖੀ ਮਨ ਵਿਚ ਇਹ ਸ਼ਕਤੀ ਨਹੀਂ ਕਿ ਇਹ ਪੂਰਨ ਪ੍ਰਕਾਸ਼ ਦੀ ਪ੍ਰਸ਼ਾਸ਼ ਜਾਂ ਪ੍ਰਤੀਤ ਕਰ ਸਕੇ। ਅੰਧੇਰਾ ਹੀ ਇਸ ਚਾਨਣ ਨੂੰ ਪ੍ਰਕਾਸ਼ ਜਾਂ ਦਿਸਦਾ-ਰੂਪ ਦੇਣ ਦਾ ਸਾਧਨ ਹੈ। ਇਸ ਲਈ ਇਹ ਅੰਧੇਰਾ, ਪਾਪ ਜਾਂ ਬੁਰਾਈ ਨਹੀਂ, ਸਗੋਂ ਚੰਗਿਆਈ ਨੂੰ ਪਰਗਟ ਕਰਨ ਦਾ ਵਸੀਲਾ ਹੈ। ਇਹ ਅੰਧਕਾਰ ਧਰਤੀ ਉੱਤੇ ਇਸ ਪ੍ਰਕਾਸ਼ ਦਾ ਜਨਮ-ਦਾਤਾ¹ ਕਿਹਾ ਜਾ ਸਕਦਾ ਹੈ। ਇਹ ਪ੍ਰਕਾਸ਼ ਤੇ ਅੰਧਕਾਰ ਵਾਸਤਵ ਵਿਚ ਇਕ, ਇੱਕੋ ਸਿੱਕੇ ਦੇ ਦੋ ਪਾਸੇ ਹਨ ਤੇ ਸਿਸ਼ਟੀ-ਰਚਨਾ ਦੇ ਆਦਿ ਕਾਲ ਤੋਂ ਇਸੇ ਤਰ੍ਹਾਂ ਭੁਰੇ ਆਏ ਹਨ ਅਤੇ, ਅਗੋਂ ਲਈ ਵੀ ਜਦ ਤਕ ਸਿਸ਼ਟੀ-ਰਚਨਾ ਹੈ, ਇਕੱਠੇ, ਕਰੰਗੜੀ ਪਾਈ ਭੁਰੇ ਜਾਣਗੇ।

ਜੇ ਅਸੀਂ ਸੰਸਾਰ ਵਿਚ ਪਾਪ ਦੀ ਹੋਂਦ ਨੂੰ ਵੀਚਾਗੇਏ ਤਾਂ ਵਰਤ ਰਹੇ ਸੁਗ ਦੀ ਸੁਝ ਬੁਝ ਦਾ, ਇਸ ਦੇ ਘਟ ਵਧ ਹੋਣ ਵਿਚ ਕਾਫ਼ੀ ਹੱਥ ਹੈ। ਫਿਲਾਸਫਰ ਪਲੈਟੋ ਇਸ ਚੱਕਰ ਨੂੰ ਦੋ ਹਿੱਸਿਆਂ—‘ਉਪਜਾਊ-ਜੁਗ’ ਤੇ ‘ਵੀਰਾਨਾ-ਜੁਗ’ ਵਿਚ ਵੰਡਦਾ ਹੈ। ਜਦ ‘ਤਾਰਾ ਪ੍ਰਕਾਸ਼’ ਦਾ ਚੱਕਰ ‘ਦੈਵੀ ਆਤਮਾ’ ਨਾਲ ਇਕ-ਸੁਰ ਹੁੰਦਾ ਹੈ ਤਾਂ ਉਸ ਵੇਲੇ ਅਸੀਂ ਉਪਜਾਊ-ਜੁਗ (ਸਤਿਜੁਗ) ਦੇ ਚੱਕਰ ਵਿਚ ਹੁੰਦੇ ਹਾਂ, ਤੇ ਸੰਸਾਰ ਉੱਤੇ ਸੁਖ ਤੇ ਸ਼ਾਂਤੀ ਹੁੰਦੀ ਹੈ। ਅਜਿਹੇ ਸਮੇਂ ਬਿਛਾਂ, ਪਸੂਆਂ ਤੇ ਧਾਤਾਂ ਦੀਆਂ ਗੁਪਤ ਸ਼ਕਤੀਆਂ, ਕੁਦਰਤ ਵਿਚ

1. ਅਰਬਦ ਨਰਬਦ ਧੁੱਪੁਕਾਰਾ ॥ ਧਰਣਿ ਨ ਗਗਨਾ ਹੁਕਮੁ ਅਪਾਰਾ ॥

ਨਾ ਦਿਨੁ ਰੈਨਿ ਨ ਚੰਦੁ ਨ ਸੂਰਜ, ਸੁਨ ਸਮਾਧਿ ਲਗਾਇਦਾ ॥੧॥ (ਮਾਤ੍ਰ ਮ: ੧, ਪੰਨਾ ੧੦੩੫)

ਵਰਤ ਰਹੀਆਂ ਉਚੇਰੀਆਂ ਆਤਮ-ਰੋਆਂ ਦੀਆਂ, ਸਹਾਇਕ ਹੋ ਕੇ ਇਕ-ਸੁਰਤਾ ਪੈਦਾ ਕਰਦੀਆਂ ਹਨ; ਪਰੰਤੂ, ਵੀਰਾਨੇ-ਜੁਗ (ਕਲਿਜੁਗ) ਵਿਚ ਬਹੁ-ਗਿਣਤੀ ਅਜਿਹੇ ਮਨੁੱਖਾਂ ਦੀ ਹੁੰਦੀ ਹੈ ਜਿਨ੍ਹਾਂ ਦੀ ਆਤਮਕ ਦਿਸ਼ਟੀ ਪੁੱਧਲਾ ਕੇ ‘ਆਪੇ’ ਦੀਆਂ ਉੱਚੀਆਂ ਤਾਕਤਾਂ ਨੂੰ ਨਹੀਂ ਲੱਖ ਸਕਦੀ।

ਅਸੀਂ ਅੱਜ-ਕੱਲ੍ਹ ਇਕ ਅਜਿਹੇ ਮਾਦਾ-ਪੁਸਤੀ ਦੇ ‘ਵੀਰਾਨੇ-ਜੁਗ’ ਵਿਚੋਂ ਦੀ ਲੰਘ ਰਹੇ ਹਾਂ, ਜਿਸ ਵਿਚ ਨਾਸਤਕਤਾ ਦੀ ਬੀਮਾਰੀ ਵੱਧ ਰਹੀ ਹੈ। ਆਤਮ-ਸੂਝ ਉਤੇ ਪੜਦਾ ਪਿਆ ਹੋਇਆ ਹੈ ਅਤੇ ਪਸੂ ਵੀਚਾਰ-ਧਾਰਾ ਪਰਧਾਨ ਹੈ। ਮਨੁੱਖ : ਨਸਲਾਂ, ਕਬੀਲਿਆਂ, ਮਜ਼ਹਬੀ ਸੰਪਦਾਵਾਂ ਤੇ ਸੰਸਥਾਵਾਂ ਦੀ ਵੰਡ ਵਿਚ ਵੰਡਿਆ ਜਾ ਕੇ, ਆਪੇ ਵਿਚ ਹੀ ਉਲੜ ਤੇ ਗੁੱਖਮ-ਗੁੱਖਾ ਹੋ ਰਿਹਾ ਹੈ। ਮੱਕੜੀ ਵਾਂਗ ਆਪਣੇ ਤਣੇ ਮਾਇਆ-ਜਾਲ ਵਿਚ ਉਲੜ ਕੇ ਆਪਣਾ ਵਿਨਾਸ਼ ਕਰ ਰਿਹਾ ਹੈ। ਹਰ ਪਾਸੇ ਬੇ-ਪਰਤੀਤੀ ਹੈ, ‘ਸੱਚ’ ਤੇ ‘ਸੱਚੇ-ਆਚਾਰ’ ਦੀ ਘਾਟ ਕਾਰਨ ਇਹ ਬੇ-ਇਤਿਬਾਰੀ, ਅਸ਼ਾਂਤੀ ਤੇ ਬੀਰਖਾ ਦੀ ਭੱਠੀ ਵਿਚ ਦਗਧ ਹੋ ਰਿਹਾ ਹੈ। ਸੁਵੈਦ ਜਗਤ-ਗੁਰੂ ਨਾਨਕ ਦੇਵ ਜੀ ਦਾ ਦਸ਼ਿਆ ‘ਸੱਚ’ ਤੇ ‘ਸੱਚੇ ਆਚਾਰ’ ਦਾ ਨੁਸਕਾ ਹੀ ਮਨੁੱਖ ਨੂੰ, ਅਧੰਗਤੀ ਵਾਲੀ ਇਸ ਦਸ਼ਾ ਵਿਚੋਂ ਕੱਢ ਕੇ ਪਰਮ-ਸੁੱਖ ਮਾਨਣ ਦੇ ਯੋਗ ਬਣਾ ਸਕਦਾ ਹੈ।

ਕਿਤਨਾ ਅਭਾਗਾ ਹੈ ਇਹ ਇਨਸਾਨ ! ਸਭ ਸਾਧਨ ਹਨ ਇਸ ਦੇ ਪਾਸ ਸਦੀਵੀ ਸੁੱਖ ਦੇ, ਪਰੰਤੂ ‘ਸੱਚ’ ਦੀ ਅਣਹੋਂਦ ਦੇ ਕਾਰਨ, ਇਹੀ ਸਾਧਨ ਇਸ ਦੇ ਨਾਸ, ਬਰਬਾਦੀ ਤੇ ਅੱਠੇ ਪਹਿਰ ਭਟਕਣ ਦਾ ਕਾਰਨ ਬਣ ਰਹੇ ਹਨ। ਸੰਸਾਰ-ਗੁਪੀ ਮਹਲ ਵਿਚ ਇਸ ਦੇ ਸੁੱਖ-ਆਗਭ ਲਈ ਸਜਿਆ ਸਾਮਾਨ ਹੀ, ਇਕ ‘ਸੱਚ’ ਦੀ ਬੱਤੀ ਗੁੱਲ ਹੋਣ ਕਰਕੇ, ਠੋਕਰਾਂ ਦਾ ਕਾਰਨ ਬਣ ਕੇ, ਇਸ ਦੇ ਗੋਡੇ ਗਿੱਟੇ ਭੇਨਣ, ਮੂਧੇ ਮੂੰਹ ਸੁੱਟਣ ਤੇ ਪੀੜਤ ਕਰਨ ਦਾ ਕਾਰਨ ਬਣ ਰਿਹਾ ਹੈ।

ਇਹ ਦੀਨ-ਦਸ਼ਾ ਉਤਨਾ ਚਿਰ ਨਹੀਂ ਹੱਟ ਸਕਦੀ, ਜਦ ਤਕ ਅਸੀਂ ਮਾਇਆ ਅਥਵਾ ਮਾਦੇ ਦੀਆਂ ਜੀਮੀਆਂ ਤਹਿਆਂ ਨੂੰ ਪਰ੍ਹਾਂ ਹਟਾ ਕੇ, ਅਤੇ ਆਪਣੇ ‘ਨਿੱਜ-ਸਰੂਪ’ ਨੂੰ ਲੱਖ ਕੇ, ਅੰਤਰ-ਮੂਖੀ ਹੋ ਨਹੀਂ ਵਿਚਰਦੇ। ਕੇਵਲ ਇੰਦਰੇ ਵੱਸ ਹੋ ਜਾਣ ਨਾਲ ਭਟਕਣ ਤੋਂ ਬੰਦ-ਖਲਾਸੀ ਹੋਣੀ ਅਸੰਭਵ ਹੈ। ਮਨ ਵਿਚ ਵਾਪਰ ਰਹੀ ‘ਤ੍ਰਿਸ਼ਨਾ’ ਹੀ ਢੁੱਖ ਦਾ ਮੂਲ ਕਾਰਨ ਹੈ। ਇਸ ਤੋਂ ਛੁਟਕਾਰਾ ਪਾਉਣ ਉੱਤੇ ਹੀ ਸੰਸਾਰ ਵਿਚ ਇਕ ਸਹੀ ਤੇ ਸਵਰਗੀ ਇਨਸਾਨੀ ਬਰਾਦਰੀ ਕਾਇਮ ਹੋ ਸਕਦੀ ਹੈ।

ਸੁੱਖ ਢੁੱਖ, ਜੀਵਨ ਦੇ ਕਠਨ ਪ੍ਰਸ਼ਨ ਹਨ। ਕਈ ਪੁਰਸ਼ ਇਹਨਾਂ ਵਲੋਂ ਕਬੂਤਰ ਵਾਂਗ ਅੱਖਾਂ ਮੀਟ ਕੇ, ਇਹ ਕਹਿ ਕੇ ਹੀ ਸੰਤੁਸ਼ਟ ਹੋ ਲੈਂਦੇ ਹਨ ਕਿ ‘ਕੁਦਰਤ’ ਨੂੰ ਆਪਣੇ ਰਾਹ ਤੁਰਨ ਦਿਓ, ਸਭ ਅੱਛਾ ਹੈ। ਪਰੰਤੂ ਵਧੇਰੇ ਸੂਝ ਵਾਲੀ ਆਤਮਾ ਮਹਿਸੂਸ ਕਰਦੀ ਹੈ ਕਿ ਉਸ ਦੇ ਪੈਰ ਧਰਤੀ ਵਿਚ ਗੱਡੇ ਪਏ ਹਨ ਤੇ ਮਨ ਜਾਮ ਹੋ ਕੇ ਪੱਥਰ ਹੁੰਦਾ ਜਾ ਰਿਹਾ ਹੈ। ਨਿਰਸੰਦੇਹ ਸੰਸਾਰ ਦੀ ਅੱਜ ਦੀ ਦਸ਼ਾ ਐਸੀ ਘਣਾਊਣੀ ਹੈ, ਜੋ ਇਕ ਉੱਚੀ ਅਵਸਥਾ ਵਿਚ ਇਸਥਿਤ ਆਤਮਾ ਨੂੰ ਵੀ ਚਿੰਤਾਤੁਰ ਕਰਨ ਵਾਲੇ ਝਗੜੇ, ਅਕਾਰਨ ਜਬਰ, ਵੱਧ ਰਹੀ ਨਸਲੀ ਨਫਰਤ, ਧਰਮ ਦੇ ਨਾਂ ਤੇ ਧੱਕਾ, ਰੋਟੀ ਤੋਂ ਭੁੱਖੇ ਤੇ ਰੋਂਦੇ ਬਿਰਧਾ, ਬੇਕਾਰਾਂ ਤੇ ਬੱਚਿਆਂ

ਵਲੋਂ ਲਾ-ਪ੍ਰਵਾਹੀ, ਕਾਣੀ ਵੰਡ, ਤੇ ਕੌਮੀਅਤ ਦੇ ਨਾਂ ਉਤੇ ਲੁੱਟ-ਖਸੁੱਟ, ਦਿਲ ਤੇ ਦਿਮਾਗਾ
ਨੂੰ ਚੱਕਰਾ ਰਹੇ ਹਨ। ਦਾਤੇ ਦੀ ਅਗੰਮੀ ਸ਼ਕਤੀ ਦੇ ਸਹਾਰੇ ਤੋਂ ਬਿਨਾਂ ਮਨੁੱਖਤਾ ਦਾ ਇਸ

ਪਰ ਕੀ, ਅਜਿਹੀ ਦੀਨ-ਦਸ਼ਾ ਵਿੱਚ, ਉਦਾਸ ਹੋ ਕੇ, ਢੇਰੀ ਢਾਹ ਬਹਿਣਾ ਉਚਿਤ
ਹੈ? ਨਹੀਂ, ਕਦਾਚਿਤ ਨਹੀਂ। ਅਸੀਂ ਜਾਣਦੇ ਹਾਂ ਕਿ ਹਰੇਕ ਵਸਤੂ ਵਿਚ ਨੇਕੀ ਦਾ ਅੰਸ਼
ਹੈ। ਸਾਨੂੰ ਵਿਸ਼ਵਾਸ ਹੈ ਕਿ ਮਨੁੱਖਤਾ ਨੇ ਅਵੱਸ ਉਚੇਰੇ ਉਠਣਾ ਹੈ। ਜੇ ਸਾਡੇ ਨੇਤਾ ਆਪਣਾ
ਮਨ ਬਦਲ ਕੇ ਅਤੇ ਸੁਆਰਬੀ ਗੱਲਾਂ ਤੋਂ ਉੱਚੇ ਹੋ ਕੇ ਇਸ ਪਾਸੇ ਜੁੱਟ ਜਾਣ ਤਾਂ ਜਨਤਾ
ਪਿੱਛੇ ਲਗ ਭੁਰੇਗੀ, ਉਹ ਵਿਸ਼ਵਾਸੀ ਹੈ। ਇਸ ਲਈ ਸਰਬ-ਸਾਂਝੀ ਤੇ ਸੱਚ-ਆਚਾਰੀ
ਵਿਦਿਆ ਦੀ ਲੋੜ ਹੈ। ਫੇਰ, ਉਹੀ ਨਿਯਮ ਤੇ ਸ਼ਕਤੀਆਂ, ਜੋ ਬੁਰਾਈ ਲਈ ਸਹਾਇਕ
ਹੋ ਰਹੀਆਂ ਹਨ, ਭਲਾਈ ਲਈ ਵਰਤੀਆਂ ਜਾ ਸਕਣਗੀਆਂ। ਹਰੇਕ ਦੇਸ਼ ਜਾਂ ਜਾਤੀ
ਵਿੱਚ ਰੋਸ਼ਨ-ਮੁਨਾਰੇ ਹਨ, ਜੋ ਭਟਕਦੇ ਜੀਵਾਂ ਨੂੰ ਰਾਹ ਵਿਖਾ ਰਹੇ ਹਨ। ਸਾਡਾ ਫਰਜ਼
ਇਨ੍ਹਾਂ ਨੂੰ ਪਰਜੁੱਲਤ ਰਖਣਾ ਹੈ। ਅਸਾਂ ਨਾਸਤਕਤਾ ਤੇ ਸੰਪ੍ਰਦਾਇਕਤਾ ਵਿਰੁਧ ਜਹਾਦ
ਕਰਨਾ ਤੇ ਸੱਚ ਉੱਤੇ ਛੱਟਣਾ ਹੈ। ਹਰੇਕ ਸਤਿਵਾਦੀ ਆਸਤਕ ਨੇ ਸਚਿਆਰਾਂ ਦੇ ਸੁਭਨ
ਲਈ ਇਕ ਮਿਕਨਾਤੀਸੀ ਕੇਂਦਰ ਬਣਨਾ ਹੈ। ਉਸ ਨੇ ਆਪਣੇ ਆਲੇ-ਦੁਆਲੇ ਸੁਭ ਖਿਆਲਾਂ
ਦਾ ਛੁੱਟਾ ਦੇਣਾ ਹੈ। ਮਿਠ-ਬੋਲੜੇ ਬਣ ਕੇ ਢਹਿੰਦਿਆਂ ਤੇ ਜਖਮੀ ਮਨਾਂ ਉਤੇ ਪਿਆਰ
ਦੀ ਮਲ੍ਹਮ ਲਾਉਣੀ ਹੈ। ਇਸ ਤਰ੍ਹਾਂ ਉਹ 'ਕੁਝ' ਉਤੇ ਪਰਭਾਵ ਪਾ ਸਕਣਗੇ। ਹੋ ਸਕਦਾ
ਹੈ ਉਹ 'ਕਈਆਂ' ਨੂੰ ਆਪਣੀ ਚੰਦਨੀ ਸੁਗੰਧ ਨਾਲ ਸੁਗੰਧ ਵਾਲੇ ਬਣਾ ਸਕਣ। ਇਸ
ਨਾਲ ਬਾਕੀ ਨਿਰਥਲਾਂ ਨੂੰ ਉਤਸ਼ਾਹ ਅਤੇ ਜੱਕੋ-ਤੱਕੇ ਕਰਨ ਵਾਲਿਆਂ ਨੂੰ ਦਿੜ੍ਹਤਾ ਪ੍ਰਾਪਤ
ਹੋਵੇਗੀ।

ਇਹ ਜ਼ਰੂਰੀ ਨਹੀਂ ਕਿ ਦੌੜ ਤੇਜ਼ ਨੱਠਣ ਵਾਲਾ ਹੀ ਜਿੱਤੇ ਜਾਂ ਜਿੱਤ ਸਦਾ ਬਹੁ-
ਗਿਣਤੀ ਦੀ ਹੀ ਹੋਵੇ। ਇਤਿਹਾਸ ਗਵਾਹ ਹੈ ਕਿ 'ਸੱਚ' ਉਤੇ ਤੁਰ ਰਹੇ ਇਕੱਲੇ ਇਕੱਲੇ
ਦਿੜ੍ਹ ਇਨਸਾਨ ਨੇ, ਕੌਮਾਂ ਦੀ ਕਾਇਆਂ ਪਲਟ ਦਿੱਤੀ। ਸ੍ਰੀ ਗੁਰੂ ਨਾਨਕ ਦੇਵ ਜੀ ਨਾਲ
ਉਨ੍ਹਾਂ ਦੇ ਜਗਤ-ਕਲਿਆਣ ਹਿਤ ਨਿਕਲਣ ਸਮੇਂ ਕਿਤਨੇ ਕੁ ਸਾਥੀ ਸਨ? ਕਿਨ੍ਹਾਂ ਹਾਲਾਤ
ਤੇ ਕਿਸ ਜੁਗ-ਗਰਦੀ ਵਿੱਚ, ਨਿਰੇਕਾਰੀ ਬਾਬਾ ਜਗਤ-ਜਲੰਦੇ ਨੂੰ ਸਾਂਤੀ ਦਾ ਸੁਨੇਹਾ ਦੇਣ
ਲਈ ਘਰੋਂ ਨਿਕਲਿਆ ਸੀ? ਸਾਨੂੰ ਢਹਿੰਦੀਆਂ ਕਲਾਂ ਵਿੱਚ ਨਹੀਂ ਜਾਣਾ ਚਾਹੀਦਾ, ਸਗੋਂ
ਇਸ ਗੱਲ ਦਾ ਪੂਰਨ ਵਿਸ਼ਵਾਸ ਹੋਣਾ ਚਾਹੀਦਾ ਹੈ ਕਿ 'ਹਮਦਰਦੀ', 'ਪਿਆਰ' ਤੇ 'ਨੇਕੀ'
ਦਾ ਇਕ ਫੁਰਨਾ ਵੀ ਸੰਸਾਰ ਦੀ ਫੜਾ (ਵਾਤਾਵਰਨ) ਵਿੱਚ ਅਕਾਰਥ ਨਹੀਂ ਗੁਆਚਦਾ।
ਅਸਾਂ ਇਸ ਮਾਇਆਵਾਦ ਦੇ ਘੱਲ ਵਿੱਚ ਸੱਚ ਦਾ ਪੱਲਾ ਨਹੀਂ ਛੱਡਣਾ। ਸਾਡਾ ਕੰਮ ਹੈ
ਦੁਰ ਨੇੜੇ ਆਤਮਕ ਬੀਜ ਦਾ ਛੁੱਟਾ ਦੇਣਾ। ਇਸ ਦਾ ਸਿੱਟਾ ਕਰਦੇ ਤੇ ਕੀ ਨਿਕਲਦਾ
ਹੈ, ਇਹ ਗੱਲ 'ਸਭ ਦੀ ਚਿੰਤਾ ਕਰਨ ਵਾਲੇ' ਪ੍ਰਭੂ ਉਤੇ ਛੱਡ ਦਿਉ। ਨੇਕੀ ਕਰੋ ਤੇ ਰੱਬ
ਉੱਤੇ ਭਰੋਸਾ ਰੱਖੋ।

ਸਮਾਂ 'ਕੁਝ' ਕਰਨ ਦੀ ਮੰਗ ਕਰ ਰਿਹਾ ਹੈ, ਸੰਸਾਰ ਦੀਆਂ ਕੁਲ ਸੰਸਥਾਵਾਂ, ਜੋ 'ਜੋਤ',
'ਜੀਵਨ' ਤੇ 'ਪ੍ਰੇਮ' ਵਿੱਚ ਨਿਸਚਾ ਰਖਦੀਆਂ ਹਨ, ਨੂੰ ਇਕ ਦੂਜੇ ਦੀਆਂ ਮਿੱਤਰ ਬਣ
ਕੇ ਇਸ ਮਹਾਨ ਕਾਰਜ ਦੀ ਪੂਰਤੀ ਲਈ ਸਾਂਝਾ ਬਲ ਲਾਉਣਾ ਚਾਹੀਦਾ ਹੈ। ਉਹ ਆਪਣੀ-

ਆਪਣੀ ਥਾਂ ਉਤੇ ਜਿਥੇ ਕਿਥੇ ਵੀ ਹਨ, ਮਿਲ ਕੇ ਹੰਡਲਾ ਮਾਰਨ ਅਤੇ ਅਗਿਆਨਤਾ
ਦੀਆਂ ਪਿਛਾਂ-ਖਿੱਚੂ ਸ਼ਕਤੀਆਂ ਨਾਲ ਲੋਹ ਲੈ ਕੇ 'ਜੀਵਨ-ਜੋਤ' ਦੇ ਪ੍ਰਕਾਸ਼ ਲਈ ਰਾਹ
ਸਾਫ਼ ਕਰਨ, ਅਤੇ ਆਪਣੇ ਦੈਵੀ ਕੰਠਾਂ ਵਿਚੋਂ, ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਤੁੱਠ
ਕੇ ਬਖਸ਼ਿਆ ਚੜ੍ਹਦੀ ਕਲਾ ਵਾਲਾ ਇਹ ਨਾਦ ਗੁੰਜਾਉਣ :

ਬੁਰਾ ਨਹੀਂ, ਸਭ ਭਲਾ ਹੀ ਹੈ ਰੇ, ਹਾਰ ਨਹੀਂ ਸਭ ਜੇਤੈ ॥੧॥

(ਕਾਨਤਾ, ਪੰਨਾ ੧੩੦੨)

(੧) ਨੋਟ—ਆਸ਼ਾਵਾਦੀ ਗੁਰਦੇਵ ਦਾ ਇਹ ਸਾਰਾ ਸ਼ਬਦ ਇਸ ਪ੍ਰਕਾਰ ਹੈ :

ਕਹਨ ਕਹਾਵਨ ਕਉ ਕਈ ਕੇਤੈ ॥

ਐਸੇ ਜਨੁ ਬਿਰਲੇਂ ਹੈ ਸੇਵਕੁ, ਜੋ ਤਤ ਜੋਗ ਕਉ ਬੇਤੈ ॥੧॥ ਰਹਾਉ ॥

ਦੂਖ ਨਾਹੀ ਸਭ ਸੁਖੁ ਹੀ ਹੈ ਰੇ, ਏਕੈ ਏਕੀ ਨੇਤੈ ॥

ਬੁਰਾ ਨਹੀਂ ਸਭ ਭਲਾ ਹੀ ਹੈ ਰੇ, ਹਾਰ ਨਹੀਂ ਸਭ ਜੇਤੈ ॥੧॥

ਸੋਗੁ ਨਾਹੀ ਸਦਾ ਹਰਖੀ ਹੈ ਰੇ, ਛੋਡਿ^੧ ਨਾਹੀ ਕਿਛੁ ਲੇਤੈ ॥

ਕਹੁ ਨਾਨਕ ਜਨੁ ਹਰਿ ਹਰਿ ਹਰਿ ਹੈ, ਕਤ^੨ ਆਵੈ ਕਤ ਰਮਤੈ ॥੨॥੩॥੨੨॥

(ਕਾਨਤਾ, ਪੰਨਾ ੧੩੦੨)

-
1. ਜਾਣਦਾ ਹੈ।
 2. ਇੱਕ ਹਰੀ ਨੂੰ ਨੇਤਰਾਂ ਵਿਚ ਰਖਦੇ ਹਨ।
 3. ਪ੍ਰਭੂ-ਮੇਲ ਦੇ ਅਨੰਦ ਨੂੰ ਛਡ ਕੇ ਹੋਰ ਕੁਝ ਨਹੀਂ ਲੈਂਦੇ।
 4. ਜੰਮਣ ਮਰਨ ਦੇ ਗੋੜ ਵਿਚ ਆਉਂਦਾ ਜਾਂਦਾ ਨਹੀਂ।

ਮਿੱਤਰ

(੧)

'ਮਿੱਤਰ' ਕਿਤਨਾ ਪਿਆਰਾ ਤੇ ਸੁਖਦਾਈ ਸ਼ਬਦ ਹੈ। ਇਸ ਦੇ ਉਚਾਰਨ ਮਾੜ ਨਾਲ ਹੀ ਅੰਦਰ ਇਕ ਅਤਿ ਨਿੱਘਾ ਖੇੜਾ ਪਸਰ ਜਾਂਦਾ ਹੈ; ਨੇਤਰ ਅਧ-ਮੁੰਦੇ ਹੋ, ਕਿਸੇ ਅਗੀਮੀ ਸਰੂਰ ਨਾਲ ਭਰ ਜਾਂਦੇ ਹਨ ਅਤੇ ਮਨ ਸ਼ਾਂਤੀ-ਭਰਪੂਰ ਖੁਮਾਰੀ ਵਿਚ ਝੂਮ ਉੱਠਦਾ ਹੈ। ਮਿੱਤਰ ਦੇ ਸਾਖਸ਼ਾਤ ਦਰਸ਼ਨ ਜਾਂ ਸਮੀਪਤਾ ਦੀ ਮਹਿਮਾ ਤਾਂ ਅਕੱਥੇ ਅਕੱਥੇ ਹੈ।

ਵਾਸਤਵ ਵਿਚ ਮਨੁੱਖ ਦੇ ਸਭ ਰਿਸ਼ਤੇ-ਨਾਤੇ-ਮਾਤਾ, ਪਿਤਾ, ਭਰਾਵਾਂ, ਧੀਆਂ, ਪੁੱਤਰਾਂ ਆਦਿ ਦੇ ਸਾਰੇ ਸੰਬੰਧ-ਪਲਦੇ ਹੀ ਮੈਤ੍ਰੀ-ਭਾਵ ਉਤੇ ਹਨ। ਜਿਥੇ ਮਿੱਤਰਤਾ-ਭਾਵ ਨਹੀਂ, ਉਥੇ ਕਿਸੇ ਪ੍ਰਕਾਰ ਦਾ ਵੀ ਰਿਸ਼ਤਾ ਰਹਿ ਸਕਣਾ ਸੰਭਵ ਨਹੀਂ।

ਗੁਰਬਾਣੀ ਅਥਵਾ ਸਿਖ ਸਾਹਿਤ ਵਿਚ ਮਿੱਤਰ, ਦੋਸਤ, ਸਖਾ, ਸੱਜਣ ਜਾਂ ਯਾਰ ਸ਼ਬਦ ਇਕੋ ਜਿਹਾ ਸ੍ਰੇਸ਼ਟ ਭਾਵ ਰਖਦੇ ਹਨ। ਭਾਵੇਂ ਅਜੋਕੇ ਸਾਹਿਤ ਅਥਵਾ ਘਰੋਗੀ ਬੋਲ-ਚਾਲ ਵਿਚ 'ਯਾਰ', ਜੋ ਇਕ ਛਾਰਸੀ ਸ਼ਬਦ ਹੈ, ਦੀ ਵਰਤੋਂ ਉਨ੍ਹਾਂ ਉਚ-ਭਾਵਾਂ ਦੀ ਲਖਾਇਕ ਨਹੀਂ ਰਹੀ, ਜਿਸ ਦੇ ਕਿ ਇਸ ਦੇ ਸੰਰੀ ਸ਼ਬਦ; ਪਰੰਤੂ ਵੇਖੋ, ਪੰਜਵੇਂ ਗੁਰਦੇਵ ਜਿਗਰੀ ਮਿੱਤਰ ਲਈ ਨਾ ਕੇਵਲ 'ਯਾਰ' ਸ਼ਬਦ ਦੀ ਵਰਤੋਂ ਹੀ ਕਰਦੇ ਹਨ ਸਗੋਂ ਉਸ ਅਗੇ ਦਿਲੀ ਵੇਦਨਾ ਦਸਦੇ ਹੋਏ ਪ੍ਰਭੂ-ਪ੍ਰਾਪਤੀ ਦੇ ਮਾਰਗ ਵਿਚ ਸਹਾਇਕ ਹੋਣ ਲਈ ਜੋਦੜੀ ਵੀ.....। ਆਪ ਫੁਰਮਾਉਂਦੇ ਹਨ :

(ੳ) ਸੁਣਿ ਯਾਰ ਹਮਾਰੇ ਸਜਣ, ਇਕ ਕਰਉ ਬੇਨਤੀਆ ॥

ਤਿਸੁ ਮੋਹਨ ਲਾਲ ਪਿਆਰੇ, ਹਉ ਫਿਰਉ ਬੇਜੰਤੀਆ ॥

(ਜੈਤਸਰੀ ਮ: ੫, ਪੰਨਾ ੨੦੩)

[ਹੋ ਮੇਰੇ ਮਿੱਤਰ, ਦੋਸਤ ! ਸੁਣ, ਮੈਂ ਇਕ ਬੇਨਤੀ ਕਰਦਾ ਹਾਂ।]

(ਅ) ਯਾਰ ਵੇ, ਪਿਆਰੇ ਸਖੀਆ, ਮੁ ਕਹੀ ਨ ਜੇਗੀਆ ॥

ਯਾਰ ਵੇ ਹਿਕ ਛੂ ਗਿਕਿ ਚਾੜੈ, ਹਉ ਕਿਸੁ ਚਿਤੇਹੀਆ ॥

(ਜੈਤਸਰੀ ਮ: ੫, ਪੰਨਾ ੨੦੩)

[ਹੋ ਮਿੱਤਰ ! ਪਿਆਰੇ ਪ੍ਰਭੂ ਦੀਆਂ ਜੋ ਸਾਰੀਆਂ ਸਖੀਆਂ ਸਾਬਣਾਂ ਹਨ, ਮੈਂ ਉਨ੍ਹਾਂ ਵਿਚੋਂ ਕਿਸੇ ਜਿਹੀ ਭੀ ਨਹੀਂ। ਹੋ ਮਿੱਤਰ ! ਉਹ ਇਕ ਤੌ ਇਕ ਵਧ ਸੋਹਣੀਆਂ ਹਨ, ਮੈਂ ਇਸ ਜੋਗੀ ਨਹੀਂ ਕਿ ਕਿਸੇ (ਪ੍ਰੀਤਮ) ਦੀ ਯਾਦ ਵਿਚ ਆਵਾਂ।]

(੪) ਯਾਰ ਵੇ, ਪਿਚੁ ਆਪਣ ਭਾਣਾ, ਕਿਛੁ ਨੀਸੀ ਛੰਦਾ ॥
ਯਾਰ ਵੇ, ਤੈ ਰਾਵਿਆ ਲਾਲਨੁ, ਮੂ ਦਸਿ ਦਸੰਦਾ ॥

(ਜੈਤਸਰੀ ਮ: ੫, ਪੰਨਾ ੨੦੩)

[ਹੇ ਮਿੱਤਰ! ਪਤੀ ਹਰੀ ਪਰਮਾਤਮਾ ਆਪਣੀ ਮਰਜ਼ੀ ਕਰਨ ਵਾਲਾ ਹੈ, ਉਸ ਨੂੰ
ਕਿਸੇ ਦੀ ਮੁਬਾਜ਼ੀ ਨਹੀਂ। ਹੇ ਮਿੱਤਰ! ਤੂ ਪਿਆਰੇ ਦਾ ਅਨੰਦ ਮਾਣਿਆ ਹੈ, ਮੈਨੂੰ ਵੀ
ਪਤਾ ਦਿਹ, ਮੈਂ ਦਸੰਦਾ—ਪੁਛਣ ਵਾਲਾ ਸਵਾਲੀ, ਹਾਂ।]

ਊਪਰੋਕਤ ਪੰਗਤੀਆਂ ਨੂੰ ਵਧੇਰੇ ਗਹੁ ਨਾਲ ਵੀਚਾਰਿਆਂ ਇਉਂ ਪਰਤੀਤ ਹੁੰਦਾ ਹੈ
ਜਿਵੇਂ ਇਥੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ 'ਯਾਰ' ਸ਼ਬਦ ਤੋਂ ਭਾਵ ਚੌਥੇ ਗੁਰਦੇਵ—ਸ੍ਰੀ
ਗੁਰੂ ਰਾਮਦਾਸ ਜੀ ਤੋਂ ਹੀ ਹੈ। ਕਿਤਨੀ ਮਹਾਨ ਪਦਵੀ ਹੈ, 'ਯਾਰ' ਸ਼ਬਦ ਦੀ, ਗੁਰਦੇਵ
ਦੀਆਂ ਨਜ਼ਰਾਂ ਵਿਚ, ਅਤੇ ਕਿਤਨਾ ਪਿਆ ਹੈ ਇਹ 'ਪਦ' ਗੁਰਬਾਣੀ ਵਿਚ।

ਭਾਈ ਨੰਦ ਲਾਲ ਜੀ, ਆਪਣੇ ਦੀਵਾਨ (ਗਾਜ਼ਲਾਂ ਦੇ ਸੰਗਹਿ) ਵਿੱਚ ਆਪਣੇ
ਮਹਬੂਬ, ਕਲਗੀਧਰ ਪਿਤਾ, ਨੂੰ ਆਮ ਕਰਕੇ 'ਯਾਰ' ਸ਼ਬਦ ਨਾਲ ਸੰਬੋਧਨ ਕਰਦੇ ਹਨ।
ਆਪ ਦੂਸਰੀ ਗਾਜ਼ਲ ਦੇ ਅਰੰਭ ਵਿਚ ਲਿਖਦੇ ਹਨ :

ਦੀਨੋਂ ਦੁਨੀਆ ਦਰ ਕਮੰਦਿ ਆਂ ਪਰੀ ਰੁਕਸਾਰਿ ਮਾ ॥

ਹਰ ਦੋ ਆਲਮ, ਕੀਮਤਿ ਯਕ ਤਾਰਿ ਮੂਏ ਯਾਰਿ ਮਾ ॥

(ਗਾਜ਼ਲ ੨)

[ਸਾਡੇ ਦੀਨ ਤੇ ਦੁਨੀਆ ਓਸ ਅਪੱਛਰਾਂ ਵਰਗੇ, ਭਾਵ ਸੁੰਦਰ ਮੁਖੜੇ ਵਾਲੇ ਦੀ
ਛਾਹੀ ਵਿਚ ਜਕੜੇ ਹੋਏ ਹਨ। ਦੋਵੇਂ ਲੋਕ ਸਾਡੇ ਯਾਰ (ਮਿੱਤਰ) ਦੇ ਕੇਸ ਦੀ ਇਕ ਤਾਰ
ਦਾ ਮੁੱਲ ਹਨ।]

ਤਥਾ— ਕੀਸਤ ਇਮਰੋਜ਼, ਕਿ: ਸੋਦਾ-ਏ ਨਿਗਾਰੇ ਦਾਰਦ ?

ਬਾਦਸ਼ਾਹ ਹਸਤ ਦਰੀਂ ਦਹਰ, ਕਿ ਯਾਰੇ ਦਾਰਦ ।

(ਗਾਜ਼ਲ ੨੯)

[ਅੱਜ ਕੌਣ ਹੈ ਜਿਸ ਨੂੰ ਪ੍ਰੀਤਮ ਦਾ ਸੂਦਾ (ਸੋਕ) ਹੋਵੇ। ਇਸ ਦੁਨੀਆ ਵਿਚ (ਉਹ)
ਬਾਦਸ਼ਾਹ ਹੈ ਜਿਹੜਾ ਕਿ ਮਿੱਤਰ ਰਖਦਾ ਹੈ।]

ਸ੍ਰੀ ਦਸਮੇਸ਼ ਪਿਤਾ ਆਪ ਵੀ, ਮਾਛੀਵਾੜੇ ਦੇ ਜੰਗਲ ਵਿਚ ਕਲ-ਮਕੱਲੇ ਲੇਟੇ, ਪ੍ਰਭੂ
ਨੂੰ, 'ਯਾਰ' ਦੀ ਪਦਵੀ ਨਾਲ ਯਾਦ ਕਰਦੇ ਹਨ :

'ਯਾਰੜੇ' ਦਾ ਸਾਨੂੰ ਸਥਰ ਚੰਗਾ, ਭਠ ਖੇਡਿਆਂ ਦਾ ਰਹਿਣਾ ॥

ਸੁਧੇਗ ਮਿੱਤਰਾਂ ਦੀ ਢੂਡ ਲਈ 'ਗੋਯਾ' ਜੀ ਇਉਂ ਮਸ਼ਵਰਾ ਦਿੰਦੇ ਹਨ :

ਤਾਲਬਿ ਮਰਦਾਨਿ ਹੱਕ ਰਾ ਦੋਸਤ ਦਾਰ ॥

(ਭਾਵ—ਸੱਚ ਸਰੂਪ ਵਾਹਿਗੁਰੂ ਦੇ ਮੁਤਲਾਸ਼ੀਆਂ ਨੂੰ ਮਿੱਤਰ ਬਣਾ।)

(੨)

ਮਾਂ ਪਿਉ ਜਾਏ ਭਰਾਵਾਂ ਦਾ ਦਰਜਾ ਤੇ ਰਿਸਤਾ, ਹੋਰ ਸਖੇ-ਸਨੋਹੀਆਂ ਨਾਲੋਂ ਬਹੁਤ

ਉਚੇਰਾ ਗਿਣਿਆ ਗਿਆ ਹੈ। ਸਿਆਣਿਆਂ ਦਾ ਕਬਨ ਹੈ—ਲਹੂ ਪਾਣੀ ਨਾਲੋਂ ਗਾੜਾ ਹੁੰਦਾ ਹੈ। ਬਿਪਤ-ਕਾਲ ਵਿਚ 'ਭਰਾ' ਭਰਾਵਾਂ ਦੇ, ਤੇ ਢੋਡਰ ਕਾਵਾਂ ਦੇ' ਹੋ ਜਾਂਦੇ ਹਨ, ਪਰੰਤੂ, ਇਹ ਵੀ ਸਚਾਈ ਹੈ ਕਿ ਭਰਾਵਾਂ ਨਾਲ ਦਾ ਸ਼ਰੀਕਾ ਵੀ ਹੋਰ ਕਿਸੇ ਵਿਚ ਨਹੀਂ ਹੁੰਦਾ। ਸੁਮਿੱਤਰ ਦੇ ਧਿਆਰ ਦੀ ਕੱਚੀ ਤੰਦ, ਭਰਾਵਾਂ ਦੇ ਅਡੁੱਟ ਰਿਸਤੇ ਦੀਆਂ ਲੋਹ-ਜੀਜੀਆਂ ਨਾਲੋਂ ਕਿਤੇ ਵੱਧ ਮਜ਼ਬੂਤ ਹੁੰਦੀ ਹੈ। ਇਹੀ ਕਾਰਨ ਹੈ ਕਿ ਇਕ ਕਵੀ ਨੇ ਯੂਸਫ਼ ਦੀ ਭਰਾਵਾਂ ਹਥਾਂ, ਅੰਨ੍ਹੇ ਖੂਹ ਵਿਚ ਸੁੱਟਣ ਵਾਲੀ ਪਰਸਿੱਧ ਘਟਨਾ ਨੂੰ ਮੁੱਖ ਰਖਦਿਆਂ, ਮਿੱਤਰ ਦੀ, ਭਰਾਵਾਂ ਉੱਤੇ ਬਰਤਰੀ ਨੂੰ ਇਉਂ ਪ੍ਰਗਟਾਇਆ ਹੈ :

ਆ ਰਹੀ ਹੈ ਚਾਹਿ ਯੂਸਫ਼ ਸੇ ਸਦਾ।

ਦੋਸਤ ਯਾਂ ਹੈਂ ਕੱਮ, ਅੰਰ ਭਾਈ ਬਹੁਤ।

[ਭਾਵ—ਯੂਸਫ਼ ਦੇ ਉਸ ਖੂਹ ਵਿਚੋਂ, ਜਿਸ ਵਿਚ ਭਰਾਵਾਂ ਨੇ ਉਸ ਨੂੰ, ਈਰਖਾ-ਵਸ, ਧੇਖੇ ਨਾਲ ਸੁੱਟ ਦਿੱਤਾ ਸੀ, ਇਹ ਆਵਾਜ਼ ਹੁਣ ਤਕ ਆ ਰਹੀ ਹੈ ਕਿ ਇਸ ਸੰਸਾਰ ਵਿਚ ਭਰਾ ਤਾਂ ਬਹੁਤ ਹਨ; ਪਰੰਤੂ, ਮਿੱਤਰ (ਦੋਸਤ) ਕੋਈ ਵਿਰਲਾ ਹੀ।]

ਪੰਜ-ਤੰਤਰ ਵਿਚ ਆਦਰਸ਼ਕ ਮਿੱਤਰ ਦੀ ਮਹਿਮਾ ਤੇ ਲੋੜ ਇਉਂ ਵਰਣਨ ਕੀਤੀ ਗਈ ਹੈ :

ਠੰਢਾ ਕਰਦਾ ਨੈਨ ਨੂੰ, ਪ੍ਰੇਮ ਯੁਕਤ ਜੋ ਮੀਤ।

ਸਦਾ ਨ ਓਹ ਸੋਖਾ ਮਿਲੇ, ਘਰ ਵਿਚ ਆਇ ਪੁਨੀਤ।

ਜਿਸ ਨਰ ਦੇ ਘਰ ਵਿੱਚ ਸਦਾ, ਸੱਜਣ ਆਵੇ ਜਾਇ।

ਓਹਦੇ ਸੁਖ ਅਨੰਦ ਦਾ, ਪਾਰ ਨਾ ਕੋਈ ਪਾਇ।

ਤਥਾ— ਕਰਮਹੀਣ ਨਰ ਕਿਸੇ ਨੂੰ, ਜੇ ਬਿਪਤਾ ਪੈ ਜਾਇ।

ਮਿੱਤ੍ਰ ਬਿਨਾਂ ਤਦ ਬਚਣ ਦਾ, ਕੋਈ ਨਹੀਂ ਉਪਾਇ।

ਮਿਤ੍ਰਵਾਨ ਦੁਸਾਧਯ ਭੀ, ਸਾਥ ਲੈਣ ਸਭ ਅਰਥ।

ਸੋ ਸਭ ਆਪ ਸਮਾਨ ਹੀ, ਮਿੱਤਰ ਕਰੋ ਸਮਰਥ।

ਭਾਵੇਂ ਹੋਏਂ ਸਮਰਥ ਤੂੰ, ਕਰ ਮਿੱਤਰਾਂ ਦੀ ਚਾਹ।

ਜਿਉਂ ਸਮੁੰਦ੍ਰ ਭਰਪੂਰ ਹੋ, ਸੱਸਿ ਵਿਚ ਧਰੇ ਉਮਾਹ।

ਕਿਆ ਕਪੂਰ ਚੰਦਨ ਸਹਿਤ, ਸੀਤਲ ਹਿਮ ਕਿਸ ਕਾਜ ?

ਮਿੱਤ੍ਰ-ਦੇਹ ਸੋਲਾਂ ਕਲਾ, ਪੂਰਨ ਸੁਖ ਦਾ ਸਾਜ।

ਮਿੱਤਰ ਦੀ ਉਪਮਾ ਵਿਚ ਕਹੇ ਉਪਰੋਕਤ ਦੇਹੇ ਕਿਸੇ ਟੀਕਾ-ਟਿੱਪਣੀ ਦੇ ਮੁਖਾਜ਼ ਨਹੀਂ।

(੩)

ਮਿੱਤਰ ਦੀ ਸੰਖੇਪ ਮਹਿਮਾ ਵਰਣਨ ਕਰਨ ਉਪਰੋਤ ਇਹ ਵੀ ਜ਼ਰੂਰੀ ਹੈ ਕਿ ਐਸੇ ਦੁਰਲਭ ਮਿੱਤਰ ਦੇ ਲਛਣਾਂ ਦੀ ਪਰਖ, ਅਤੇ ਕੱਚੇ ਮਿੱਤਰਾਂ ਦੀ ਜਾਣ-ਪਛਾਣ ਬਾਰੇ ਵੀ ਕੁੱਝ ਅੰਕਿਤ ਕੀਤਾ ਜਾਵੇ। ਇਸ ਸੰਬੰਧ ਵਿਚ ਪੰਚਮ ਪਾਤਸ਼ਾਹ ਮਿੱਤਰ-ਚੌਣ ਲਈ ਮਨੁੱਖ ਦੀ ਇਉਂ ਅਗਵਾਈ ਕਰਦੇ ਹਨ :

- (ੴ) ਸੋ ਸਿਖੁ ਸਖਾ ਬੰਧਪੁ ਹੈ ਭਾਈ, ਜਿ ਗੁਰ ਕੇ ਭਾਣੇ ਵਿਚਿ ਆਵੈ ॥
 ਅਪਣੈ ਭਾਣੇ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ (ਸੋਗਠਿ ਮ: ੩, ਪੰਨਾ ੬੦੧)
- (ਅ) ਸੋ ਸਾਜਨੁ ਸੋ ਸਖਾ ਮੀਤੁ, ਜੋ ਹਰਿ ਕੀ ਮਤਿ ਦੇਇ ॥੧॥
 (ਗਉੜੀ ਗਉੜੀ ਮ: ੫, ਪੰਨਾ ੨੯੮)
- (ੳ) ਆਦਿ ਮਧਿ ਜੋ ਅੰਤਿ ਨਿਬਾਹੈ ॥ ਸੋ ਸਾਜਨੁ ਮੇਰਾ ਮਨੁ ਚਾਹੈ ॥੧॥ (੯॥੧॥)
 (ਗਉੜੀ ਮ: ੫, ਪੰਨਾ ੨੪੦)
- (ਸ) ਜਿਨ੍ਹਾ ਦਿਸੰਦਿੱਤਿਆ ਦੁਰਮਤਿ ਵੰਵੈ, ਮਿੜੁ ਅਸਾਡੜੇ ਸੇਈ ॥
 ਹਉ ਢੂਢੇਦੀ ਜਗੁ ਸਬਾਇਆ, ਜਨ ਨਾਨਕ ਵਿਰਲੇ ਕੇਈ ॥੨॥ (੯)
 (ਮ: ੫, ਵਾਰ ਗੁਜਰੀ, ਪੰਨਾ ੫੨੦)
- (ਹ) ਸਾਜਨੁ, ਬੰਧੁ, ਸੁਮਿੜੁ ਸੋ, ਹਰਿਨਾਮੁ ਹਿਰਦੈ ਦੇਇ ॥
 ਅਉਗਣ ਸਭਿ ਮਿਟਾਇ ਕੈ, ਪਰਉਪਕਾਰੁ ਕਰੋਇ ॥੩॥੧੭੨॥
 (ਗਉੜੀ ਮ: ੫, ਪੰਨਾ ੨੧੯)
- (ਕ) ਓਇ ਹਮਾਰੇ ਸਾਜਨਾ, ਹਮ ਉਨ੍ਹਾਂ ਕੀ ਰੇਨ ॥
 ਜਿਨ ਭੇਟਤ ਹੋਵਤ ਸੁਖੀ, ਜੀਅ ਦਾਨੁ ਦੇਨ ॥੧॥ ਰਹਾਉ ॥
 (ਬਿਲਾਵਲੁ ਮ: ੫, ਪੰਨਾ ੯੧੩)

ਸ੍ਰੀ ਗੁਰੂ ਨਾਨਕ ਦੇਵ ਜੀ ਵੀ ਸ਼ੈਖ ਸੱਜਣ (ਠੱਗ) ਨੂੰ ਉਪਦੇਸ਼ ਦਿੰਦੇ ਹੋਏ ਐਸੇ
 ਮਿੱਤਰਾਂ ਦੀ ਅਵੱਸ਼ਕਤਾ ਦਸਦੇ ਹਨ, ਜੋ ਲੋਕ ਪਰਲੋਕ ਵਿੱਚ, ਜਿਥੇ ਵੀ ਲੋੜ ਪੈ ਜਾਵੇ,
 ਉਥੇ ਹੀ ਸਹਾਇਤਾ ਲਈ ਪਾਸ ਖੜੇ ਦਿੱਸਣ। ਆਪ ਜੀ ਦਾ ਕਬਨ ਹੈ :

ਸਜਣ ਸੇਈ ਨਾਲਿ ਮੈ, ਚਲਦਿਆ ਨਾਲਿ ਚਲਨਿ ॥
 ਜਿਥੇ ਲੇਖਾ ਮੰਗੀਐ, ਤਿਥੇ ਖੜੇ ਦਿਸੰਨਿ ॥੧॥ ਰਹਾਉ ॥
 (ਸੁਹੀ ਮ: ੧, ਪੰਨਾ ੨੨੯)

ਗੁਰੂ ਜੀ ਦਾ ਹੋਰਥੇ ਫੁਰਮਾਨ ਹੈ :

ਨਾਨਕ ਕਰਿੜਿਆ ਸਿਉ ਤੋਚਿ, ਢੂਢਿ ਸਜਣ ਸੇਤ ਪਕਿਆ ॥
 ਓਇ (ਕਚੇ, ਸੁਆਰਬੀ ਤੇ ਲੋਭੀ ਕੁਮਿੱਤਰ) ਜੀਵੰਦੇ ਵਿਛੁੜਹਿ,
 ਓਇ (ਨਿਹਕਾਮ, ਵਹਾਦਾਰ ਸੰਤ ਸਜਣ) ਮੁਇਆ ਨ ਜਾਹੀ ਛੋੜਿ ॥੧॥
 (ਸਲੋਕ ਫਖਣੇ ਮ: ੫, ਵਾਰ ਮਾਰੂ, ਪੰਨਾ ੧੧੦੨)

ਇਨ੍ਹਾਂ ਦੀ ਪ੍ਰੇਤੁਤਾ ਕਰਦੇ ਹੋਏ ਸ਼ੈਖ ਫਰੀਦ ਜੀ ਫੁਰਮਾਉਂਦੇ ਹਨ :

ਫਰੀਦਾ ਗਲੰਦੀ ਸੁ ਸਜਣ ਵੀਹ, ਇਕੁ ਢੂਢੇਦੀ ਨ ਲਹਾਂ ॥
 ਪ੍ਰਖਾਂ ਜਿਉ ਮਾਂਲੀਹ, ਕਾਰਣਿ ਤਿੰਨਾ ਮਾ ਪਿਰੀ ॥੬੭॥
 (ਸਲੋਕ ਫਰੀਦ ਜੀ, ਪੰਨਾ ੧੩੯੨)

[ਗੱਲਾਂ ਨਾਲ ਤਾਂ ਵੀਹ ਸੱਜਣ, ਮਿੱਤਰ ਬਣ ਬੈਠਦੇ ਹਨ, ਪਰ ਪ੍ਰੀਖਿਆ ਸਮੇਂ ਇਕ
 ਵੀ, ਮਿੱਤਰਤਾ ਦੀ ਕਸਵੱਟੀ ਉਤੇ ਪੂਰਾ ਨਹੀਂ ਉਤਰਦਾ। ਸੱਚੇ ਮਿੱਤਰਾਂ ਦੇ ਮਿਲਾਪ ਦੀ

ਚਿੰਤਾ ਵਿਚ ਮਨ ਮਲੀਹ ਦੀ ਅੱਗ ਵਾਂਗ ਧੁੱਖ ਰਿਹਾ ਹੈ।]

ਆਪ ਜੀ ਹੋਰਥੇ ਕੱਚੇ ਤੇ ਪੱਕੇ ਮਿੱਤਰਾਂ ਦਾ ਅੰਤਰਾ ਇਉਂ ਬਿਆਨਦੇ ਹਨ :

ਦਿਲਹੁ ਮੁਹਬਤਿ ਜਿੰਨ, ਸੇਈ ਸਚਿਆ॥

ਜਿਨ੍ ਮਨਿ ਹੋਰੁ, ਮੁਖਿ ਹੋਰੁ ਸਿ ਕਾਂਢੇ ਕਚਿਆ॥੧॥

(ਆਸਾ ਫਰੀਦ ਜੀ, ਪੰਨਾ ੪੯)

(੮)

ਗੁਰਮੁਖ (ਸੁਮਿੱਤਰ) ਦੀ ਸੱਚੀ ਤੇ ਸੁਖਦਾਈ ਪ੍ਰੀਤ ਤੇ ਮਨਮੁਖ (ਕੁਮਿੱਤਰ) ਦੀ ਕੱਚੀ, ਸਵਾਰਬੀ ਤੇ ਵਿਖਾਵੇ ਦੀ, ਪ੍ਰੀਤ ਦਾ ਅੰਤਰਾ ਤੇ ਵਧਾ-ਘਟਾਅ ਜਾਣਨਾ ਵੀ ਘਟ ਲਾਹੇਵੇਦਾ ਨਹੀਂ। ਇਸ ਦੀ ਸਪੱਸ਼ਟਤਾ ਵਿਚ ਪਹਿਲਾਂ ਗੁਰਬਾਣੀ ਵਿਚੋਂ ਹੀ ਪ੍ਰਮਾਣ ਲਏ ਜਾਂਦੇ ਹਨ :

(ੳ) ਮਨਮੁਖ ਸੇਤੀ ਦੋਸਤੀ ਬੋਡਿਆ ਦਿਨ ਚਾਰਿ ॥

ਇਸੁ ਪਰੀਭੀ ਭੁਟਦੀ ਵਿਲ੍ਹਮੁ ਨ ਹੋਵਈ,

ਇਉਂ ਦੋਸਤੀ ਚਲਨਿ ਵਿਕਾਰ ॥੧॥ (੫)

(ਸਲੋਕ ਮ: ੩, ਵਡਹੰਸ ਕੀ ਵਾਰ, ਪੰਨਾ ੫੯)

(ਅ) ਮਨਮੁਖ ਕੇਰੀ ਦੋਸਤੀ, ਮਾਇਆ ਕਾ ਸਨਬੰਧੁ ॥

ਵੇਖਦਿਆ ਹੀ ਭਜਿ ਜਾਨਿ, ਕਦੇ ਨ ਪਾਇਨਿ ਬੰਧੁ ॥

ਜਿਚਰੁ ਪੈਨਨਿ ਖਾਵਨੇ, ਤਿਚਰੁ ਰਖਨਿ ਗੰਢੁ ॥

ਜਿਤੁ ਦਿਨਿ ਕਿਛੁ ਨ ਹੋਵਈ, ਤਿਤੁ ਦਿਨਿ ਬੇਲਨਿ ਗੰਧੁ ॥੨॥

(ਮ: ੫, ਰਾਮਕਲੀ ਕੀ ਵਾਰ, ਪੰਨਾ ੯੫੯)

(ੳ) ਮਨਮੁਖ ਸਉ ਕਰਿ ਦੋਸਤੀ, ਸੁਖ ਕਿ ਪੁਛਹਿ ਮਿਤ ॥

ਗੁਰਮੁਖ ਸਉ ਕਰਿ ਦੋਸਤੀ, ਸਤਿਗੁਰ ਸਉ ਲਾਇ ਚਿਤੁ ॥

ਜੈਮਣ ਮਰਣ ਕਾ ਮੂਲੁ ਕਟੀਐ, ਤਾਂ ਸੁਖੁ ਹੋਵੀ ਮਿਤ ॥੯੯॥

(ਸਲੋਕ ਮ: ੩, ਪੰਨਾ ੧੪੨੧)

ਇਸੇ ਸੰਬੰਧ ਵਿਚ ਰਾਜਨੀਤੀ ਤੰਤ੍ਰ ਵਿਚ ਸੱਜਣ ਤੇ ਦੁਰਜਨ ਦੀ ਪ੍ਰੀਤ ਦੇ ਭੇਦ ਨੂੰ ਬੜੇ ਸੁੰਦਰ ਢੰਗ ਨਾਲ ਬਿਆਨ ਕੀਤਾ ਹੈ। ਲਿਖਿਆ ਹੈ :

ਕੱਚਾ ਮਿਟੀ ਦਾ ਘੜਾ, ਤਿਉਂ ਦੁਰਜਨ ਦੀ ਪ੍ਰੀਤ।

ਟੁਟਦਿਆਂ ਚਿਰ ਨ ਲਗੇ, ਸੁਕੇ ਕਿਸੇ ਨ ਰੀਤ।

ਸੈਨੇ ਦਾ ਪੱਕਾ ਘੜਾ, ਤਿਉਂ ਸੱਜਣ ਦਾ ਸੰਗ।

ਕਦੇ ਨਹੀਂ ਜੋ ਟੁਟਦਾ, ਚੜ੍ਹੇ ਸਵਾਇਆ ਰੰਗ।

ਤਥਾ— ਬੋੜਾ ਬੋੜਾ ਆਇ ਜਿਉਂ, ਗੰਨੇ ਦਾ ਰਸ ਮੀਤ।

ਤਥਾ— ਤਿਉਂ ਸਜਨ ਦੀ ਮਿੜਤਾ, ਦੁਰਜਨ ਉਲਟੀ ਰੀਤ।

ਤਥਾ— ਪਹਿਲੇ ਵਧੇ, ਘਟੇ ਫਿਰ ਨਿੱਤ।

ਦੁਸ਼ਟ ਮਿੜਤਾ, ਰੱਖੇ ਚਿੰਤ।

ਪਹਿਲੇ ਬੋੜੀ, ਵਧੇ ਫਿਰ ਨਿੱਤ।

੧੨੧

ਸੱਜਨ ਦੀ ਮੈਡ੍ਰੇ, ਹੋ ਮਿੱਤਾ !
ਸੱਜਣ ਦੁਰਜਨ ਮੈਡ੍ਰੇ ਐਸੀ।
ਉਦੇ ਅਸਤ, ਰਵਾ ਛਾਇਆ ਜੇਸੀ।

[ਸੱਜਣ ਦੀ ਮਿੱਤਰਤਾ ਤਰਕਾਲਾਂ ਦਾ ਪਰਛਾਵਾਂ ਹੈ ਜੋ ਉਮਰ ਦੇ ਢਲਦੇ ਸੂਰਜ
ਨਾਲ ਵਧਦਾ ਜਾਂਦਾ ਹੈ, ਪਰੰਤੁ ਥੋਟੇ ਪੁਰਸ਼ ਦੀ ਮਿੱਤਰਤਾ ਇਸ ਦੇ ਉਲਟ ਚੜ੍ਹਦੇ ਸੂਰਜ
ਦੇ ਘਟਦੇ ਪਰਛਾਵੇਂ ਸਮਾਨ ਹੈ।]

ਇਸੇ ਸੰਬੰਧ ਵਿਚ ਇਕ ਵੀਚਾਰਵਾਨ ਨੇ ਬੜੇ ਸੁਦਰ ਢੰਗ ਨਾਲ ਸੁਘੜ ਤੇ ਅ-ਸੁਘੜ
ਦੀ ਪ੍ਰੀਤ ਦੇ ਅੰਤਰ ਨੂੰ ਸਮਝਾਇਆ ਹੈ। ਥੋਟੇ ਪੁਰਸ਼ ਦੀ ਪ੍ਰੀਤ ਐਸੀ ਹੈ ਜਿਵੇਂ ਇਕ ਗਲਿਆ
ਹੋਇਆ ਪੁਰਾਣਾ ਬਸਤਰ। ਕਿਤਨਾ ਜਤਨ ਤੇ ਸੰਭਾਲ ਨਾਲ ਵਰਤੇ ਉਹ ਫੇਰ ਵੀ ਫਟਦਾ
ਹੀ ਜਾਵੇਗਾ। ਪਰੰਤੁ, ਇਸ ਦੇ ਉਲਟ ਸੁਘੜ ਸੱਜਣ ਦੀ ਪ੍ਰੀਤ ਇਸ ਤਰ੍ਹਾਂ ਹੈ ਜਿਵੇਂ ਕਿ
ਇਕ ਰੋਸ਼ਮ ਦਾ ਲੱਛਾ। ਜਿਵੇਂ ਜਿਵੇਂ ਇਸ ਲੱਛੇ ਦੀਆਂ ਤੰਦਾਂ ਨੂੰ ਇਕ ਦੂਜੇ ਤੋਂ ਵੱਖ
ਕਰਨ ਦਾ ਜਤਨ ਕੀਤਾ ਜਾਵੇਗਾ, ਉਤਨੇ ਹੀ ਇਸ ਦੇ ਤੰਦ ਆਪਸ ਵਿਚਦੀ ਉਲਝਦੇ
ਜਾਣਗੇ। ਲਿਖਿਆ ਹੈ :

ਦੁਰਜਨ ਪ੍ਰੀਤ, ਜੀਰਨ ਬਸਨ, ਜਤਨ ਕਰਤ ਫੱਟ ਜਾਤ।
ਸੁਘੜਨ ਪ੍ਰੀਤ, ਰੋਸ਼ਮ ਲੱਛਾ, ਸੁਲਝਾਵਤ, ਉਲਝਾਤ।

(4)

ਉਪਰੋਕਤ, ਪ੍ਰਮਾਣਾਂ-ਭਰਪੂਰ ਉੱਲੋਖ ਤੋਂ ਭਲੀ-ਭਾਂਤ ਸਿਧ ਹੁੰਦਾ ਹੈ ਕਿ ਮਿੱਤਰ-ਕਲਾ
ਨੂੰ ਜਾਣਨ ਵਾਲਿਆਂ ਪਰਬੀਨ ਵੀਚਾਰਵਾਨਾਂ ਨੇ ਸਫਲ ਮਿੱਤਰਤਾ ਨੂੰ ਸਹਿਜ-ਸੁਭਾ ਤੇ
ਧੀਰਜ ਦੀ ਉਪਜ ਕਿਹਾ ਹੈ। ਕਈ ਵੇਰ ਆਦਰਸ਼ਕ ਮਿੱਤਰਤਾ, ਪਹਿਲੀ ਝਾਕੀ ਨਾਲ
ਵੀ ਪੈਦਾ ਹੋ ਜਾਂਦੀ ਹੈ; ਪਰੰਤੁ, ਆਮ ਕਰਕੇ ਇਸ ਤਰ੍ਹਾਂ ਹਵਾ ਦੇ ਬੁੱਲੇ ਨਾਲ ਆਈ ਮਿੱਤਰਤਾ,
ਹਵਾ ਦੇ ਬੁੱਲੇ ਨਾਲ ਹੀ ਚਲੀ ਜਾਂਦੀ ਹੈ।

ਜਿਸ ਨੂੰ ਮਿੱਤਰ, ਨਵੇਂ ਮਿੱਤਰ ਬਣਾਉਣ ਦੀ ਜਾਚ ਨਹੀਂ ਆਈ ਉਸ ਨੂੰ ਜੀਵਨ
ਬਤੀਤ ਕਰਨ ਦਾ ਵੱਲ ਨਹੀਂ ਆਇਆ। ਜਿਵੇਂ ਆਦਮੀ ਸੰਗਤ ਤੋਂ ਪਛਾਣਿਆ ਜਾਂਦਾ
ਹੈ, ਤਿਵੇਂ ਇਸ ਤੋਂ ਕਿਤੇ ਵਧ, ਉਹ ਆਪਣੇ ਮਿੱਤਰਾਂ ਦੇ ਸੁਭਾ ਤੇ ਚਲਣ ਤੋਂ ਪਰਖਿਆ
ਜਾਂਦਾ ਹੈ। ਮਿੱਤਰ-ਚੋਣ ਵੇਲੇ ਇਸ ਸਚਾਈ ਨੂੰ ਸਾਹਮਣੇ ਰਖਣਾ ਵੀ ਘਟ ਜ਼ਰੂਰੀ ਨਹੀਂ
ਕਿ ਮੂਰਖ ਮਿੱਤਰ ਨਾਲੋਂ ਸਿਆਣਾ ਵੈਰੀ ਚੰਗਾ ਹੁੰਦਾ ਹੈ।²

ਮਿੱਤਰਤਾ ਦਾ ਨਾਤਾ ਜਿਥੇ ਇਤਨਾ ਉੱਚਾ ਤੇ ਸਫਲ ਜੀਵਨ-ਜਾਚ ਲਈ ਜ਼ਰੂਰੀ
ਹੈ, ਉਥੇ ਇਹ ਆਪਣੀ ਜਾਤ ਵਿਚ ਅਤੀ ਨਾਜ਼ਕ (delicate) ਵੀ ਹੈ। ਇਸ ਲਈ,
ਇਸ ਦੀ ਇਕ ਸੁਹਲ ਬੂਟੇ ਵਾਂਗ, ਸੁਆਰਥ ਤੇ ਵਿਵਹਾਰਕ ਦਿਸ਼ਟੀਕੋਣ ਦੇ ਸੂਤਕ ਪਾਤਕ
ਤੋਂ, ਸੰਭਾਲ ਕਰਨ ਦੀ ਲੋੜ ਹੈ। 'ਟੁੱਟੀ ਯਾਰੀ', ਦਾ ਇਲਾਜ ਅੰਖਾਂ ਹੈ, ਅਤੇ ਇਸ ਲੋਕ-ਬੋਲੀ

1. ਸੂਰਜ।

2. ਦਾਨਾ ਦੁਬਮਨ ਬਿਹ, ਅਜ ਦੋਸਤਿ ਨਾਦਾਂ।

ਦੀ, “ਟੁੱਟੀ ਯਾਰੀ ਦਾ ਕੀ ਲਾਜ (ਇਲਾਜ) ਬਣਾਈਏ, ਰੱਸਾ ਹੋਵੇ ਗੰਢ ਪਾ ਲਈਏ” ਵਿਚ ਜੁਗਾਂ ਦੀ ਸਚਾਈ ਬੰਦ ਹੈ। ਅੰਗਰੇਜ਼ੀ ਦਾ ਇਹ ਕਥਨ—“Friendship once injured, is injured for ever” (ਇਕ ਵੇਰਾਂ ਜਖਮੀ ਹੋਈ ਮਿੱਤਰਤਾ, ਸਦਾ ਵਾਸਤੇ ਫੱਟੜ ਹੋ ਜਾਂਦੀ ਹੈ) ਵੀ ਇਸੇ ਖਿਆਲ ਦੀ ਪ੍ਰੇਕੜਤਾ ਕਰਦਾ ਹੈ।

ਅਸਲ ਵਿਚ ਜੋ ਪੁਰਸ਼ ਜਾਂ ਇਸਤ੍ਰੀ ਕੁਮਾਰਗ-ਗਾਮੀ ਹੈ, ਉਸ ਲਈ ਮਿੱਤਰਤਾ ਸ਼ਬਦ ਦਾ ‘ਪ੍ਰਯੋਗ’ ਕਰਨਾ ਹੀ ਅਯੋਗ ਹੈ। ਸੁਹਿਰਦ ਮਿੱਤਰ ਦੀ ਸਭ ਤੋਂ ਵੱਡੀ, ਅ-ਕਟਵੀ ਤੇ ਪੂਰਨ ਪਰਖ ਗੁਰਦੇਵ ਦੇ ਇਸ ਵਾਕ ਵਿਚ ਕੇਂਦਰਤ ਹੈ:

ਜਿਨਾ ਦਿਸੰਦਿਨਿਆ ਦੁਰਮਤਿ ਵੱਦੇ, ਮਿਤ੍ਰ ਅਸਾਡੜੇ ਸੇਈ ॥

ਹਉ ਢੂਢੇਦੀ ਜਗੁ ਸਥਾਇਆ, ਜਨ ਨਾਨਕ ਵਿਰਲੇ ਕੋਈ ॥੨॥ (੬)

(M: 4, ਵਾਰ ਗੁਜਰੀ, ਪੰਨਾ 420)

ਦੁਰਮਤਿ ਦਾ ਪ੍ਰਹਾਰ ਕਰਨ ਵਾਲੇ ਅਜਿਹੇ ਮਿੱਤਰ ਤਾਂ ਰੱਬ-ਰੂਪ ਹਨ; ਪਰੰਤੂ, ਹੈਨ ਕਿਤੇ ਟਾਵੇਂ ਟਾਵੇਂ। ਜੇ ਸੰਸਾਰ ਵਿਚ ਕੇਵਲ ਦਰਸ਼ਨ ਮਾਤਰ (ਮਾੜ) ਨਾਲ ਦੁਰਮਤਿ ਦਾ ਵਿਨਾਸ਼ ਕਰਨ ਵਾਲੇ ਮਿੱਤਰਾਂ ਦੀ ਭਰਮਾਰ ਹੋ ਜਾਵੇ, ਤਾਂ ਫੇਰ ਘਾਟਾ ਕਾਹਦਾ? ਇਹ ਵਿਖ-ਸੰਸਾਰ ‘ਸੁਰਗ’ ਬਣ ਜਾਵੇ ਅਤੇ ਮੁੱਕ ਜਾਣ ਬਖੇੜੇ ਲੱਬ, ਲੋਭ, ਲਾਲਚ ਅਤੇ ‘ਮੈਂ ਮੈਂ, ਤੂ ਤੂ’ ਦੇ। ਫੇਰ ਸਤਿ ਹੋ ਜਾਵੇ ਇਕ ਮਹਾਂਪੁਰਸ਼ ਦਾ ਇਹ ਅਨਮੌਲ ਬਚਨ—“There is nothing final between friends.” [ਮਿੱਤਰਾਂ ਵਿਚ ਕੋਈ ਦੁਜੈਗੀ (ਵਿਤਕਰੇ ਵਾਲੀ ਗੱਲ) ਨਹੀਂ ਹੁੰਦੀ। ਉਹ ਅਭੇਦ ਵਰਤਦੇ ਹਨ।]

ਅੰਤ ਵਿਚ ਪਾਠਕਾਂ ਦੇ ਵੀਚਾਰ ਤੇ ਲਾਭ ਹਿਤ ਅਜਿਹੇ ਉਚੇ ਸੁਚੇ ਤੇ ਆਦਰਸ਼ਕ ਮਿੱਤਰਾਂ ਦੇ ਕੁਝ ਕੁ ਹੋਰ ਗੁਣ ਤੇ ਲੱਛਣ, ਅਤੇ ਪਾਪਤੀ ਦੀ ਜੁਗਤੀ ਜਾਂਦੀ ਹੈ, ਜਿਨ੍ਹਾਂ ਦੀ ‘ਚਾਹ’ ਤੇ ਮਿਲਾਪ ਵਿਚ ਅਨੰਦਮਈ ਜੀਵਨ ਦਾ ਭੇਦ ਲੁੱਕਿਆ ਪਿਆ ਹੈ:

੧. ਨਿਸ਼ਕਾਮਤਾ ਅਸਲ ਮਿੱਤਰਤਾ ਦਾ ਸਭ ਤੋਂ ਵੱਡਾ ਚਿੰਨ੍ਹ ਹੈ। ਮਿੱਤਰ, ਮਿੱਤਰ ਦੀ ਲੋੜ ਨੂੰ ਆਪਣੇ ਆਪ ਅਨੁਭਵ ਕਰੋ, ਅਤੇ ਉਸ ਦੇ ਕਹਿਣ ਤੋਂ ਪਹਿਲਾਂ ਹੀ ਉਸ ਦੀ ਸਹਾਇਤਾ ਲਈ ਪ੍ਰੇਸ਼ ਜਾਵੇ।
੨. ਮਿੱਤਰ ਇਕ ਢੂਜੇ ਦੀ ਪਰਸੰਸਾ ਕਰਨ; ਪਰੰਤੂ, ਇਸ ਤੋਂ ਕਿਤੇ ਵੱਧ ਇਕ ਢੂਜੇ ਨੂੰ ਪਿਆਰ।
੩. ਮਿੱਤਰਤਾ ਦੇ ਖਲਵਾੜੇ ਨੂੰ ਚੁਗਾਲ-ਚੰਗਿਆਝੀ ਤੋਂ ਬਚਾਅ ਕੇ ਰੱਖੋ। ਕਿਸੇ ਨਿੰਦਕ ਨੂੰ ਇਤਨਾ ਉੱਤਰ ਹੀ ਕਾਢੀ ਹੈ ਕਿ ਜਿਸ ਦੀ ਉਹ ਨਿੰਦਿਆ ਕਰਦਾ ਹੈ, ਉਹ ਤੁਹਾਡਾ ਮਿੱਤਰ ਹੈ।
੪. ਮਿੱਤਰਤਾ ਵਿਚ ‘ਜੇ’ ਤੇ ‘ਤਾਂ’ ਦੀ ਲੋੜ ਨਹੀਂ, ‘ਇਕ ਵੇਰਾਂ ਮਿੱਤਰ ਸਦਾ ਲਈ ਮਿੱਤਰ’। ਮਿੱਤਰਤਾ ਹਾਣ-ਲਾਭ ਤੇ ਸੋਚ-ਬਾਜ਼ੀ ਦਾ ਹੱਟ ਨਹੀਂ।
੫. ਦੁਨੀਆ ਮਿੱਤਰਤਾ ਦੀ ਹਾਸਦ (ਈਰਖਾਲੂ) ਹੁੰਦੀ ਹੈ, ਸੁਚੇਤ ਰਹੋ।
੬. ਮਿੱਤਰਤਾ ਵਿਚ ਵੱਡੀਆਂ ਭੁੱਲਾਂ ਤਾਂ ਖਿਮਾ ਹੋ ਜਾਂਦੀਆਂ ਹਨ, ਪਰੰਤੂ, ਨਿੱਕੀਆਂ

- ਨਿੱਕੀਆਂ ਬੇਵਡਾਈਆਂ ਨਹੀਂ ਬਖਸ਼ੀਆਂ ਜਾ ਸਕਦੀਆਂ ।
੭. ਪਰਤੀਤ ਤੇ ਪ੍ਰਤੱਗਿਆ ਮਿੱਤਰਤਾ ਦੇ ਮੁੱਖ ਥੰਮ੍ਹ ਹਨ ।
 ੮. ਉਹ ਮਿੱਤਰ ਨਿਕੰਮੇ ਹਨ ਜੋ ਪੜਦੇ ਵਿਚ, ਮਿੱਤਰਾਂ ਨੂੰ, ਉਨ੍ਹਾਂ ਦੇ ਔਗੁਣਾਂ ਬਾਰੇ ਕੋਸਣ ਦਾ ਹੱਕ ਖੁਲਿਆਂ ਤੌਰ ਤੇ ਨਹੀਂ ਵਰਤਦੇ ।
 ੯. ਜੋ ਲੋਕ ਮਿੱਤਰਤਾ ਦੇ ਜੋਸ ਵਿਚ ਉਨ੍ਹਾਂ ਲਈ ਮੰਦੇ ਕੰਮ ਕਰਨ ਲਈ ਤੱਤਪਰ ਹੋ ਜਾਂਦੇ ਹਨ, ਉਹ ਮਿੱਤਰਤਾ ਦੀ ਸੁਨਹਿਰੀ ਤਾਰ ਨੂੰ ਆਪਣੀ ਹੱਥੀਂ ਆਪ ਅੱਗ ਲਾ ਰਹੇ ਹੁੰਦੇ ਹਨ ।
 ੧੦. ਬਹੁਤੇ ਸੰਸਾਰੀ ਲੋਕਾਂ ਦੀ ਮਿੱਤਰਤਾ ਇਸ ਤਰ੍ਹਾਂ ਵਿਖਾਵੇ ਦੀ ਮਿੱਤਰਤਾ ਹੈ, ਜਿਵੇਂ ਕਿਸੇ ਵੇਸਵਾ ਦੇ ਅਥਰੂ, ਨੀਤੀਵਾਨ ਦਾ ਵਚਨ ਜਾਂ ਝੂਠੇ ਦੇਸ਼-ਬਗਤ ਦਾ ਉਤਸ਼ਾਹ; ਸਭ ਛਲ ਹੀ ਛਲ ।
 ੧੧. ਮਿੱਤਰਤਾ ਦੇ ਨਿਭਾਅ ਦਾ ਨਿਰਭਰ ਕੇਵਲ ਗੁਣਾਂ ਉੱਤੇ ਹੈ। ਦੁਨੀਆ ਦੀਆਂ ਬਖਸ਼ਸ਼ਾਂ ਜਾਂ ਸਾਂਝੇ ਭੇਤ, ਕਿਸੇ ਮਲੀਨ ਹਿਰਦੇ ਨੂੰ ਕਦੇ ਆਪਣੇ ਨਾਲ ਨਹੀਂ ਜੋੜ ਸਕੇ। ਉਸ ਨੇ ਕਿਸੇ ਦਾ ਮਿੱਤਰ ਕੀ ਬਣਨਾ ਹੈ, ਜੋ ਆਪਣੇ ਆਪ ਦਾ ਵੀ ਮਿੱਤਰ ਨਹੀਂ ਬਣ ਸਕਦਾ ।
 ੧੨. ਜਦ ਮਿੱਤਰ, ਮਿੱਤਰ ਨੂੰ ਆਖੇ, “ਉੱਠ ਖੜਾ ਹੋ” ਤਾਂ ਇਹ ਪੁੱਛਣਾ ਵੀ ਉਚਿੱਤ ਨਹੀਂ, ਕਿ “ਕਿਥੇ ਚੱਲੋਗੇ ?” ਕਿਉਂ ਜੁ, ਮਿੱਤਰ, ਮਿੱਤਰ ਨੂੰ ਸਦਾ ਸੁੱਭ ਪਾਸੇ ਹੀ ਲਿਜਾਵੇਗਾ ।
 ੧੩. ਮਿੱਤਰਤਾਈ ਵਿਖੇ ਦੰਭ (ਵਿਖਾਵਾ) ਨਾ ਕਰੋ ।
 ੧੪. ਸਫਲ ਮਿੱਤਰਤਾ ਲਈ ਗੋਸਾਈ ਤੁਲਸੀ ਜੀ ਦੇ ਇਹ ਵਚਨ ਵੀ ਚੇਤੇ ਰੱਖਣ ਯੋਗ ਹਨ :

ਆਸਾ, ਇਥਾਟ, ਉਪਾਸਨਾ, ਖਾਣ, ਪਾਨ, ਪਹਿਰਾਣ ।
ਤੁਲਸੀ ਜਾਂ ਮੈਂ ਖੱਟ ਮਿਲਹਿ, ਸੋਈ ਮਿਲਿਆ ਜਾਣ ।

੧੫. ਕਿਸੇ ਨੇ ਚੰਪਾ ਦੇ ਫੁਲ ਨੂੰ ਤਾਅਨਾ ਦਿੱਤਾ ਕਿ ਉਸ ਵਿਚ ਸਭ ਗੁਣ ਹਨ; ਪਰੰਤੂ, ਕੀ ਕਾਰਨ ਹੈ ਕਿ ਫੁੱਲਾਂ ਦਾ ਸੈਦਾਈ, ਭੋਰ, ਉਸ ਦੇ ਪਾਸ ਆ ਕੇ ਨਹੀਂ ਬੈਠਦਾ। ਇਹ ਪ੍ਰਸ਼ਨੋਤਗੀ ਵੀ ਮਿੱਤਰਤਾ ਪਰਮਤਾਈ ਨੂੰ ਸਮਝਣ ਤੇ ਨਿਭਾਉਣ ਲਈ ਘੱਟ ਜ਼ਰੂਰੀ ਨਹੀਂ। ਸੋ ਵਾਚੋ :

ਪ੍ਰਸ਼ਨ : ਚੰਪਾ ! ਤੁਝ ਮੈਂ ਤੀਨ ਗੁਣ, ਰੂਪ, ਰੰਗ ਅਤ ਬਾਸ ।
(ਪਰ) ਬੇਹ ਅੰਗਣ ਹੈ ਤੁਝ ਵਿਖੇ, ਜੁ ਭੰਵਰ ਨਾ ਬੈਠੇ ਪਾਸ ।

ਉੱਤਰ : ਸਾਜਨ ! ਮੁੜ ਮੈਂ ਤੀਨ ਗੁਣ, ਰੂਪ, ਰੰਗ ਅਤ ਬਾਸ ।
ਠੋਰ ਠੋਰ ਕੇ ਮੀਤ ਕੋ, ਕੌਣ ਬਿਠਾਵੇ ਪਾਸ ?

ਭਾਵ—ਜਣੇ ਖਣੇ ਦਾ ਮਿੱਤਰ, ਕਿਸੇ ਦਾ ਵੀ ਮਿੱਤਰ ਨਹੀਂ ਹੁੰਦਾ, (Friend of everybody, is friend of none.)। ਮਿੱਤਰਤਾ ਦੇ ਉਚ ਅੰਗਾਂ ਤੇ ਆਸ਼ਿਆਂ ਦਾ ਪਾਲਣ ਕਰਨਾ ਇਤਨਾ ਮੁਹਾਲ ਹੈ ਕਿ ਜੀਵਨ ਵਿਚ ਗਿਣੇ ਮਿਥੇ ਚੋਣਵੇਂ ਮਿੱਤਰਾਂ ਨਾਲ ਹੀ ਪੂਰੇ ਉਤਰ ਸਕਣਾ ਸੰਭਵ ਹੈ; ਹਰੇਕ ਤੇ ਬਹੁਤਿਆਂ ਨਾਲ ਨਹੀਂ।

ਕਿਤਨੇ ਸੁਭਾਗੇ ਹਨ ਉਹ, ਜਿਨ੍ਹਾਂ ਨੂੰ ਜੀਵਨ ਵਿਚ ਇਕ ਵੀ ਅਜਿਹਾ ਪ੍ਰਯ ਆਦਰਸ਼ਕ ਮਿੱਤਰ ਪ੍ਰਾਪਤ ਹੈ। ਭਾਈ ਨੰਦ ਲਾਲ ਜੀ ਦੇ ਪਿਛੇ ਦੱਸੇ ਗਏ ਕਬਨ ਅਨੁਸਾਰ, ਉਹ ਠੀਕ ਹੀ ਇਸ ਸੰਸਾਰ ਵਿਚ ਪਾਤਸ਼ਾਹ ਹਨ :

ਬਾਦਸ਼ਾਹ ਹਸਤ ਦਰੀਂ ਦਹਰ ਕਿ ਯਾਰੇ ਦਾਰਦ।

(ਗੁਜ਼ਲ ੨੯)

-
1. ਵਿਦਿਆਰਥੀ-ਜੀਵਨ ਵਿੱਚ, ਪੜ੍ਹਦਿਆਂ ਬਣੇ 'ਭੇਰੇ-ਮਿੱਤਰ' ਪੜ੍ਹਾਈ ਮੁਕਦਿਆਂ ਹੀ ਜੀਵਨ-ਧੰਦਿਆਂ ਦੇ ਹਜ਼ਮ ਵਿੱਚ ਇਧਰ-ਓਧਰ ਇਉਂ ਖਿੰਡ ਪੁੰਡ ਜਾਂਦੇ ਹਨ ਜਿਉਂ ਬਾਲੀ ਦੇ ਬੇਰ। ਸੋ, ਜੀਵਨ-ਭਰ ਨਿਰਬਾਹ ਕਰਨ ਵਾਲੇ ਸੁਮਿੱਤਰਾਂ ਦੀ ਚੋਣ ਤੇ ਪਛਾਣ ਜ਼ਰੂਰੀ ਹੈ।
ਬਾਇਦ ਇਸ ਬੇਅਰ ਦੀ ਭਮਜ਼ ਕੁੱਝ ਚੇਤੰਨ ਕਰ ਸਕੇ :
ਲਿਬਾਸ ਬਿਜ਼ਰ ਮੌਂ ਯਾਂ ਸੈਕਡਾਂ ਰਾਹਜ਼ਨ ਭੀ ਫਿਰਤੋਂ ਹੋ,
ਅਗਰ ਢੁਨੀਆ ਮੌਂ ਰਹਿਨਾ ਹੈ, ਤੋਂ ਕੁਝ ਪਹਿਚਾਨ ਪੈਦਾ ਕਰ।

ਪਰਮ-ਧੜਾ

ਪ੍ਰਭੂ ਨੇ ਉਤਪਤੀ ਕਾਲ ਤੋਂ ਹੋ ਮਨੁੱਖ ਦੀ ਬਣਤਰ ਵਿਚ ਇੱਕ ਅਜਿਹੀ ਆਪਾ-ਵਿਰੋਧੀ ਰੁਚੀ ਪਾ ਦਿੱਤੀ ਹੈ, ਜਿਸ ਦੇ ਅਧੀਨ, ਜਿਥੇ ਇਹ ਭਾਈਚਾਰੇ ਵਿਚ ਰਹਿਣਾ ਪਸੰਦ ਕਰਦਾ ਹੈ, ਉਥੇ ਨਾਲ ਹੀ, ਹਉਮੈ-ਆਸਰਤ ਹੈ, ਆਪਣੇ ਆਪ ਨੂੰ ਦੂਜਿਆਂ ਤੋਂ ਵਿਸ਼ੇਸ਼, ਵਖਰਾ ਤੇ ਉਚੇਰਾ ਵੀ ਸਮਝਦਾ ਹੈ। 'ਹਮ ਚੂ ਮਨ, ਦੀਗਰੇ ਨੇਸਤ' (ਮੇਰੇ ਵਰਗਾ ਦੂਜਾ ਹੋਰ ਕੋਈ ਨਹੀਂ) ਦਾ ਫਾਰਸੀ ਮੁਹਾਵਰਾ ਇਸ ਹਕੀਕਤ ਨੂੰ ਖੂਬ ਸਪੱਸ਼ਟ ਕਰਦਾ ਹੈ।

ਇਸ ਦਾ ਵਿਅਕਤੀਗਤ ਤੌਰ ਉਤੇ ਇਹ ਵਖਰਾ-ਪਨ, ਇਸ ਦੇ ਭਾਈਚਾਰਕ-ਜੰਤੂ ਹੋਣ ਦੇ ਨਾਤੇ, ਇਕੋ ਤਰ੍ਹਾਂ ਦੀਆਂ ਰੁਚੀਆਂ, ਲਾਭਾਂ ਅਤੇ ਧਾਰਮਕ, ਸਮਾਜਕ ਤੇ ਰਾਜਸੀ ਭਾਵਨਾਵਾਂ ਦੇ ਅਧੀਨ ਇਕ ਵਖਰੇ ਟੋਲੇ, ਪਾਰਟੀ ਜਾਂ ਧੜੇ ਦਾ ਰੂਪ ਵੀ ਧਾਰਨ ਕਰ ਲੈਂਦਾ ਹੈ।

ਮਨੁੱਖ ਦੇ ਆਪਣੇ ਸਾਬੀਆਂ ਨਾਲ ਵਿਅਕਤੀਗਤ ਜਾਂ ਧੜੇਂ ਦੇ ਤੌਰ ਤੇ ਪੈਦਾ ਹੋਏ ਮਤ-ਭੇਦ ਕਦੀ ਤਾਂ ਸਚਾਈ, ਪਰ-ਸੁਆਰਥ, ਨੇਕੀ ਤੇ ਈਮਾਨਦਾਰੀ ਉਤੇ ਆਧਾਰਤ ਹੁੰਦੇ ਹਨ; ਪਰੰਤੂ, ਕਦੀ ਲੋਭ, ਸੁਆਰਥ, ਤੁਅਸਬ, ਫਿਕਾ-ਪ੍ਰਸਤੀ ਤੇ ਹਉਮੈ ਉੱਤੇ। ਪਹਿਲੀ ਪਕਾਰ ਦਾ ਭੇਦ-ਭਾਉ ਜਾਂ ਪਾਰਟੀ-ਭਾਵ ਰੱਖਣਾ, ਨਿਰਮਲ ਸਿਆਣਪ, ਨਿਰਭੈਤਾ ਤੇ ਉੱਚੀਆਂ ਅਤੇ ਮਾਨਵੀ ਕੀਮਤਾਂ ਦਾ ਸੂਚਕ ਹੈ; ਪਰੰਤੂ, ਦੂਜੀ ਪ੍ਰਕਾਰ ਦਾ, ਸੁਆਰਥ, ਹੱਠ, ਤੁਅਸਬ ਤੇ ਮੁਰਖਤਾ ਦਾ ਲਖਾਇਕ ਹੈ। ਪਹਿਲਾ, ਮਨੁੱਖ ਨੂੰ ਸਿਆਣਾ ਤੇ ਪ੍ਰਗਤੀਸ਼ੀਲ ਬਣਾਂਦਾ ਹੈ, ਜਦ ਕਿ ਦੂਜਾ ਨੀਵੀਂ ਪੱਧਰ ਦੀ ਛੁੱਟ ਨਾਲ ਨਿਤਾਣਾ ਕਰ ਕੇ ਅਧੋ-ਗਤੀ ਦੀ ਖੱਡ ਵਿਚ ਵਗਾਹ ਮਾਰਦਾ ਹੈ।

ਇਤਿਹਾਸ ਸਾਖੀ ਹੈ ਕਿ ਮਨੁੱਖਤਾ ਲਈ ਦਰਦ-ਮੰਦ ਦਿਲ ਰੱਖਣ ਵਾਲਿਆਂ ਮਹਾਂਪੁਰਖਾਂ ਦਾ ਸਦਾ ਤੋਂ ਹੀ ਇਹ ਜਤਨ ਰਿਹਾ ਹੈ ਕਿ ਸੁਖ ਸ਼ਾਂਤੀ ਤੇ ਸਫਲ ਜੀਵਨ ਲਈ ਸਾਰੇ ਲੋਕ 'ਰੱਬੀ ਗੁਣਾਂ' ਦੇ ਧਾਰਨੀ ਹੋ ਕੇ, 'ਸੋ ਸਿਆਣਿਆਂ ਇਕੋ ਮੱਤ' ਦੇ ਪਰਸਿੱਧ ਅਖਾਣ ਅਨੁਸਾਰ, ਇੱਕੇ ਹਗੀ-ਧੜੇ ਵਿਚ ਪਰੋਤੇ ਜਾਣ; 'ਏਕੁ ਪਿਤਾ ਏਕਸ ਕੇ ਹਮ ਬਾਰਿਕ'.....ਦਾ ਕਲਿਆਣਕਾਰੀ ਸਿਧਾਂਤ ਅਪਣਾਅ ਲੈਣ ਅਤੇ ਜੀਵਨ ਦੀਆਂ ਸਮੱਸਿਆਵਾਂ ਦੇ ਸਫਲ ਹਲ ਲਈ ਸੁਆਰਥਾਂ ਤੋਂ ਉਤਾਂਹ ਉਠ ਕੇ, ਇੱਕੋ ਵੀਚਾਰਧਾਰਾ ਦੇ ਧਾਰਨੀ ਹੋ ਜਾਣ। ਹਾਂ, ਜੇ ਪੂਰਨ ਤੌਰ ਤੇ ਅਜਿਹਾ ਹੋਣਾ ਸੰਭਵ ਨਾ ਵੀ ਹੋਵੇ, ਤਾਂ ਵੀ, ਘੱਟ ਤੋਂ ਘੱਟ ਉਹ ਆਪਸ ਵਿਚ ਦੀ ਈਮਾਨਦਾਰਾਨਾ ਮਤ-ਭੇਦ ਰੱਖਣ; ਧੜੇ, ਹੱਠ, ਹਉਮੈ, ਤੇ ਨਿੱਜੀ ਲਾਭਾਂ ਤੋਂ ਉਤਾਂਹ ਉਠ ਕੇ ਦੂਜਿਆਂ ਦੇ ਦਿਸ਼ਟੀਕੋਣ ਨੂੰ ਸਮਝਣ,

1. ਭਗਤਾ ਤੇ ਸੈਸਾਗੀਆ, ਜੰਤੁ ਕਦੇ ਨ ਆਇਆ ॥

(ਮਹਲਾ ੧, ਪੰਨਾ ੧੪੫)

ਵੀਚਾਰਨ, ਸਤਿਕਾਰਨ ਤੇ ਸਹਾਰਨ।

ਉਪਕਾਰੀ ਵਿਅਕਤੀਆਂ ਦੀ ਸਦਾ ਹੀ ਇਹ ਗੀਝ ਰਹੀ ਹੈ ਕਿ ਉਹਨਾਂ ਦਾ ਰੱਬੀ ਅਤੇ ਲੋਕ-ਹਿੱਤਾਂ ਦਾ ਪੜੀਕ, ਧਰਮ-ਧੜਾ ਇਤਨਾ ਬਲਵਾਨ ਤੇ ਭਾਰੂ ਹੋ ਜਾਏ ਕਿ ਉਹ ਕਾਮ, ਕ੍ਰੋਪ, ਲੋਭ, ਮੋਹ, ਅਹੰਕਾਰ, ਈਰਖਾ, ਦਵੈਖ ਆਦਿ ਵਿਕਾਰਾਂ ਦੇ ਢਹੇ ਚੜ੍ਹੇ ਮਨਮੁਖਾਂ ਦੇ ਧੜੇ ਨੂੰ ਪਛਾੜ ਕੇ, ਇੰਨਾ ਨਿਰਬਲ ਕਰ ਦੇਵੇ ਕਿ ਇਹ, ਉਹਨਾਂ ਦੇ ਦੱਸੇ ਗਾਡੀ-ਰਾਹ ਉੱਤੇ ਭੁਰਨ ਵਾਲਿਆਂ ਨੂੰ ਐਝੜ ਨਾ ਪਾ ਸਕੇ।

ਇਤਿਹਾਸ ਇਹ ਵੀ ਦਸਦਾ ਹੈ ਕਿ ਭਾਵੇਂ ਇਸ ਤਿੰਨ-ਗੁਣੀ ਸੰਸਾਰ ਵਿਚ, ਕਈ ਵੇਰ, ਅਸੁਗੀ ਸ਼ਕਤੀਆਂ ਦੇ ਵਕਤੀ ਜੇਸ਼ ਨੇ ਧਰਮ-ਧੜੇ ਉੱਤੇ ਛਾ ਜਾਣ ਲਈ ਮਨੁੱਖੀ ਕਮਜ਼ੋਰੀਆਂ ਨੂੰ ਅਸਿਹਾ ਉਛਾਲਿਆ ਕਿ ਜਿਸ ਨਾਲ ਇਉਂ ਪ੍ਰਤੀਤ ਹੋਇਆ ਕਿ ਧਰਮ ਤੇ ਧਰਮ-ਧੜੇ ਵਾਲੇ ਗਏ ਕਿ ਗਏ; ਪਰੰਤੂ, ਇਸ ਸੰਗਰਾਮ ਵਿਚ ਜਿੱਤ ਸਦਾ ਧਰਮ-ਧੜੇ ਦੀ ਹੀ ਹੋਈ; ਅਤੇ ਕੂੰਝ ਸਦਾ ਨਿਖੁੱਟ ਜਾਂਦਾ ਰਿਹਾ ਅਤੇ ਬੋਲ-ਬਾਲਾ ਓਚਕ ਸੱਚ ਦਾ ਹੀ ਹੋਇਆ।

ਧੜੇ-ਬਾਜੀ, ਭਾਵੇਂ ਆਦਿ ਕਾਲ ਤੋਂ ਹੀ ਕਿਸੇ ਨਾ ਕਿਸੇ ਸ਼ਕਲ ਵਿਚ ਜੀਵਨ ਦੇ ਵੱਖ ਵੱਖ ਖੇਤਰਾਂ ਵਿਚ ਤੁਰੀ ਆਈ ਹੈ; ਪਰੰਤੂ, ਜੋ ਜੋਬਨ ਇਸ ਉੱਤੇ ਲੋਕ-ਰਾਜੀ ਜੁਗ (ਡੈਮੋਕਰੇਸੀ) ਵਿਚ ਆਇਆ ਹੈ, ਉਹ ਫੈਲਾਉ ਤੇ ਪ੍ਰਫਲਤਾ ਪਹਿਲਾਂ ਸ਼ਾਇਦ ਹੀ ਕਦੀ ਇਸ ਨੇ ਮਾਣੇ ਹੋਣ। ਪਰਜਾ-ਤੇਤ੍ਰੀ-ਰਾਜ ਵਾਲੇ, ਇਸ ਦੇਸ਼ (ਬਾਰਤ) ਵਿਚ, ਕਿਹੜਾ ਘਰ, ਕਿਹੜਾ ਅਦਾਰਾ, ਸਮਾਜ ਦਾ ਕਿਹੜਾ ਅੰਗ ਅਤੇ ਧਰਮ ਦਾ ਕਿਹੜਾ ਅਸਥਾਨ ਐਸਾ ਹੈ, ਜਿਥੇ ਗੁਪਤ ਜਾਂ ਪਰਗਟ ਰੂਪ ਵਿਚ ਇਸ ਨੇ ਆਪਣਾ ਮਾਰੂ ਨਾਚ ਨਾ ਨੱਚ ਰਖਿਆ ਹੋਵੇ ?

ਅਸਲ ਵਿਚ ਲੋਕ-ਰਾਜ ਦਾ ਦੂਜਾ ਨਾਂ 'ਧੜਿਆਂ ਦਾ ਰਾਜ' ਹੈ। ਲੋਕ-ਰਾਜ (ਡੈਮੋਕਰੇਸੀ) ਹੁੰਦਾ ਹੈ—ਲੋਕਾਂ ਦਾ ਰਾਜ, ਲੋਕਾਂ ਲਈ ਰਾਜ। ਇਸ ਲਈ, ਜਨਤਾ ਜਿਤਨੀ ਸੁਧੜ, ਸਿਆਣੀ, ਦੂਰਦਰਸ਼ੀ ਅਤੇ ਜਿੰਮੇਵਾਰ ਹੋਵੇਗੀ ਉਤਨਾ ਹੀ ਇਹ ਰਾਜ ਸੱਚਾ, ਸੁੱਚਾ ਤੇ ਆਦਰਸ਼ਕ ਹੋਵੇਗਾ। ਜਿਤਨੇ ਲੋਕ-ਰਾਜੀ ਧੜਿਆਂ ਦੇ ਮਤਭੇਦ ਸਚਾਈ ਤੇ ਈਮਾਨਦਾਰੀ ਉੱਤੇ ਆਧਾਰਤ ਹੋਣਗੇ ਉਤਨਾ ਹੀ ਲੋਕ-ਰਾਜ ਜਾਂ ਇਸ ਦੇ ਢੰਗ ਉੱਤੇ ਚਲਦੀਆਂ ਸੰਸਥਾਵਾਂ ਦੇ ਕੰਮ ਉਸਾਰ ਤੇ ਲੋਕ-ਹਿੱਤਾਂ ਅਨੁਕੂਲ ਹੋਣਗੇ। ਅਸਲ ਵਿਚ ਡੈਮੋਕਰੇਸੀ ਤਾਂ ਇਕ ਦੋ-ਧਾਰਾ ਖੰਡਾ ਹੈ, ਜੋ ਮੂਰਖਾਂ, ਸੁਆਰਬੀਆਂ ਤੇ ਆਚਾਰ-ਹੀਣ ਲੋਕਾਂ ਦੇ ਹੱਥ ਆਇਆ ਅਤੀ ਖਤਰਨਾਕ ਤੇ ਮਾਰੂ ਸਾਬਤ ਹੋ ਸਕਦਾ ਹੈ। ਸ਼ਾਇਦ ਇਹੀ ਕਾਰਨ ਹੈ ਕਿ ਡਾਕਟਰ ਇਕਬਾਲ ਨੇ ਇਸ ਨੂੰ 'ਜਮਹੂਰੀ ਤਮਾਸ਼ਾ' ਕਰ ਕੇ ਬਿਆਨਿਆ ਹੈ ਤੇ ਇਕ-ਪੁਰਖੀ ਰਾਜ ਨੂੰ ਜਲਾਲ-ਭਰਪੂਰ ਰਾਜ-ਢਾਂਚਾ। ਉਸ ਦਾ ਕਬਨ ਹੈ :

ਜਲਾਲ ਪਾਤਸ਼ਾਹੀ ਹੈ, ਯਾ ਜਮਹੂਰੀ ਤਮਾਸ਼ਾ ਹੈ,
ਜੁਦਾ ਹੋਂ ਦੌਂ ਸਿਆਸਤ ਸੇ, ਤੋ ਰਹਿ ਜਾਤੀ ਹੈ ਚੰਗੇਜੀ।

[ਦੌਂ (ਦੀਨ) ਤੋਂ ਭਾਵ ਏਥੇ 'ਧਰਮ' ਤੋਂ ਹੈ, ਮੱਤ, ਫਿਰਕੇ ਜਾਂ ਮਜ਼ਹਬ ਤੋਂ ਨਹੋਂ]

1. (Government of the people, by the people and for the people.) People ਸ਼ਬਦ ਨਾਲ ਪਹਿਲਾਂ 'responsible' ਲਾ ਲੋਣਾ ਉਚਿਤ ਹੈ।

ਇਕਬਾਲ ਨੇ, ਇਕ ਹੋਰ ਥਾਂ, ਕੌਮੀਅਤ (Nationalism) ਨੂੰ, ਜੋ ਕੌਮੀ ਪੱਧਰ
ਉਤੇ ਇੱਕ ਵੱਡੇ ਧੜੇ ਦਾ ਹੀ ਰੂਪ ਹੈ, ਮਜ਼ਹਬ (ਪਰਮ) ਦੇ ਟਾਕਰੇ ਵਿਚ ਨਿੰਦਿਆਂ,
ਬੜਾ ਮੁਖਸੂਰਤ ਫੁਰਮਾਇਆ ਹੈ:

ਇਨ ਤਾਜ਼ਾ ਮੁਦਾਓਂ ਮੈਂ, ਬੜਾ ਸਭ ਸੇ ਵਤਨ ਹੈ।
ਜੋ ਪੈਰਹਨ ਇਸਕਾ ਹੈ, ਫੁਹ ਮਜ਼ਹਬ ਕਾ ਕਢਨ ਹੈ।

ਲੋਕ-ਰਾਜੀ ਧੜਿਆਂ ਜਾਂ ਪਾਰਟੀਆਂ ਦੀ ਧੜੇ-ਬਾਜ਼ੀ ਦਾ, ਰਾਜ ਦੀਆਂ ਹੇਠਲੀਆਂ
ਉਪਰਲੀਆਂ ਸਭ ਸੰਸਥਾਵਾਂ ਵਿਚ ਫੈਲ ਜਾਣਾ ਵੀ ਕੁਦਰਤੀ ਹੈ, ਇਸ ਸਾਰੇ ਪ੍ਰਬੰਧ ਨੂੰ
ਅਸਲ ਵਿਚ ਚਲਾਉਣ ਵਾਲੀ ਤਾਂ ਚੋਣਕਾਰ ਜਨਤਾ ਹੀ ਹੁੰਦੀ ਹੈ। ਇਸ ਲਈ, ਜਿਤਨਾ
ਚਿਰ ਲੋਕ-ਪੱਧਰ ਉਚੇਰੀ ਤੇ ਜ਼ਿੰਮੇਵਾਰ ਨਾ ਹੋ ਜਾਵੇ, ਇਸ ਪ੍ਰਕਾਰ ਦਾ ਰਾਜ-ਢਾਂਚਾ
ਆਦਰਸ਼ਕ ਨਹੀਂ ਬਣ ਸਕਦਾ। 'ਜੜ੍ਹ ਰਾਜਾ', 'ਤੜ੍ਹ ਪਰਜਾ' ਦਾ ਅਖਾਣ ਜਗਤ-ਪਰਸਿੱਧ
ਹੈ। ਲੋਕ-ਤੰਤਰ ਵਿਚ ਤਾਂ ਇਕ ਰਾਜੇ ਦੀ ਥਾਂ ਹਰ ਵੋਟਰ ਹੀ, ਸਿਧਾਂਤਕ ਤੌਰ 'ਤੇ, ਰਾਜਾ
ਮੰਨਿਆ ਗਿਆ ਹੈ; ਮੰਤ੍ਰੀ ਤਾਂ ਹਨ ਹੀ।

ਸੋ, ਅਜਿਹੇ ਪਾਰਟੀ-ਪ੍ਰਬੰਧ ਦੇ ਰਾਜ ਵਿਚ ਜ਼ਰੂਰੀ ਹੈ ਕਿ ਹਰੇਕ ਸ਼ਹਿਰੀ, ਵੱਧ ਤੋਂ
ਵੱਧ ਸੂਝਵਾਨ ਤੇ ਸੱਚੇ ਆਚਾਰ, ਵਿਹਾਰ ਵਾਲਾ ਹੋਵੇ ਤਾਂ ਜੁ ਉਹ ਧੜੇ-ਰਹਿਤ ਹੋ ਕੇ
ਪਰਮ-ਧੜਾ ਬਣਾ ਸਕੇ। ਅੰਮ੍ਰਿਤੇ ਧੜੇ ਵਿਚ ਸੁਆਰਥ ਤੇ ਲਥ ਲੋਭ ਨੂੰ ਕੋਈ ਥਾਂ ਨਹੀਂ ਹੋ
ਸਕਦੀ। ਕਿਸੇ ਕਾਰਜ ਦੀ ਪੂਰਤੀ ਜਾਂ ਟੀਚੇ ਦੀ ਪ੍ਰਾਪਤੀ ਲਈ, ਈਮਾਨਦਾਰੀ ਨਾਲ,
ਇੱਕ ਤੋਂ ਵਧੀਕ ਰਾਹ ਚੁਣੇ ਜਾ ਸਕਦੇ ਹਨ ਅਤੇ ਇਨ੍ਹਾਂ ਬਾਰੇ ਈਮਾਨਦਾਰਾਨਾ ਮਤ-ਭੇਦ
ਵੀ ਹੋ ਸਕਦਾ ਹੈ। ਅਜਿਹੇ ਮਤ-ਭੇਦ ਧੜੇ ਜਾਂ ਕੰਮ ਨੂੰ ਵਧੇਰੇ ਸੁਚੱਜਾ ਤੇ ਧੜੇ ਵਾਲਿਆਂ
ਨੂੰ ਸਾਉਂ ਤੇ ਸੱਚਾ-ਸੁੱਚਾ ਬਣਾਉਂਦੇ ਅਤੇ ਵਖ ਵਖ ਧੜਿਆਂ ਵਿਚ ਹੁੰਦਿਆਂ ਹੋਇਆਂ ਵੀ
ਇਕ ਢੂਜੇ ਲਈ ਸਤਿਕਾਰ ਪੈਦਾ ਕਰਦੇ ਹਨ।

ਸੰਸਾਰ ਦੇ ਇਤਿਹਾਸ ਨੂੰ ਗਹੁ ਨਾਲ ਵਾਚਣ ਤੋਂ ਇਕ ਗੱਲ ਹੋਰ ਵੀ ਉੱਘੜ ਕੇ
ਸਾਹਮਣੇ ਆਉਂਦੀ ਹੈ ਕਿ ਇੱਕ ਮਹਾਨ ਵਿਅਕਤੀ ਉੱਠੀ ਤੇ ਉਸ ਨੇ ਸੰਸਾਰ ਦੇ ਇਤਿਹਾਸ
ਦਾ ਮੂੰਹ ਮੱਥਾ ਬਦਲ ਕੇ ਰੱਖ ਦਿੱਤਾ। ਇਹ ਪਰਿਵਰਤਨ, ਆਮ ਤੌਰ ਉਤੇ, ਧਾਰਮਕ,
ਰਾਜਨੀਤਕ, ਸਮਾਜਕ ਤੇ ਆਰਥਕ ਖੇਤਰਾਂ ਵਿੱਚ ਹੀ ਵਾਪਰਿਆ। ਇਸ ਸੰਬੰਧ ਵਿੱਚ
ਸ੍ਰੀ ਗੁਰੂ ਨਾਨਕ ਦੇਵ ਜੀ ਆਦਿ ਗੁਰੂ ਸਾਹਿਬਾਨ, ਬੁਧ, ਮਹਾਂਬੀਰ, ਹਜ਼ਰਤ ਮੁਸਾ, ਹਜ਼ਰਤ
ਈਸਾ, ਹਜ਼ਰਤ ਮੁਹੱਮਦ, ਯਰਤੁਸ਼ਤ, ਸਿਕੰਦਰ, ਚੰਦਰ ਗੁਪਤ ਮੌਰੀਆ, ਨੈਪੋਲੀਅਨ,
ਮਾਰਟਿਨ ਲੂਥਰ, ਲੈਨਿਨ, ਰਾਜਾ ਰਾਮ ਮੋਹਨ ਰਾਏ ਆਦਿ ਦੇ ਨਾਮ ਵੰਨਗੀ ਵਜੋਂ ਪੇਸ਼
ਕੀਤੇ ਜਾ ਸਕਦੇ ਹਨ। ਭਾਵ ਇਹ ਹੈ ਕਿ ਜਨਤਾ ਨੂੰ ਅਗਵਾਈ ਸਦਾ ਧੜਿਆਂ ਜਾਂ
ਕੌਮਾਂ ਦੀਆਂ ਉੱਚ ਤੇ ਵਿਸ਼ੇਸ਼ ਹਸਤੀਆਂ ਤੋਂ ਹੀ ਪ੍ਰਾਪਤ ਹੁੰਦੀ ਰਹੀ ਹੈ। ਜਨ-ਸਾਧਾਰਨ
ਦੇ ਸਮੁੱਚੇ ਟੋਲਿਆਂ ਜਾਂ ਧੜਿਆਂ ਤੋਂ ਨਹੀਂ।

ਜਿਹਾ ਕਿ ਇਸ਼ਾਰੇ ਵਜੋਂ, ਪਹਿਲੇ ਦਸਿਆ ਗਿਆ ਹੈ, ਆਮ ਲੋਕ-ਤੰਤ੍ਰੀ ਸਭਾ
ਸੰਸਾਇਟੀਆਂ ਤੇ ਰਾਜਨੀਤਕ ਪ੍ਰਬੰਧ-ਢਾਂਚਿਆਂ ਲਈ ਪੁਰਨ ਸੂਝ-ਬੂਝ ਵਾਲੇ ਚਾਲਕਾਂ ਦੀ
ਲੋੜ ਹੈ। ਪਰ, ਧਾਰਮਕ ਅਦਾਰਿਆਂ ਵਿਚ ਤਾਂ ਇਸ ਦੀ ਹੋਰ ਵੀ ਵਧੇਰੇ ਲੋੜ ਹੈ। ਪਰੰਤੂ,
ਹਕੀਕਤ ਇਹ ਹੈ ਕਿ ਜਨ-ਸਾਧਾਰਨ ਦੀ ਸੂਝ-ਪੱਧਰ ਦਾ ਮਿਆਰ ਇਤਨਾ ਉੱਚਾ ਹੋਣਾ

ਸੰਭਵ ਨਹੀਂ, ਜਿਤਨਾ ਕਿ ਚੋਣਵੀਆਂ ਵਿਸ਼ੇਸ਼ ਧਰਮਕ ਹਸਤੀਆਂ ਦਾ। ਸ਼ਾਇਦ ਇਹੀ ਕਾਰਨ ਹੈ ਕਿ ਸੰਸਾਰ ਦੇ ਲਗਪਗ ਸਾਰੇ ਵਡੇ ਮੱਤਾਂ ਦੇ ਧਰਮ-ਮੰਦਰਾਂ, ਗਿਰਜਿਆਂ ਤੇ ਮਸੀਤਾਂ ਆਦਿ ਦਾ ਪ੍ਰਬੰਧ ਲੋਕ-ਜਾਜੀ ਢੰਗ ਨਾਲ ਹਰ ਬਾਲਗ ਦੀ ਵੋਟ ਨਾਲ, ਚੁਣੇ ਹੋਏ ਮੈਂਬਰਾਂ ਰਾਹੀਂ ਨਹੀਂ ਚਲਦਾ। ਹੇਮ ਦਾ ਪੋਪ, ਜਿਸ ਨੂੰ ਇਸ ਸਮੇਂ ੬੦ ਕਰੋੜ ਕੈਬੋਲਿਕ ਈਸਾਈਆਂ ਦੀ ਮਜ਼ਹਬੀ ਸਰਦਾਰੀ ਤੇ ਅਗਵਾਈ ਦੀ ਜ਼ਿੰਮੇਵਾਰੀ ਪ੍ਰਾਪਤ ਹੈ, ਦੀ ਚੋਣ ਕੇਵਲ ਅੱਸੀ 'ਕਾਰਡੀਨਲ' ਕਰਦੇ ਹਨ; ਹੇਠ ਬਾਲਗ ਈਸਾਈ ਦੀ ਸਿੱਧੀ ਜਾਂ ਅਸਿੱਧੀ ਵੋਟ ਨਾਲ ਚੋਣ ਦਾ ਫੈਸਲਾ ਨਹੀਂ ਹੁੰਦਾ। ਸੰਸਾਰ ਵਿਚ ਕੇਵਲ ਇਕ ਸਿੱਖੀ ਹੀ ਐਸਾ ਮੱਤ ਹੈ ਜਿਥੇ ਧਰਮ-ਅਸਥਾਨਾਂ ਦਾ ਪਰਬੰਧ ਹਰ ਬਾਲਗ ਸਿਖ ਦੀ ਵੋਟ ਨਾਲ ਚੁਣੇ ਮੈਂਬਰਾਂ ਰਾਹੀਂ ਕੀਤਾ ਜਾਂਦਾ ਹੈ। ਇਹ ਤਜਰਬਾ ਪੰਥ ਲਈ ਕਿਤਨਾ ਮਹਿੰਗਾ ਪੈ ਰਿਹਾ ਹੈ, ਇਹ ਗੱਲ ਬਹੁਤੀ ਸਪੱਸ਼ਟਤਾ ਦੀ ਮੁਖਾਜ਼ ਨਹੀਂ। ਹਾਂ, ਇਸ ਤਰ੍ਹਾਂ ਚੁਣੇ ਗਏ ਮੈਂਬਰਾਂ ਲਈ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ ਕਿ ਉਹ ਨਿੱਜੀ ਤੌਰ ਉੱਤੇ, ਈਮਾਨਦਾਰਾਨਾ ਵੱਖ ਵੱਖ ਵੀਚਾਰ ਰੱਖਦਿਆਂ ਹੋਇਆਂ ਵੀ, ਸਾਰੇ ਦੇ ਸਾਰੇ ਇੱਕੋ-ਧਰਮ-ਧੜੇ ਵਿਚ ਹੋਣ। ਸਮੂਹ ਮੈਂਬਰ ਸਾਹਿਬਾਨ ਦਾ ਉੱਦੇਸ਼ ਤਾਂ ਹੈ ਹੀ ਸਤਿਗੁਰਾਂ ਵੱਲੋਂ ਬੱਧੀ 'ਸੱਚੀ ਧਰਮ-ਸਾਲ' ਵਿਚ ਗੁਰਮਤਿ ਦੀ ਧਰਮ-ਧੂਜਾ ਬੁਲੰਦ ਕਰਨਾ। ਫਿਰ ਅਜਿਹੀ ਸੇਵਾ ਕਰਨ ਦਾ ਬੀੜਾ ਚੁੱਕਣ ਵਾਲੇ ਸੇਵਕਾਂ ਵਿੱਚ ਥਾਂ ਥਾਂ ਏਨੀ ਤਿੱਖੀ ਧੜੇ-ਬਾਜੀ ਤੇ ਵਿਰੋਧ ਕਿਉਂ? ਸ਼ਾਇਦ ਇਸ ਲਈ ਕਿ ਅਸੀਂ ਸਤਿਗੁਰਾਂ ਵਲੋਂ 'ਧਰਮ ਸਾਲ' ਦੀ ਪਰਿਭਾਸ਼ਾ ਹੀ ਨਹੀਂ ਭੁੱਲੇ, ਸਗੋਂ, ਸੇਵਕ ਦੇ ਦੱਸੇ ਲੱਛਣ ਵੀ ਭੁੱਲ ਗਏ ਹਾਂ। ਲੱਛਣ ਹਨ:

ਮਾਨ ਅਭਿਮਾਨ ਮੰਧੇ ਸੋ ਸੇਵਕੁ ਨਾਹੀ॥੨॥

(ਸਿੰਗੀਰਾਗ ਮ: ੫, ਪੰਨਾ ੫੧)

ਪੁਨਾ— ਸੇਵ ਕੀਤੀ ਸੰਤੋਖੀਏ ਜਿਨ੍ਹੀ ਸਚੇ ਸਚੁ ਧਿਆਇਆ॥

ਓਝੀ ਮੰਦੇ ਪੈਖੂ ਨ ਰਖਿਓ ਕਰਿ ਸੁਕਿਤੁ ਧਰਮੁ ਕਮਾਇਆ॥੨॥

(ਆਸਾ ਦੀ ਵਾਰ, ਪੰਨਾ ੪੬੭)

ਸ੍ਰੀ ਗੁਰੂ ਨਾਨਕ ਦੇਵ ਜੀ ਅਥਵਾ ਬਾਕੀ ਸਿਖ ਸਤਿਗੁਰਾਂ ਦਾ ਕੇਵਲ ਇਕ ਹੀ ਧੜਾ ਤੇ ਇਕ ਹੀ ਉਦੇਸ਼ ਸੀ ਕਿ ਜੀਵਨ ਦੇ ਹਰ ਖੇਤਰ ਵਿਚ ਧਰਮ ਅਸਥਾਪਨ ਹੋਵੇ। ਦਸ਼ਮੇਸ਼ ਪਿਤਾ ਜੀ ਦੀ ਇਹ ਲਲਕਾਰ ਇਸ ਸੰਬੰਧ ਵਿਚ ਕਿਤਨੀ ਸਪੱਸ਼ਟ ਹੈ:

ਹਮ ਇਹ ਕਾਜ ਜਗਤ ਮੋ ਆਏ॥

ਧਰਮ ਹੇਤ ਗੁਰਦੇਵ ਪਠਾਏ॥

ਗੁਰਦੇਵ ਦੇ ਧਰਮ-ਧੜੇ ਵਲੋਂ ਧਰਮ ਦੀ ਅਸਥਾਪਨਾ ਲਈ ਮੁਤਾਬਕ ਤੇ ਜਾਬਰ ਬਾਦਸ਼ਾਹਾਂ, ਕਰਮ-ਕਾਂਡੀ ਬਾਹਮਣਾਂ, ਸ਼ਰੱਦੀ ਕਾਜੀਆਂ ਤੇ ਜੁਗਤ-ਹੀਣ ਜੋਗੀਆਂ ਨਾਲ ਟੱਕਰ ਹੋਈ; ਪਰੰਤੂ, ਗੁਰੂ ਸਾਹਿਬਾਨ ਨੇ ਕਦੀ ਵੀ ਮਸਲਹਤਨ, ਰੱਬੀ ਧਰਮ-ਧੜੇ ਦਾ ਸਮਝੇਤਾ ਅਧਰਮ ਅਥਵਾ ਥੇ-ਅਸੂਲੀ ਨਾਲ ਨਾ ਕੀਤਾ। ਏਸੇ ਵਿਚ ਹੀ ਉਨ੍ਹਾਂ ਦੀ ਵੱਡੀ ਵਡਿਆਈ ਸੀ ਤੇ ਏਸੇ ਵਿਚ ਰੱਬੀ ਉੱਚਤਾ।

1. 'ਧਰਮਸਾਲ' ਬਾਰੇ ਸਵਿਸਥਾਰ ਵੀਚਾਰ ਪਿੱਛੇ ਇਸ ਸਿਰਲੇਖ ਵਿਚ ਦਿੱਤੇ ਜਾ ਚੁੱਕੇ ਹਨ।

ਸਥਿਤੀ ਬਦਲ ਜਾਣ ਜਾਂ ਨਵੀਂ, ਸੱਜਗੀ ਤੇ ਸੱਚੀ ਵਾਕਫ਼ੀ ਪਾਪਤ ਹੋ ਜਾਣ ਉਤੇ ਈਮਾਨਦਾਰੀ ਨਾਲ ਆਪਣਾ ਪਖਸ ਅਥਵਾ ਧੜਾ ਬਦਲ ਲੈਣਾ, ਕਿਸੇ ਤਰ੍ਹਾਂ ਵੀ ਨਿੰਦਨੀਯ ਨਹੀਂ। ਫੇਕੇ ਤੇ ਗਲਤ ਹੱਠ ਨੂੰ ਤਿਆਗਣਾ ਨਿਰੋਧ ਜੀਵਨ ਦੀ ਨਿਸ਼ਾਨੀ ਹੈ। ਅਜਿਹਾ ਨਾ ਕਰਨਾ ਮੁਰਖਤਾ ਅਤੇ ਕਾਇਰਤਾ ਹੋਵੇਗੀ। ਪਰੰਤੂ, ਨਿਜੀ ਹਾਨ ਲਾਭ ਅਧੀਨ ਜਾਂ ਹਉਮੈ-ਵੱਸ, ਨਿਤ ਨਵੇਂ ਪੈਂਤੜੇ ਬਦਲਣੇ ਜਾਂ ਦਲ-ਬਦਲੀ ਲਈ ਕਮਰਕੱਸਾ ਕੱਸੀ ਹੀ ਰੱਖਣਾ, ਮਨੁੱਖਤਾ ਦੀ ਤੌਹੀਨ ਤੇ ਧਰਮ ਦੀ ਹਾਨੀ ਹੈ। ਅਜਿਹੇ ਇਬਨੁਲ-ਵਕਤੀ (ਮੌਕਾ-ਤਾੜ੍ਹ) ਲੋਕਾਂ ਨਾਲ ਨਾ ਹੀ ਧੜੇ ਮਜ਼ਬੂਤ ਹੁੰਦੇ ਹਨ ਅਤੇ ਨਾ ਹੀ ਕੌਮ, ਦੇਸ਼ ਅਥਵਾ ਸੰਸਾਰ ਵਿਚ ਨੇਕੀ, ਸਹਿਨਸ਼ੀਲਤਾ ਤੇ ਸੱਚੇ ਆਚਾਰ ਵਿਚ ਵਾਧਾ ਹੁੰਦਾ ਹੈ। ਧਰਮ-ਧੜੇ ਵਿਚ ਇਕ-ਸਾਰ, ਇਕ-ਰੱਸ ਆਦਰਸ਼ਕ ਨਿਬਾਹ ਕਰਨ ਵਾਲੇ ਸਿਖ-ਸਤਿਗੁਰਾਂ ਦੇ ਸਿੱਖਾਂ ਵਿਚ ਤਾਂ, ਕਿਸੇ ਅਜਿਹੀ ਕਮਜ਼ੋਰੀ ਦਾ ਸੁਪਨਾ ਵੀ ਨਹੀਂ ਲਿਆ ਜਾ ਸਕਦਾ। ਗੁਰੂ ਕੇ ਸਿੱਖ ਲਈ ਦਿੜ੍ਹੁਤਾ ਤੇ ਅਡੋਲਤਾ ਕੌਮੀ ਵਕਾਰ ਦਾ ਸੁਆਲ ਹੈ। ‘ਕੌਮ’ ਕਿਸੇ ਵਿਅਕਤੀ ਦੇ ਹਾਨ ਲਾਭ ਨਾਲੋਂ ਕਿਤੇ ਉਚੇਰਾ ਹੈ, ਕਿਤੇ ਪਿਆਰਾ।

ਸੋ, ਐ ਗੁਰਸਿੱਖ! ਯਾਦ ਰੱਖ, ਤੂੰ ਉਸ ਮਰਦ-ਅਗੀਮੜੇ ਤੇ ਵਰਯਾਮ ਸਤਿਗੁਰੂ ਦਾ ਸਿੱਖ ਹੈਂ, ਜੋ ਅਨੰਦਪੁਰ ਜਿਹੀ ਸੁਰਗਪੁਰੀ ਛੱਡਣ ਅਤੇ ਚਮਕੋਰ ਜਿਹੀ ਅਦੂੜੀ ਜੰਗ ਲੜਨ ਉਪਰੰਤ ਮਾਛੀਵਾੜੇ ਦੇ ਜੰਗਲਾਂ ਵਿਚ ਤਨ-ਤਨਹਾ ਵਿਚਰਦਾ, ਇਹ ਧੁੰਨ ਤਾਂ ਬੁਲੰਦ ਕਰ ਸਕਦਾ ਸੀ :

ਯਾਰੜੇ ਦਾ ਸਾਨੂੰ ਸੱਥਰ ਚੰਗਾ, ਭੱਠ ਖੇਤਿਆਂ ਦਾ ਰਹਿਣਾ ॥

ਪਰੰਤੂ, ‘ਧਰਮ ਚਲਾਵਨ’ ਦੇ ਧੜੇ ਦੀ ਗੱਲ ਨਹੀਂ ਛੱਡ ਸਕਦਾ ਸੀ।

ਤੂੰ ਉਸ ਸਰਬੰਸ-ਦਾਨੀ ਗੁਰੂ ਦਾ ਸਿੱਖ ਹੋਏ ਜਿਸ ਨੇ ਪਿਆਰੇ ਸਿੰਘ, ਮਾਤਾ ਤੇ ਜਿਗਰ ਦੇ ਚਾਰੇ ਟੋਟੇ ਕੁਰਬਾਨ ਕਰ ਕੇ, ਅੰਰੋਗਜੇਥ ਨੂੰ ਜੇਤੂ ਦੀ ਹੈਸੀਅਤ ਵਿਚ ਇਉਂ ਸੰਬੋਧਨ ਕੀਤਾ ਸੀ :

ਚਿ ਮਰਦੀ ਕਿ ਅਖਗਰ ਖਾਮੋਸ਼ਾਂ ਕੁਨੋਂ ॥

ਕਿ ਆਤਮ ਦਮਾਂ ਰਾ ਫਰੋਜ਼ਾਂ ਕੁਨੋਂ ॥੧੬॥

[ਕੀ ਹੋਇਆ ਜੇ ਤੂੰ ਇਕ ਚੰਘਿਆੜੇ ਨੂੰ ਬੁਝਾ ਦਿੱਤਾ ਹੈ, (ਯਾਦ ਰੱਖ) ਅੱਗ ਦਾ ਵੱਡਾ ਭਾਂਬੜ ਤਾਂ ਅਜੇ ਪ੍ਰਚੰਡ ਬਲ ਰਿਹਾ ਹੈ।]

ਤਥਾ— ਚਿਹਾਂ ਮੁਦ ਕਿ ਚੂੰ ਬੱਚਗਾਂ ਕੁਝਤਰ ਚਾਰ ॥

ਕਿ ਬਾਕੀ ਬਾਂਦਸਤ ਪੇਚੀਦਹ ਮਾਰ ॥੧੭॥

[ਕੀ ਹੋਇਆ ਜੇ ਤੂੰ (ਮੇਰੇ) ਚਾਰ ਬੱਚੇ ਮਾਰ ਦਿਤੇ ਹਨ, (ਖਾਲਸੇ ਦੇ ਰੂਪ ਵਿਚ) ਅਜੇ ਕੁੰਡਲੀਆ ਸੱਪ (ਫਨੀਅਰ) ਤਾਂ ਬਾਕੀ ਕਾਇਮ ਹੈ।]

ਐ ਗੁਰਸਿੱਖ! ਭੁਲ ਨਾ ਕਿ ਤੇਰਾ ਕੇਵਲ ਇਕ ਤੇ ਇਕ ਹੀ ਧੜਾ ਹੈ, ਅਤੇ ਉਹ ਹੈ ਧਰਮ ਦਾ, ਹਰੀ ਦਾ, ਨਿਆਂ ਦਾ ਅਤੇ ਨਿਸ਼ਕਾਮ ਸੇਵਾ ਦਾ। ਇਸ ਧੜੇ ਵਿਚ ਹੁੰਦਿਆਂ ਹੋਇਆਂ ਤੂੰ ਧਾਰਮਕ, ਸਮਾਜਕ, ਰਾਜਨੀਤਕ ਤੇ ਆਰਥਕ ਖੇਤਰਾਂ ਵਿਚ ਛਾਏ ਹਰ ਅਧਰਮ,

ਹਰ ਲੁੱਟ-ਖਸੁੱਟ ਅਤੇ ਹਰ ਵਿਡਕਰੇ ਨਾਲ ਟੱਕਰ ਲੈਣੀ ਹੈ। ਤੇਗੀ ਉਡਾਣ ਉਕਾਬ ਦੀ ਉਡਾਣ ਹੈ, ਗਿਲੜ (ਗਿੱਧ) ਦੀ ਨਹੀਂ; ਭਾਵੇਂ ਉਹ ਵੀ ਉਸੇ ਹੀ ਆਕਾਸ਼ ਵਿਚ ਪਰਵਾਜ਼ ਕਰਦੀ ਹੈ। ਤੂੰ ਉਕਾਬ ਵਾਂਗ ਉਚੇਰੇ ਮੰਡਲਾਂ ਵਲ ਤਕਣਾ ਹੈ, ਗਿੱਧ ਵਾਂਗ ਹੇਠਾਂ ਧਰਤੀ ਉਤੇ ਮਰੇ ਪਏ ਸਵਾਰਬ ਦੇ ਢੋਰਾਂ ਵਲ ਨਹੀਂ। ਵੇਖ, ਸ਼ਾਇਰ ਇਕਬਾਲ ਇਸ ਨੁਕਤੇ ਨੂੰ ਕਿਤਨੀ ਝੂਬਸੂਰਤੀ ਨਾਲ ਕਲਮ-ਬੰਦ ਕਰਦਾ ਹੈ :

ਅਲਫਾਜ਼ੋ ਮੁਆਨੀ ਮੌ, ਤਫਾਵਤਾਂ ਨਹੀਂ, ਲੇਕਨ,

ਮੁਲਾਂ ਕੀ ਅਜਾਂਦਾਂ ਅੰਗ ਹੈ, ਮੁਜਾਹਿਦਾਂ ਕੀ ਅਜਾਂਦਾਂ ਅੰਗ।

ਹੈ ਦੇਨੋ ਕੀ ਪਰਵਾਜ਼, ਉਸੀ ਟੇਕ ਜਹਾਂ ਮੌ,

ਕਰਗਸ਼ਾਂ ਕਾ ਜਹਾਂ ਅੰਗ ਹੈ, ਬਾਹੀਂ ਕਾ ਜਹਾਂ ਅੰਗ।

ਹੋਰ ਵੇਖ, ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਤੇਰੇ ਲਈ ਧਰਮ-ਧੜੇ ਦੀ ਵਿਆਖਿਆ ਕਿਵੇਂ, ਕਿਤਨੀ ਸਪੱਸ਼ਟਤਾ ਨਾਲ ਬਿਆਨ ਕਰਦੇ ਤੇ ਤੈਨੂੰ ਇਸ ਵਿਚ ਪਰਵੇਸ਼ ਕਰਨ ਦੀ ਭਰਪੂਰ ਪ੍ਰੰਨਾ ਦੇਂਦੇ ਹਨ :

ਕਿਸ ਹੀ ਧੜਾ ਕੀਆ ਮਿਤ੍ਰ ਸੁਤ ਨਾਲਿ ਭਾਈ॥

ਕਿਸ ਹੀ ਧੜਾ ਕੀਆ ਕੁਕਮ ਸਕੇ ਨਾਲਿ ਜਵਾਈ॥

ਕਿਸ ਹੀ ਧੜਾ ਕੀਆ ਸਿਕਦਾਰ ਚਉਧਰੀ ਨਾਲਿ ਆਪਣੈ ਸੁਆਈ॥

ਹਮਾਰਾ ਧੜਾ ਹਰਿ ਰਹਿਆ ਸਮਾਈ॥੧॥

ਹਮ ਹਰਿ ਸਿਉ ਧੜਾ ਕੀਆ, ਮੇਰੀ ਹਰਿ ਟੇਕ॥

ਮੈ ਹਰਿ ਬਿਨੁ ਪਖੁ ਧੜਾ ਅਵਰੁ ਨ ਕੋਈ,

ਹਉ ਹਰਿ ਗੁਣ ਗਾਵਾ ਅਸੰਖ ਅਨੇਕ॥੧॥ ਰਹਾਉ॥

ਜਿਨ੍ ਸਿਉ ਧੜੇ ਕਰਹਿ, ਸੇ ਜਾਹਿ॥

ਕੂਨੁ ਧੜੇ ਕਰਿ, ਪਛੋਤਾਹਿ॥

ਬਿਰੁ ਨ ਰਹਹਿ, ਮਨਿ ਖੇਟੁ ਕਮਾਹਿ॥

ਹਮ ਹਰਿ ਸਿਉ ਧੜਾ ਕੀਆ, ਜਿਸ ਕਾ ਕੋਈ ਸਮਰਥੁ ਨਹਿ॥੨॥

ਏਹ ਸਭਿ ਧੜੇ ਮਾਇਆ ਮੋਹ ਪਸਾਰੀ॥

ਮਾਇਆ ਕਉ ਲੁਝਹਿ, ਗਾਵਾਰੀ॥

ਜਨਮਿ ਮਰਹਿ, ਜੂਐ ਬਾਜੀ ਹਾਰੀ॥

ਹਮਰੈ ਹਰਿ ਧੜਾ ਜਿ ਹਲੜੁ ਪਲੜੁ ਸਭੁ ਸਵਾਰੀ॥੩॥

ਕਲਿਜੁਗ ਮਹਿ ਧੜੇ, ਪੰਚ ਚੌਰ ਝਗੜਾਏ॥

ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਵਧਾਏ॥

ਜਿਸ ਨੋ ਕ੍ਰਿਪਾ ਕਰੇ, ਤਿਸੁ ਸਤਸੰਗਿ ਮਿਲਾਏ॥

ਹਮਰਾ ਹਰਿ ਧੜਾ, ਜਿਨਿ ਏਹ ਧੜੇ ਸਭਿ ਗਵਾਏ॥੪॥

1. ਫਰਕ, ਅੰਤਰ। 2. ਨਮਾਜ਼ ਲਈ ਉੱਚੀ ਸੱਦ। 3. ਰੱਬ ਦੇ ਆਸ਼ਕ।

4. ਉਡਾਣ। 5. ਗਿੱਧ, ਗਿਲੜ। 6. ਉਕਾਬ।

ਜਿ ਰਾਹਦੀ ਰਾਹਦੀ ਨਿੰਦਾ ਹੈ ਕਿਵੇਂ ਬਣਾਵਣਾ ਹੈ ਜਾਂ ਹੋਵਣਾ ਹੈ
 ਮਿਥਿਆ ਦੂਜਾ ਭਾਉ, ਧੜੇ ਬਹਿ ਪਾਵੈ ॥
 ਪਰਾਇਆ ਛਿਦ੍ਰੂ ਅਟਕਲੈ, ਆਪਣਾ ਅਹੰਕਾਰੁ ਵਧਾਵੈ ॥
 ਜੈਸਾ ਬੀਜੈ ਤੈਸਾ ਖਾਵੈ ॥
 ਜਨ ਨਾਨਕ ਕਾ ਹਰਿ ਧੜਾ ਧਰਮੁ, ਸਭ ਸਿਸ਼ਟ ਜਿਣਿ ਆਵੈ ॥੫॥੨॥੪੮॥
 (ਆਸਾ ਮ: ੪, ਪੰਨਾ ੩੬੬)

[ਭਾਵਾਰਥ—ਸਤਿਗੁਰੂ ਜੀ ਫੁਰਮਾਉਂਦੇ ਹਨ, ਕਿਸੇ ਨੇ ਆਪਣੇ ਮਿੱਤਰ, ਭਰਾ, ਕੜਮ ਤੇ ਜਵਾਈ ਨਾਲ ਧੜਾ ਬਣਾਇਆ ਹੈ ਅਤੇ ਕਿਸੇ ਨੇ ਆਪਣੇ ਮਤਲਬ ਕੱਢਣ ਲਈ ਚੌਪਰੀਆਂ ਅਤੇ ਹੋਰ ਤੁਰਦੇ ਬੰਦਿਆਂ ਨਾਲ; ਪਰੰਤੂ, ਮੇਰਾ ਧੜਾ ਤਾਂ ਕੇਵਲ ਹਗੀ ਨਾਲ ਹੀ ਹੈ, ਜੋ ਮੇਰੀ ਟੇਕ ਹੈ ਅਤੇ ਜਿਸ ਦੇ ਮੈਂ ਅਸੰਖਾਂ ਗੁਣ ਗਾਇਨ ਕਰਦਾ ਤੇ ਉਹਨਾਂ ਦਾ ਧਾਰਨੀ ਹੁੰਦਾ ਹਾਂ।]

ਕੂੜ ਨਿਖੁੱਟਣ ਵਾਲੀ ਸੈ ਹੈ। ਇਸ ਲਈ ਕੂੜੇ ਤੇ ਬੋਟਿਆਂ ਨਾਲ ਧੜੇ ਕਾਇਮ ਕਰ ਕੇ ਪਛਤਾਉਣਾ ਪੈਂਦਾ ਹੈ। ਸਾਡਾ ਧੜਾ ਉਸ ਪ੍ਰਭੂ ਨਾਲ ਹੈ ਜਿਸ ਦੀ ਬਰਾਬਰੀ ਕੋਈ ਹੋਰ ਦੂਜਾ ਕਰ ਨਹੀਂ ਸਕਦਾ। ਜਿਥੇ ਲੋਕਾਂ ਦੇ ਧੜੇ ਮਹਿਆ ਦੇ ਮੋਹ ਦਾ ਪਸਾਰਾ ਤੇ ਝਰੜਿਆਂ ਦਾ ਕਾਰਨ ਹਨ, ਉਥੇ ਸਾਡੇ ਹਗੀ-ਧੜੇ ਨੇ ਨਾ ਕੇਵਲ ਸਾਡਾ ਇਹ ਲੋਕ ਹੀ ਸੰਵਾਰ ਰਖਿਆ ਹੈ, ਸਗੋਂ ਪਰਲੋਕ ਵੀ।

ਕਲਜੁਗ ਦੇ ਧੜੇ ਅਸਲ ਵਿਚ ਪੰਜਾਂ ਚੋਰਾਂ—ਕਾਮ, ਕ੍ਰੋਧ, ਲੋਭ, ਮੋਹ ਤੇ ਅਹੰਕਾਰ-ਵਸ ਹੋ, ਬਣਦੇ ਹਨ, ਇਸ ਲਈ ਇਹਨਾਂ ਧੜਿਆਂ ਵਿਚ ਨਿਰਥਾਹ ਕਰਨ ਵਾਲੀ ਵਫ਼ਾ ਦੀ ਸੁਗੰਧੀ ਨਹੀਂ ਹੁੰਦੀ। ਜਿਸ ਉਤੇ ਵਹਿਗੁਰੂ ਦੀ ਕਿਰਪਾ ਹੋਵੇ, ਉਹ ਸਤਸੰਗ ਪਾਪਤ ਕਰਦਾ ਅਤੇ ਇਸ ਤਰ੍ਹਾਂ ਧਰਮ-ਧੜੇ ਵਿਚ ਆਉਂਦਾ ਹੈ। ਹਗੀ-ਧੜੇ ਵਿਚ ਆ ਕੇ ਤਾਂ ਧੜਿਆਂ ਵਿਚ ਵਿਚਰਨ ਦੀ ਭਾਵਨਾ ਹੀ ਖਤਮ ਹੋ ਜਾਂਦੀ ਹੈ। ਫੇਰ, ਸਿਖ ਸਮਦਰਸੀ ਹੋ ਕੇ, ‘ਸਰਬੱਤ ਦੇ ਭਲੇ’ ਦੀ ਅਰਦਾਸ ਕਰਦਾ ਹੈ।

ਹਕੀਕਤ ਇਹ ਹੈ ਕਿ ਜੀਵ ਜੋ ਬੀਜਦਾ ਹੈ, ਉਹੋ ਹੀ ਵੱਡਦਾ ਹੈ। ਈਰਖਾ, ਦਵੈਖ, ਅਹੰਕਾਰ ਤੇ ਸੁਆਰਥ-ਵੱਸ ਹੋਇਆ, ਇਸ ਦਾ ਮਨ ਸਦਾ ਪਾਰੇ ਵਾਂਗ ਚੰਚਲ ਰਹਿੰਦਾ ਤੇ ਦੁਖੀ ਹੁੰਦਾ ਹੈ।

ਕੇਵਲ ਗੁਰੂ ਨਾਨਕ ਦਾ ਧਰਮ-ਧੜਾ ਹੀ ਇਕ ਅਜਿਹਾ ਧੜਾ ਹੈ, ਜਿਸ ਦੇ ਬਲ ਨਾਲ ਸਾਰਾ ਸੰਸਾਰ ਜਿਤਿਆ ਜਾ ਸਕਦਾ ਹੈ।

ਇਸ ਅਸਾਰ ਸੰਸਾਰ ਵਿਚ, ਐਸੀ ਛਿਨ-ਭੇਗਰ ਜਿੰਦਗੀ ਦੀ ਹਕੀਕਤ ਤੋਂ ਬਾ-ਖਬਰ ਅਤੇ ਮਨੁੱਖ ਨਾਲ ਮਨੁੱਖ ਦੀ ਅਜ਼ਲੀ ਸਾਂਝ ਤੋਂ ਜਾਣੂ ਲੋਕਾਂ ਲਈ, ਸਤਿਗੁਰੂ ਜੀ ਦੀ ਧੜਿਆਂ ਬਾਰੇ ਕੀਤੀ ਇਹ ਵਿਆਖਿਆ, ਇਕ ਉਹ ਟੋਕ ਤੇ ਗਾਡੀ-ਰਾਹ ਹੈ, ਜਿਸ ਉਤੇ ਤੁਰਿਆਂ ਧਰਮ, ਸਮਾਜ ਤੇ ਰਾਜਨੀਤੀ, ਗੰਗਾ ਦੇ ਨੀਰ-ਵਤ ਨਿਰਮਲ ਰਹਿ ਕੇ, ਕੁਲ-ਮਖਲੂਕ ਨੂੰ ਡਰਿਸ਼ਤਾ-ਸੀਰਤ ਬਣਾ ਸਕਦੇ ਹਨ।

ਫੇਰ, ਤੇ ਕੇਵਲ ਫੇਰ, ਬਣ ਸਕਦੀ ਹੈ ਇਹ ਧਰਤੀ ਸੁਰਗ ਅਥਵਾ ਭਗਤ ਰਵਿਦਾਸ ਜੀ ਦਾ ਸੰਕਲਪਿਆ ‘ਬੇਗਮ ਪੁਰਾ’, ਜਿਥੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਤਖੱਜਲ ਵਾਲੇ ‘ਹਲੇਮੀ ਰਾਜ’ ਦਾ ਪਹਿਰਾ ਤੇ ਬੋਲ-ਬਾਲਾ ਹੋਵੇ। ਆਮੀਨ!

ਕੁਝ ਸੋਚੋ ਪਰਾਇਆ ਤੁਹਾਂ ਕਾਨ ਲਿਖੋ ਕਿ ਬਲਾਕ ਵਲ ਰਾਗਾਂ ਰਾਗਾਂ ਸੀ
ਏਥਰ੍ਡ ਦੇ ਸੱਤੇ ਸੱਤੇ ਹੈਂ ਕਿ ਜਾਨ ਕਾਨ ਕਾਨ ਕੁ ਨਾਲਾਂ-ਛਿਲਾਂ ਤੁਗਾਲ ਨਾਕਾਂ ਨ
ਹੈਂ, ਗੇਲਾਂ ਕਿ ਜਾਨ ਕਾਨ ਕੁ ਜੀਵੀ ਬਾਪੀ ਹੈਂ, ਭੇਸ, ਦੁ ਪੁਰ੍ਕ ਰੁਕ ਕਾਨ ਨੂੰ ਨਾਨਾ ਮਿਹੈਂ
ਨਾਕ ਕੁ ਜਿਸਾਕਾਂ ਢਾਨ ਲਾਣਾਲਾਂ ਹੈ ਜਾਨ ਗਲੀ ਲਾਨਾਲਾਂ ਹੈ ਜਾਨ ਗਲੀ ਲਾਨਾਲਾਂ ਹੈ
ਜਾਨ ਗਲੀ ਲਾਨਾਲਾਂ ਹੈ ਜਾਨ ਗਲੀ ਲਾਨਾਲਾਂ ਹੈ ਜਾਨ ਗਲੀ ਲਾਨਾਲਾਂ ਹੈ ਜਾਨ ਗਲੀ ਲਾਨਾਲਾਂ ਹੈ
ਜਾਨ ਗਲੀ ਲਾਨਾਲਾਂ ਹੈ ਜਾਨ ਗਲੀ ਲਾਨਾਲਾਂ ਹੈ ਜਾਨ ਗਲੀ ਲਾਨਾਲਾਂ ਹੈ ਜਾਨ ਗਲੀ ਲਾਨਾਲਾਂ ਹੈ

ਸੁਆਰਬ

ਹਰੇਕ ਜੀਵ ਵਿਚ ਆਪਣੇ ਹਿੱਤਾਂ ਲਈ ਘੱਟ ਵੱਧ ਸੌਚ ਅਤੇ ਬਚਾਅ ਲਈ ਰੁਚੀ,
ਇੱਕ ਸੁਭਾਵਕ ਤੇ ਪਰਪਾਨ ਗੁਣ ਹੈ। ਸਿਆਣਿਆਂ ਦੇ ਇਸ ਕਥਨ ਵਿਚ ਅੰਤਾਂ ਦੀ ਸਚਾਈ
ਹੈ ਕਿ 'ਪਹਿਲੇ ਆਪ ਤੇ ਫੇਰ ਬਾਪ'। ਏਸੇ ਕਥਨ ਦੀ ਸਚਾਈ ਨੂੰ ਫਾਰਸੀ ਵਿਚ 'ਅੱਵਲ
ਮੇਸ਼, ਬਾਅਦ ਦਰਵੇਸ਼' ਅਤੇ ਅੰਗਰੇਜ਼ੀ ਵਿਚ "Charity begins at home." ਕਰ
ਕੇ ਪਰਗਟ ਕੀਤਾ ਗਿਆ ਹੈ। ਮਨੁੱਖੀ ਸੁਭਾਵ ਵਿਚ ਵੀ self-preservation (ਸਵੈ-
ਰੱਖਿਆ) ਇੱਕ ਮੂਲ ਪ੍ਰਵਿਰਤੀ ਤੇ ਅੰਤਰ-ਪ੍ਰੇਰਨਾ ਦੇ ਰੂਪ ਵਿਚ ਸਥਾਪਤ ਹੈ। ਏਸੇ ਮੂਲ
ਸੂਝ ਅਧੀਨ ਹੀ ਮਨੁੱਖ ਵਿਚ ਉੱਦਮ, ਪੁਰਸ਼ਾਰਬ ਸੇਵਾ, ਘਾਲਣਾ ਅਤੇ ਜੀਵਨ-ਸੰਘਰਸ਼
ਲਈ ਉਤੇਜਨਾ ਉਪਜਦੀ ਹੈ। ਜਿਹੜਾ ਆਦਮੀ ਆਪਣੇ ਹਿੱਤਾਂ ਦੀ ਰਾਖੀ ਕਰਨੋਂ ਅਸਮਰਥ
ਹੈ, ਆਪਣੀ ਉਪਜੀਵਕਾ ਤੇ ਨਿੱਜੀ ਲੋੜਾਂ ਲਈ ਪੁਰਸ਼ਾਰਬ ਨਹੀਂ ਕਰਦਾ, ਉਸ ਨੇ ਕਿਸੇ
ਦੂਜੇ ਲੋੜਵੰਦ ਦਾ ਕੀ ਸਵਾਰਨਾ ਹੈ?

ਪਰੰਤੂ, ਜਦ ਵੀ ਮਨੁੱਖ ਸੁਆਰਬ ਅਥਵਾ ਵਧੇ ਲੋੜ, ਲਾਲਚ ਜਾਂ ਤ੍ਰਿਸ਼ਨਾ ਅਧੀਨ
ਜੀਵਨ-ਸੰਘਰਸ਼ ਲਈ ਇਕ ਖਾਸ ਤੇ ਮਿਥੀ ਹੱਦ ਤੋਂ ਤਜਾਵਜ਼ ਕਰ ਕੇ (ਪਰੇ ਹਟ ਕੇ)
ਜੀਵਨ-ਤੌਰ ਨੂੰ ਅਸੰਭੁਲਿਤ ਕਰ ਲੈਂਦਾ ਹੈ, ਤਦ ਇਸ ਵਿਚ ਸੰਜਮ, ਸਹਿਜ ਤੇ ਨਿਰਣਾਇਕ
ਬੁੱਧੀ ਦੀ ਯਾਟ ਆ ਵਾਪਰਦੀ ਹੈ, ਓਦੋਂ ਨਾ ਕੇਵਲ ਇਹ ਅਤਿਵਾਦੀ ਹੁੰਦਾ ਹੋਇਆ
ਆਪਣੇ ਜੋਤਿ-ਸਰੂਪੀ ਸੁਭਾਵ ਵਿੱਚ ਸਦ-ਗੁਣਾਂ ਦਾ ਅਭਾਵ ਹੀ ਕਰ ਬੈਠਦਾ ਹੈ, ਸਗੋਂ
ਧਿਰਣਤ ਔਗੁਣਾਂ ਦੀ ਉਪਜ ਦਾ ਇਕ ਵੱਡਾ ਅੱਡਾ ਵੀ ਬਣ ਬੈਠਦਾ ਹੈ।

ਕਥਾ ਹੈ ਕਿ ਮਹਾਨ ਸਿਕੰਦਰ ਨੇ ਜਦ ਸਾਰੇ ਸੰਸਾਰ ਨੂੰ ਜਿੱਤਣ ਦਾ ਬੀੜਾ ਚੁੱਕਿਆ,
ਤਾਂ ਤੁਰਨ ਤੋਂ ਪਹਿਲਾਂ, ਇੱਕ ਬੇਪਰਵਾਹ ਦਰਵੇਸ਼ ਫਿਲਾਸਫਰ ਡਾਇਓਜਿਨੀਜ਼
(Diogenes) ਦੇ ਵੀ ਦਰਸ਼ਨ ਕੀਤੇ, ਤੇ ਕੋਈ ਸੇਵਾ ਮੰਗੀ। ਲੰਮੇ ਚੌੜੇ ਵਾਰਤਾਲਾਪ
ਵਿਚ ਡਾਇਓਜਿਨੀਜ਼ ਨੇ ਉਸ ਨੂੰ ਕਿਹਾ ਕਿ ਉਸ ਕੋਲੋਂ ਕੀ ਮੰਗਣਾ ਹੈ, ਜੋ ਉਸ ਦੇ ਦਾਸਾਂ
ਦਾ ਵੀ ਦਾਸ ਹੈ। ਸਿਕੰਦਰ ਨੇ ਰੋਹ ਤੇ ਹੈਰਾਨੀ ਨਾਲ ਪੁੱਛਿਆ, “ਭਲਾ, ਉਹ ਉਸ ਦੇ
ਦਾਸਾਂ ਦਾ ਦਾਸ ਕਿਵੇਂ ਹੋਇਆ, ਜਦ ਕਿ ਉਸ ਪਾਸ ਇਕ ਕੁੱਤੇ ਤੋਂ ਸਿਵਾ ਕੁਛ ਭੀ
ਨਹੀਂ?” ਫਿਲਾਸਫਰ ਬੋਲਿਆ, “ਅੈ ਸਿਕੰਦਰ, ਤੂੰ ਲੋੜ ਤੇ ਸੁਆਰਬ (Greed) ਅਤੇ
ਹਉਮੈ (Ego) ਦੇ ਅਧੀਨ ਹੋਇਆ ਇਤਨੇ ਵੱਡੇ ਮੂਨ-ਖਰਾਬੇ ਲਈ ਫੌਜ-ਕਸ਼ੀ ਕਰ ਰਿਹਾ
ਹੈਂ, ਜਦ ਕਿ ਮੈਂ ਇਹਨਾਂ ਬਲੀ ਵਿਕਾਰਾਂ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ। ਹੁਣ
ਤੂੰ ਆਪ ਹੀ ਦੱਸ ਕਿ ਤੂੰ ਮੇਰੇ ਦਾਸਾਂ ਦਾ ਦਾਸ ਹੋਇਆ ਕਿ ਨਾ?”

ਸੋ, ਸੁਆਰਬ ਅਥਵਾ ਲੋਭ ਲਾਲਚ ਦੀ ਪੀਛੀ ਪਕੜ ਵਿਚ ਆਇਆ ਇਨਸਾਨ ਨਾ ਕੇਵਲ ਆਪਣੇ ਆਲੇ-ਦੁਆਲੇ ਦੇ ਸਵੱਛ ਸਮਾਜ-ਰੂਪੀ ਦੁੱਧ ਵਿਚ ਕਾਂਜੀ ਹੀ ਘੋਲਦਾ ਤੇ ਜੀਵਨ ਨੂੰ ਨਰਕ ਬਣਾ ਦੇਂਦਾ ਹੈ, ਸਗੋਂ, ਵੱਡੀ ਪੱਧਰ ਉਤੇ ਟੱਬਰਾਂ, ਕਬੀਲਿਆਂ, ਕੌਮਾਂ ਤੇ ਦੇਸ਼ਾਂ ਦੀਆਂ ਭਿਆਨਕ ਜੰਗਾਂ-ਜੁੱਧਾਂ ਤੇ ਵੰਡਾਂ-ਵਿਤਕਰਿਆਂ ਅਤੇ ਬੇਵਸਾਹੀ ਦਾ ਕਾਰਨ ਵੀ ਬਣਦਾ ਹੈ।

ਸੁਆਰਬ ਕੀ ਹੈ ?

ਦੂਜਿਆਂ ਦੇ ਹੱਕਾਂ ਨੂੰ ਵਿਸਾਰ ਕੇ ਕੇਵਲ ਆਪਣੇ ਹਿੱਤਾਂ ਲਈ ਚਿੰਤਾਤੂਰ ਤੇ ਜਤਨ-ਸ਼ੀਲ ਹੋਣਾ 'ਸੁਆਰਬ' ਹੈ। ਹੋਰ ਮਨੁੱਖ ਨੂੰ, ਇਕ ਖਾਸ ਹੱਦ ਤਕ, ਆਪਣੇ ਲਾਭਾਂ ਲਈ ਸੋਚਣ ਅਤੇ ਉਹਨਾਂ ਦੀ ਰਾਖੀ ਕਰਨ ਦਾ ਪੂਰਾ ਹੱਕ ਹਾਸਿਲ ਹੈ; ਪਰੰਤੂ, ਉਸ ਨੂੰ ਇਹ ਅਧਿਕਾਰ ਨਹੀਂ ਕਿ ਉਹ ਨਿੱਜੀ ਲਾਭਾਂ ਦੀ ਖਾਤਰ ਦੂਜਿਆਂ ਦੇ ਹੱਕਾਂ ਉਤੇ ਛਾਪਾ ਮਾਰੇ, ਆਪਣੇ ਸੁਆਰਬੀ ਮੰਤਵਾਂ ਦੀ ਪੂਰਤੀ ਲਈ ਹਰ ਤਰ੍ਹਾਂ ਦੇ ਵਲ-ਛਲ, ਪਰਪੰਚ ਜਾਂ ਧੱਕਾ-ਯੋਝਾ ਕਰੇ। ਇਹ ਕੁੱਚੀ ਨਿੰਦਨੀਯ ਤੇ ਸਮਾਜ ਦੇ ਪ੍ਰਬੰਧ-ਢਾਂਚੇ ਲਈ ਅਤੀ ਹਾਨੀਕਾਰਕ ਹੈ। ਵੇਖੋ, ਇਕ ਪੱਛਮੀ ਵਿਚਾਰਵਾਨ ਇਸ ਨੁਕਤੇ ਨੂੰ ਅਤਿ ਸੰਖੇਪ ਵਿਚ, ਕਿਤਨੀ ਖੂਬਸੂਰਤੀ ਨਾਲ ਬਿਆਨ ਕਰਦਾ ਹੈ :

"A man is called selfish, not for pursuing his own good, but for neglecting his neighbours."

[ਭਾਵ—ਕਿਸੇ ਆਦਮੀ ਨੂੰ ਇਸ ਲਈ ਸੁਆਰਬੀ ਨਹੀਂ ਕਿਹਾ ਜਾ ਸਕਦਾ ਕਿ ਉਹ ਆਪਣੇ ਲਾਭਾਂ ਲਈ ਭੱਜ-ਨੱਠ ਕਰਦਾ ਹੈ, ਸਗੋਂ, ਇਸ ਲਈ ਕਿ ਉਹ ਆਪਣੇ ਗਵਾਈਆਂ ਤੇ ਸਾਥੀਆਂ ਦੇ ਹਿੱਤਾਂ ਨੂੰ ਵਿਸਾਰਦਾ ਹੈ।]

ਸੁਆਰਬ ਬਾਰੇ ਇਕ ਹੋਰ ਬੁੱਧੀਮਾਨ ਐਮਨਜ਼ (Emmons) ਦਾ ਵਿਚਾਰ ਹੈ ਕਿ ਸੁਆਰਬ ਸਭ ਕੁਦਰਤੀ ਤੇ ਇਖਲਾਕੀ ਬੁਰਾਈਆਂ ਦਾ ਸੋਮਾ ਹੈ (Selfishness is the source of all natural and moral evils.)।

ਏਸੇ ਸਿਧਾਂਤ ਤੇ ਸਿੱਟੇ ਨੂੰ ਜਰਮਨ ਫਿਲਾਸਫਰ ਜੇ. ਏ. ਫ੍ਰੋਊਡ (J. A. Froude) ਇਉਂ ਅੰਕਿਤ ਕਰਦਾ ਹੈ :

"The essence of true nobility is neglect of self."

[ਭਾਵ—ਆਪੇ (ਸੁਆਰਬ) ਦਾ ਤਿਆਗ ਹੀ ਸੱਚੀ ਸੇਸ਼ਨਤਾ ਤੇ ਵਡੱਤਣ ਦਾ ਤੱਤ ਹੈ।]

ਗਹੁ ਨਾਲ ਪਰਥਿਆਂ, ਪੜ੍ਹਚੋਲਿਆਂ, ਸੁਆਰਬ, ਹਉਮੈ ਦਾ ਹੀ ਇਕ ਵੱਟਿਆ ਰੂਪ ਦਿਸ ਆਵੇਗਾ। ਹਉਮੈ ਤੇ ਸੁਆਰਬ, ਮਨੁੱਖ ਨੂੰ ਮੈਂ, ਆਪਣੇ ਆਪ ਅਥਵਾ ਖੁਦ-ਨੁਮਾਈ ਉਤੇ ਕੇਂਦਰਤ ਕਰਦੇ ਅਤੇ ਇਕੱਲ ਦੀ ਢੂਢੀ ਖੱਡ ਵਿਚ ਧੱਕਾ ਦੇ ਕੇ ਦੁੱਖਤ ਕਰਦੇ ਹਨ। ਸੁਆਰਬ ਦੇ ਇਸ ਰੂਪ ਤੋਂ ਰੱਬ ਕੋਹਾਂ ਦੂਰ ਵੱਸਦਾ ਹੈ। ਭਾਈ ਨੰਦ ਲਾਲ ਜੀ ਗੋਯਾ ਇਸ

ਸਚਾਈ ਨੂੰ ਇਉਂ ਨਿਰੂਪਨ ਕਰਦੇ ਹਨ :

ਈਂ ਭੁਦ ਨਮਾਈ-ਏ ਤੋ, ਭੁਦਾ ਹਸਤ ਦੂਰ ਤਰ।

ਬੀਨੀ ਦਰੂਨਿ ਖੇਡ, ਵ ਬਵੀ ਅਜ਼ ਭੁਦੀ ਪਲਾਸ।

(ਗਜ਼ਲ ੪੨)

[ਭਾਵ—ਤੇਰੇ ਸੁਆਰਬ, ਵਿਖਾਵੇ ਤੇ ਹਉਮੈ-ਭਾਵ ਤੋਂ ਰੱਬ ਬਹੁਤ ਦੂਰ ਹੈ। ਜੇ ਉਸ ਨੂੰ ਮਿਲਣਾ ਲੋਚਦਾ ਹੈ ਤਾਂ ਆਪਣੇ ਅਸਲੇ ਨੂੰ ਜਾਣਨ ਹਿਤ ਆਪਣੇ ਅੰਦਰ ਝਾਤੀ ਮਾਰ ਅਤੇ ਹਉਮੈ ਤੋਂ ਪਾਕ (ਸਾਫ਼) ਹੋ।]

ਸੁਆਰਬ ਦੀ ਅਤਿ ਨੂੰ ਤ੍ਰਿਸ਼ਨਾ ਜਾਂ ਤਮਾ ਦਾ ਨਾਮ ਦਿਤਾ ਗਿਆ ਹੈ। ਇਸ ਬਾਰੇ ਬਾਬੇ ਆਦਮ ਦੀ ਉਦਾਹਰਣ ਦੇ ਕੇ ਭਾਈ ਸਾਹਿਬ ਸਾਧਿਕ ਨੂੰ ਇਉਂ ਸਾਵਧਾਨ ਕਰਦੇ ਹਨ :

ਬਰਾਏ ਗਿਰਦਾ-ਏ ਨਾਂ, ਗਿਰਦ ਹਰ ਦੂਨਾਂ ਚਿ: ਮੇ ਗਰਦੀ ?

ਤਮਾਅ ਦੀਦੀ ਕਿ: ਆਦਮ ਰਾ, ਅਸੀਂ ਦਾਨਾ ਮੇ-ਸਾਜਦ।

(ਸਾਚੀ ਪ੍ਰੀਤਿ, ਗਜ਼ਲ ੨੧)

[ਭਾਵ—ਰੋਟੀ (ਨਾਨ) ਦੇ ਇੱਕ ਟੁਕੜੇ ਲਈ ਤੂੰ ਹਰ ਕਮੀਨੇ ਦੇ ਗਿਰਦ ਕਿਉਂ ਫਿਰਦਾ ਏਂ? ਤੂੰ ਵੇਖਿਆ ਹੈ ਕਿ ਬਾਬੇ ਆਦਮ ਨੂੰ ਸੁਆਰਬ ਅਬਵਾ ਤ੍ਰਿਸ਼ਨਾ ਨੇ, ਵਿਵਰਜਤ ਦਾਣੇ ਦੇ ਲੋਭ ਵਿਚ ਫਸਾ ਕੇ, ਬਹਿਸਤੋਂ ਕਢਵਾ ਦਿੱਤਾ ਸੀ।]

ਸ੍ਰੀ ਗੁਰੂ ਤੇਰਾ ਬਹਾਦਰ ਜੀ ਨੇ ਅਜਿਹੇ ਲੋਭ-ਗ੍ਰਿਹਸਤ ਸੁਆਰਬੀ ਨੂੰ ਉਸ ਆਦਮੀ ਨਾਲ ਤੁਲਨਾ ਦਿੱਤੀ ਹੈ ਜੋ ਰਾਮ ਨਾਮ ਦੀ ਟੇਕ ਛੱਡ ਕੇ ਕੁਤੇ ਵਾਂਗ ਦੁਆਰੇ ਦੁਆਰੇ ਭਟਕਦਾ ਫਿਰਦਾ ਹੈ :

ਦੁਆਰਹਿ ਦੁਆਰਿ ਸੁਆਨ ਜਿਉਂ ਡੋਲਤ, ਨਹ ਸੁਧ ਰਾਮ ਭਜਨ ਕੀ ॥੧॥

(ਅਸਾ ਮ: ੯, ਪੰਨਾ ੪੯੯)

ਸੁਆਰਬੀ ਇਤਨਾ ਨਿੰਦਨੀਯ ਹੈ ਕਿ ਉਸ ਲਈ ਸੁਰਗ ਅਬਵਾ ਵਾਹਿਗੁਰੂ ਦੀ ਸਮੀਪਤਾ ਪ੍ਰਾਪਤ ਕਰਨਾ ਅਸੰਭਵ ਹੈ। ਵਿਦਵਾਨ Feltham (ਫੈਲਥਮ) ਇਸ ਸਚਾਈ ਨੂੰ ਇਉਂ ਅੰਕਿਤ ਕਰਦਾ ਹੈ :

Show me the man who would go to heaven alone, and I will show you one who will not be admitted there.

[ਭਾਵ—ਸੁਆਰਬੀ ਇਤਨਾ ਮੰਦਾ ਤੇ ਇਕੱਲਵਾਦੀ ਹੈ ਕਿ ਉਹ ਮੁਦਗਰਜ ਹੋਣ ਦੇ ਨਾਤੇ ਇਕੱਲਾ ਕਦੀ ਵੀ ਸੁਰਗਾਂ ਵਿਚ ਦਾਖਲ ਨਹੀਂ ਕੀਤਾ ਜਾਵੇਗਾ।]

ਹੈਰਾਨੀ ਤੇ ਦੁੱਖ ਦੀ ਗੱਲ ਇਹ ਹੈ ਕਿ ਸੁਆਰਬੀ ਆਦਮੀ ਦੂਜਿਆਂ ਦਾ ਹੱਕ ਮਾਰ ਕੇ ਆਪ ਵੀ ਦੁਖੀ ਹੁੰਦਾ ਹੈ, ਪਰੰਤੂ ਇਸ ਮਿੱਠੇ-ਮੋਹਰੇ ਨੂੰ ਛਡਦਾ ਨਹੀਂ। ਵਿਦਵਾਨ ਐਮਰਸਨ ਇਸ ਸੱਚ ਨੂੰ ਇਉਂ ਅੰਕਿਤ ਕਰਦਾ ਹੈ :

The selfish man suffers more from his selfishness than he from whom that selfishness withholds some important benefit.

[ਭਾਵਾਰਥ—ਸੁਆਰਥੀ ਮਨੁੱਖ ਆਪਣੇ ਸੁਆਰਥ ਕਾਰਨ, ਉਸ ਵਿਅਕਤੀ ਨਾਲੋਂ ਵਧੇਰੇ ਦੁਖਿਤ ਹੁੰਦਾ ਹੈ, ਜਿਸ ਨੂੰ ਕਿ ਉਹ ਕਿਸੇ ਜ਼ਰੂਰੀ ਲਾਭ ਤੋਂ ਵੇਚਿਤ ਰਖਦਾ ਹੈ।]

ਹਰੇਕ ਚੰਗੇ ਮਨੁੱਖ ਦੀ ਇਹ ਲੋਚਾ ਹੈ ਕਿ ਸੰਸਾਰ ਸੰਦਰ, ਸੁਖਦਾਈ ਤੇ ਰਮਣੀਕ ਬਣੇ। ਅਨੇਕ ਪ੍ਰਕਾਰ ਦਾ ਵਿਗਿਆਨ ਤੇ ਉਸ ਦੀਆਂ ਲੜਤਾਂ ਇਸ ਮੰਤਰ ਦੀ ਪੂਰਤੀ ਲਈ ਦਿਨ ਰਾਤ ਇੱਕ ਕਰ ਰਹੀਆਂ ਹਨ। ਪਰੰਤੂ, ਜੇ ਸਾਡੇ ਵਿਚਾਰਾਂ ਵਿਚ ਸੁਆਰਥ ਦੀ ਪਰਧਾਨਤਾ ਰਹੇਗੀ, ਜੇ ਅਸੀਂ ਦੂਜੇ ਦੇ ਹੱਕ ਨੂੰ ਮੁਰਦਾਰ ਤੁਲ ਨਹੀਂ ਸਮਝਾਂਗੇ, ਜੇ ਅਸੀਂ ਗੁਰੂ ਨਾਨਕ ਜੀ ਵਲੋਂ ਦਰਸਾਏ ਇਸ ਸੁਨਹਿਰੀ ਸਿਧਾਂਤ ਨੂੰ :

ਹਕੁ ਪਰਾਇਆ ਨਾਨਕਾ, ਉਸੁ ਸੁਅਰ ਉਸੁ ਗਾਇ ॥

ਗੁਰੂ ਪੀਰੁ ਹਾਮਾ ਤਾ ਭਰੇ, ਜਾ ਮੁਰਦਾਰੁ ਨ ਖਾਇ ॥੩॥ (੧)

(ਅ: ੧, ਮਾਤ ਕੀ ਵਾਰ, ਪੰਨਾ ੧੪੧)

ਨਾ ਅਪਣਾਵਾਂਗੇ, ਤਾਂ ਇਹ ਰੁਚੀ ਸਾਨੂੰ ਅਵੱਸ਼ ਦੂਜਿਆਂ ਨਾਲ ਟੱਕਰਾ ਦੇਵੇਗੀ। ਅਸੀਂ ਸਭਯਤਾ ਤੇ ਵਿਗਿਆਨ ਦੀ ਚੱਕ੍ਰਿਤ ਕਰ ਦੇਣ ਵਾਲੀ ਪ੍ਰਗਤੀ ਦੇ ਹੁੰਦਿਆਂ ਹੋਇਆਂ ਵੀ ਆਪੋ ਆਪਣੇ ਸੁਆਰਥਾਂ ਦੀ ਟੱਕਰ ਨਾਲ ਤਬਾਹ ਹੋ ਜਾਵਾਂਗੇ। ਆਖਰ ਸੰਸਾਰ ਦੇ ਵੱਡੇ, ਭਿਆਨਕ ਵਿਸ਼ਵ-ਜੰਗਾਂ ਦਾ ਕਾਰਨ, ਇਹ ਸੁਆਰਥ-ਭਰਪੂਰ ਰੁਚੀ ਹੀ ਤਾਂ ਹੈ।

ਵਧੇ ਹੋਏ ਸੁਆਰਥ ਦਾ ਹੀ ਦੂਜਾ ਨਾਮ ਲੋਭ, ਲਾਲਚ ਅਤੇ ਤ੍ਰਿਸ਼ਨਾ ਹੈ। ਮਹਾਂਪੁਰਸ਼ਾਂ ਨੇ ਲਬ, ਲੋਭ ਤੇ ਤ੍ਰਿਸ਼ਨਾ ਨੂੰ ਸਭ ਪਾਪਾਂ ਦਾ ਮੂਲ ਮੰਨਿਆ ਹੈ। ਗੁਸਾਈਂ ਤੁਲਸੀ ਦਾਸ ਜੀ ਦਾ ਇਹ ਦੋਹਾ ਇਸ ਨੁਕਤੇ ਨੂੰ ਸਪੱਸ਼ਟ ਕਰਨ ਲਈ ਕਿਤਨਾ ਸਾਰਥਕ ਹੈ :

ਲੋਭ ਪਾਪ ਕਾ ਮੂਲ ਹੈ, ਨਰਕ ਮੂਲ ਅਭਿਮਾਨ ॥

ਤੁਲਸੀ ਦਧਾ ਨ ਛੋਡੀਐ, ਜਬ ਲਗ ਘਟ ਮਹਿ ਪ੍ਰਾਨ ॥

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬੜੇ ਕਰੜੇ ਸ਼ਬਦਾਂ ਵਿਚ ਲੋਭ ਦੀ ਨਿਖੇਧੀ ਕਰਦਿਆਂ, ਮਨੁੱਖ ਨੂੰ ਇਉਂ ਸਾਵਧਾਨ ਕੀਤਾ ਹੈ :

ਲਾਲਚੁ ਛੋਡਹੁ, ਅੰਧੀਹੋ ! ਲਾਲਚਿ ਦੁਖੁ ਭਾਰੀ ॥੫॥

(ਆਸਾ ਅ: ੧, ਪੰਨਾ ੪੧੯)

ਤਥਾ— ਲਭੁ ਅਧੇਰਾ ਬੇਦੀਖਾਨਾ, ਅਉਗਣ ਪੈਰਿ ਲੁਹਾਰੀ ॥੩॥

(ਬਸੰਤੁ ਅ: ੧, ਪੰਨਾ ੧੧੬੧)

[ਭਾਵ—ਸੁਆਰਥ ਇਕ ਕਾਲ ਕੌਠੜੀ ਅਤੇ ਪੈਰੀਂ ਪਈ ਲੋਹੇ ਦੀ ਬੇੜੀ ਸਮਾਨ ਹੈ।]

ਉਪਰੋਕਤ ਵੀਚਾਰ ਦੀ ਪੁਸ਼ਟੀ ਰਥਾਬੀ ਬਲਵੰਡ ਨੇ ਵਾਰ ਰਾਮਕਲੀ ਵਿਚ ਇਉਂ ਕੀਤੀ ਹੈ :

ਲਭੁ ਵਿਣਹੇ ਮਾਣਸਾ, ਜਿਉ ਪਾਣੀ ਬੂਰੁ ॥੫॥

(ਪੰਨਾ ੮੬੭)

[ਭਾਵ—ਲਾਲਚ ਮਨੁੱਖ ਨੂੰ ਇਉਂ ਵਿਗਾੜ ਦਿੰਦਾ ਹੈ, ਜਿਵੇਂ ਪਾਣੀ ਨੂੰ ਬੂਰ।]

ਵਧੀ ਹੋਈ ਸੁਆਰਥੀ ਰੁੱਚੀ ਨੂੰ ਚੌਥੇ ਗੁਰਦੇਵ, ਸ੍ਰੀ ਗੁਰੂ ਰਾਮਦਾਸ ਜੀ ਨੇ, ਕੁੱਤੇ

ਦੇ ਹਲਕ ਨਾਲ ਤੁਲਨਾ ਦਿਤੀ ਹੈ। ਜਿਵੇਂ ਹਲਕਾ ਕੁੱਤਾ ਚੰਗੇ-ਮੰਦੇ, ਆਪਣੇ-ਪਰਾਏ,
ਸਭ ਨੂੰ ਇਕ-ਸਮਾਨ ਦਾੜ੍ਹੀ ਜਾਂਦਾ ਹੈ, ਇਹੀ ਹਾਲਤ ਸੁਆਰਬੀ ਮਨੁੱਖ ਦੀ ਹੁੰਦੀ ਹੈ,
ਉਹ ਮਿੱਤ੍ਰ-ਹੀਨ ਹੁੰਦਾ ਹੈ। ਆਪ ਦਾ ਫੁਰਮਾਨ ਹੈ:

ਲੋਭ ਲਹਰਿ ਸਭ ਸੁਆਨੁ ਹਲਕੁ ਹੈ, ਹਲਕਿਓ ਸਭਹਿ ਬਿਗਾਰੇ ॥੧॥੬॥

(ਨਾ: ੪, ਪੰਨਾ ੯੯੩)

ਭਾਈ ਨੰਦ ਲਾਲ ਜੀ 'ਗੋਯਾ' ਇਕ ਥਾਂ ਪ੍ਰਭੂ ਦੇ ਦਰਸ਼ਨ ਦੀ ਸ਼ਰਤ ਹੀ
ਇਹ ਦਸਦੇ ਹਨ ਕਿ ਮਨੁੱਖ ਆਪਣੇ ਵਿਚੋਂ ਹੱਵਸ—ਵਧੀਆਂ ਸੁਆਰਬੀ ਝਾਹਸ਼ਾਂ—ਦੂਰ ਕਰੋ।

ਗੋਯਾ ! ਗਰ, ਅਂ ਜਮਾਲ, ਦੀਦਨ ਦਾਰੀ,
ਅਜ ਮੁਦ, ਹਵਸਿ ਮੈਲ, ਰਮੀਦਨ ਦਾਰੀ।

(ਪ੍ਰੀਤਿ ਗੀਤ, ਕੁਬਾਈ ੧੯)

[ਗੋਯਾ, ਜੇ ਤੂੰ ਵਾਹਿਗੁਰੂ ਦਾ ਜਲਵਾ ਵੇਖਣ ਦੀ ਚਾਹ ਰਖਦਾ ਹੈਂ ਤਾਂ ਆਪਣੇ
ਅੰਦਰੋਂ ਸੁਆਰਬੀ ਰੁਚੀਆਂ ਅਧੀਨ ਵਧੀਆਂ ਝਾਹਸ਼ਾਂ ਨੂੰ ਦੌੜਦਾ ਕਰ।]

ਵੀਚਾਰਵਾਨ ਵਿਲਫਰੇ (Villefref) ਲਿਖਦਾ ਹੈ :

In all time self-love has blinded the wisest.

(ਸੁਆਰਬ ਅਥਵਾ ਨਿੱਜੀ ਲਾਭ ਨੇ ਸਦਾ ਅਤਿ ਸਿਆਣਿਆਂ ਪੁਰਸ਼ਾਂ ਨੂੰ ਵੀ ਅੰਨ੍ਹੇ
ਕਰ ਛੱਡਿਆ ਹੈ।)

ਇਸ ਵਿਚ ਕੋਈ ਸੰਦੇਹ ਨਹੀਂ ਕਿ ਸੁਆਰਬੀ ਮਨੁੱਖ ਦਾ ਧਰਮ, ਵਫਾਦਾਰੀ, ਸਭ
ਕਥ ਨਿੱਜੀ ਲਾਭ ਹੁੰਦਾ ਹੈ। ਇਹੀ ਕਾਰਨ ਹੈ ਕਿ ਇਕ ਵੀਚਾਰਵਾਨ ਨੇ ਸੰਸਾਰ ਦਾ ਭਲਾ
ਇਸੇ ਗੱਲ ਵਿਚ ਵੇਖਿਆ ਹੈ ਕਿ ਅਜਿਹਾ ਪੁਰਸ਼ ਜਿਤਨੀ ਛੇਤੀ ਸੰਸਾਰ ਤੋਂ ਕੂਚ ਕਰ
ਜਾਵੇ ਉਤਨੀ ਹੀ ਭਲੇ ਦੀ ਗੱਲ ਹੈ। ਉਹ ਲਿਖਦਾ ਹੈ :

He who lives only to benefit himself, confers on the world
a benefit when he dies.

ਸੁਆਰਬੀ, ਲੋਭੀ, ਲਾਲਚੀ ਦੀ ਇਸ ਅੱਧਮਤਾ (ਨੀਚਤਾ) ਨੂੰ ਮੁੱਖ ਰਖ ਕੇ ਹੀ ਗੁਰੂ
ਅਮਰਦਾਸ ਜੀ ਨੇ ਮਨੁੱਖ ਨੂੰ ਸਾਵਧਾਨ ਕੀਤਾ ਹੈ ਕਿ ਉਹ ਲੋਭੀ ਦਾ ਕਦੇ ਵੀ ਵਿਸਾਹ
ਨਾ ਕਰੋ। ਉਹ ਆਪਣੇ ਸੁਆਰਬ ਹਿਤ ਤੁਹਾਡੇ ਨਾਲ ਧਰੋਹ ਕਰ ਕੇ, ਤੁਹਾਨੂੰ ਓਥੇ ਮਾਰੇਗਾ,
ਜਿਥੋਂ ਬਚਣਾ ਸੰਭਵ ਨਾ ਹੋਵੇ। ਆਪ ਦਾ ਸਪੱਸ਼ਟ ਸੰਕੇਤ ਹੈ ਕਿ :

ਲੋਭੀ ਕਾ ਵੇਸਾਹੁ ਨ ਕੀਜੇ, ਜੇ ਕਾ ਪਾਰਿ ਵਸਾਇ ॥
ਅੰਤਿ ਕਾਲਿ ਤਿਥੈ ਧੁਰੈ, ਜਿਥੈ ਹਥੁ ਨ ਪਾਇ ॥
ਮਨਮੁਖ ਸੇਤੀ ਸੰਗੁ ਕਰੇ, ਮੁਹਿ ਕਾਲਖ ਦਾਗੁ ਲਗਾਇ ॥
ਮੁਹ ਕਾਲੇ ਤਿਨੁ ਲੋਭੀਆਂ, ਜਾਸਨਿ ਜਨਮੁ ਗਵਾਇ ॥੪੦॥

(ਨਾ: ੩, ਪੰਨਾ ੧੪੧੨)

ਸੰਸਾਰ, ਪ੍ਰੇਮ-ਪਿਆਰ, ਹਮਦਰਦੀ, ਸਬਰ-ਸੰਤੋਖ ਤੇ ਪਰ-ਸੁਆਰਬ ਦਾ ਬੱਧਾ ਖਲੋਤਾ

ਹੈ। ਇਹਨਾਂ ਦੌਰੀ ਗੁਣਾਂ ਦਾ ਅਭਾਵ ਹੋ ਜਾਣ ਨਾਲ ਇਹ ਨਿਰਸੇਦੇਹ ਦੋਜਖ ਬਣ ਜਾਏਗਾ। ਸੁਖ ਦੀ ਪ੍ਰਾਪਤੀ ਦਾ ਭੇਦ ਹੋਰਨਾਂ ਨੂੰ ਸੁਖ ਦੇਣ ਵਿਚ ਹੈ, ਸੁਆਰਬ ਅਧੀਨ ਹੋ, ਕਿਸੇ ਦਾ ਸੁਖ ਖੋਣ ਵਿਚ ਨਹੀਂ। ਸ਼ੇਖ ਫ਼ਗੀਦ ਜੀ ਤਾਂ ਆਪਣੀ ਬਾਣੀ ਵਿਚ ਦੋ ਤੇ ਦੋ ਚਾਰ ਵਾਂਗ ਸਪੱਸ਼ਟ ਕਰਦੇ ਹਨ ਕਿ ਜਿਥੇ ਸੁਆਰਬ ਅਥਵਾ ਲੱਭ ਹੈ, ਉਥੇ ਪਿਆਰ ਦੀ ਅੰਸ਼ ਤੇ ਸੁਖ ਕਿਥੇ? ਬਾਣੀ ਹੈ:

ਫਰੀਦਾ, ਜਾ ਲਖ, ਤਾ ਨੇਹ ਕਿਆ? ਲਖ ਤੁ ਕੜਾ ਨੇਹ ॥

ਕਿਚਰ ਝਤਿ ਲਘਾਈਐ, ਛੁਪਚਿ ਤੁਟੈ ਮੇਹ ॥੧੮॥

(ਸਲੋਕ ਛਵੀਂ ਜੀ, ਪੰਨਾ ੧੩੭੮)

ਜ਼ਰਾ ਸੋਚੋ, ਜੇ ਹਰੇਕ ਮਨੁੱਖ ਸੁਆਰਬੀ ਰੁਚੀ ਦਾ ਹੀ ਧਾਰਨੀ ਹੋ ਜਾਵੇ ਤਾਂ ਫਿਰ ਕੋਈ ਦੇਸ਼-ਭਗਤ, ਧਰਮੀ ਅਥਵਾ ਸ਼ਹੀਦ, ਮਨੁੱਖ ਮਾਤਰ ਦੇ ਭਲੇ ਲਈ, ਆਪਣਾ ਆਪ ਕਿਉਂ ਵਾਰੇ ? ਕੋਈ ਨਿਸ਼ਕਾਮ ਕੁਰਬਾਨੀ ਕਿਉਂ ਕਰੇ ? ਆਪਣਾ ਵਿਗਾੜ ਕੇ ਬੇਗਾਨਾ ਕਿਉਂ ਸੰਵਾਰੇ ?

ਮਨੁੱਖੀ ਭਾਈਚਾਰੇ ਦੀ ਬੂਬਸੂਰਤੀ ਤੇ ਕਲਿਆਣ ਇਸੇ ਵਿਚ ਹੈ ਕਿ ਇਸ ਦੇਵੀ ਸਿਧਾਂਤ—‘ਅਪਨਾ ਬਿਗਾਰਿ ਬਿਰਾਨਾ ਸਾਂਢੇ’—ਨੂੰ ਅਪਣਾਵੇ ਤੇ ਸੰਸਾਰ ਨੂੰ ਸੁਰਗ ਅਥਵਾ ਭਗਤ ਰਵਿਵਾਸ ਜੀ ਦੇ ਤਸੱਵਰ ਦਾ ‘ਬੇਗਮ ਪਰ’ ਬਣਾਉਣ ਲਈ ਸਦਾ ਤੱਤਪਰ ਰਹੇ।

ਊੱਚ ਵੀਚਾਰ ਤੇ ਸਾਦਾ ਜੀਵਨ

ਮਨੁੱਖ ਦੀ ਬਣਤਰ ਤੇ ਜੀਵਨ ਵਿਚ 'ਵੀਚਾਰ' (ਖਿਆਲ) ਨੂੰ ਜੋ ਪਰਧਾਨਤਾ ਹਾਸਲ ਹੈ, ਉਸ ਬਾਰੇ ਦੋ ਰਾਵਾਂ ਨਹੀਂ ਹੋ ਸਕਦੀਆਂ। ਵੀਚਾਰਾਂ ਨੂੰ ਕਰਤੁੱਵ ਅਥਵਾ ਕੰਮ-ਕਾਰ ਦਾ ਪਿਤਾ ਮੰਨਿਆ ਗਿਆ ਹੈ :

Thought is the father of action.

ਚੰਗੇ ਵੀਚਾਰ ਮਨੁੱਖ ਨੂੰ ਚੰਗਾ, ਤੇ ਮੰਦੇ ਮੰਦਾ ਬਣਾਉਂਦੇ ਹਨ। ਮਨੁੱਖੀ ਮਨ ਨੂੰ 'ਸੰਕਲਪਾਂ ਤੇ ਵਿਕਲਪਾਂ' (ਚੰਗੇ ਮੰਦੇ) ਵੀਚਾਰਾਂ ਦਾ ਸੰਗ੍ਰਹਿ ਅਥਵਾ ਕੇਂਦਰ ਮੰਨਿਆ ਗਿਆ ਹੈ।

ਸੰਸਾਰ ਉਤੇ ਜੋ ਵੀ ਆਉਂਦਾ ਹੈ ਉਹ ਕੁਦਰਤੀ ਨੇਮ ਅਧੀਨ ਸਮਾਂ ਪਾ ਕੇ ਭੁਲ ਜਾਂਦਾ ਹੈ। ਨਾ ਕੋਈ ਬਿਰ ਰਿਹਾ, ਨਾ ਰਹੇਗਾ, ਪਰੰਤੂ, ਮਹਾਂਪੁਰਸ਼ਾਂ ਦੇ ਉੱਤਮ ਵੀਚਾਰ ਜੁਗੋ ਜੁਗ ਸੰਸਾਰ ਨੂੰ ਰੁਸ਼ਨਾਉਂਦੇ ਤੇ ਸਹੀ ਸੇਧ ਦਿੰਦੇ ਰਹਿੰਦੇ ਹਨ। ਸ੍ਰੀ ਗੁਰੂ ਅਰਜਨ ਦੇਵ ਜੀ ਇਸ ਹਕੀਕਤ ਨੂੰ ਇਉਂ ਦਰਸਾਉਂਦੇ ਹਨ :

ਅੰਡ ਬਿਨਾਸੀ, ਜੇਰ ਬਿਨਾਸੀ, ਉਤਡੂਜ, ਸੇਤ ਬਿਨਾਧਾ ॥

ਚਾਰਿ ਬਿਨਾਸੀ, ਖਟਹਿ ਬਿਨਾਸੀ, ਇਕਿ ਸਾਧ ਬਚਨ ਨਿਹਚਲਾਧਾ ॥੨॥

(ਸਾਰੰਗ ਮ: ੫, ਪੰਨਾ ੧੨੦੪)

ਇਸੇ ਸਚਾਈ ਨੂੰ, ਇਕ ਸੁਘੜ ਸ਼ਾਇਰ ਇਉਂ ਬਿਆਨ ਕਰਦਾ ਹੈ :

ਰਹੇਗੀ ਆਬੋ ਹਵਾ ਮੈਂ 'ਖਿਆਲ' ਕੌ ਬਕਤੀ।

ਜੇ 'ਮੁਬਤਿ ਖਾਕ ਹੈ ਫਾਨੀ, ਰਹੇ, ਰਹੇ, ਨਾ ਰਹੇ।

ਊੱਚੇ ਸੁੱਚੇ ਤੇ ਬਿਰ ਰਹਿਣ ਵਾਲੇ ਵੀਚਾਰ ਦੀ ਪਰਖ ਇਹ ਹੈ ਕਿ ਉਹ 'ਸੱਚ' ਉਤੇ ਆਧਾਰਤ ਹੁੰਦਾ ਹੈ। ਕਿਉਂਕਿ 'ਸੱਚ' ਸਦੀਵੀ ਹੈ; ਇਸ ਲਈ ਅਜਿਹਾ ਵੀਚਾਰ ਵੀ ਸਦੀਵੀ (Universal) ਹੁੰਦਾ ਹੈ। ਉਹ ਸਦਾ ਪ੍ਰਾਣੀ ਮਾਤਰ ਨੂੰ, ਇਕ-ਸਮਾਨ ਆਪਣੀ ਪਿਆਰ-ਗਲਵਕੜੀ ਵਿਚ ਲੈਂਦਾ ਤੇ ਸਹੀ ਜੀਵਨ-ਜਾਚ ਦੀ ਸੇਧ ਬਖਸ਼ਦਾ ਹੈ। ਸਹੀ ਗੱਲ ਤਾਂ ਇਹ ਹੈ ਕਿ ਵਾਹਿਗੁਰੂ ਅਕਾਲ-ਪੁਰਖ ਆਪ ਹੀ ਸਮੁੰਹ ਸੱਚੇ ਵੀਚਾਰਾਂ ਦਾ ਸੇਮਾ ਹੈ। ਹਰੇਕ ਉੱਤਮ ਵੀਚਾਰ ਦੀ ਬਖਸ਼ਿਸ਼ ਉਹ ਆਪ ਹੀ ਕਰਦਾ ਹੈ। ਇਸ ਲਈ ਸਾਨੂੰ ਸਭ ਤੋਂ ਪਹਿਲਾਂ ਉਸ ਦਾ ਧੰਨਵਾਦ ਕਰਨਾ ਚਾਹੀਦਾ ਹੈ। ਫੇਰ ਸਾਨੂੰ ਉਸ ਵਿਅਕਤੀ ਦਾ ਵੀ ਹਾਰਦਿਕ

1. ਮਿੱਟੀ ਦੀ ਮੁੱਠ।

ਰਿਣੀ ਹੋਣਾ ਲੋੜੀਏ, ਜੋ ਸਭ ਤੋਂ ਪਹਿਲਾਂ ਕਿਸੇ ਮਹਾਨ ਵੀਚਾਰ ਦਾ ਪਾਤਰ ਬਣਿਆ, ਜਿਸ ਦੇ ਧੰਨਤਾ-ਯੋਗ ਹਿਰਦੇ ਉਤੇ ਉਹ ਖਿਆਲ ਉਤਰਿਆ ਅਤੇ ਜਿਸ ਨੇ ਇਸ ਨੂੰ ਬੋਲੀ ਜਾਂ ਲਿਖਤੀ ਰੂਪ ਵਿਚ ਰੂਪਮਾਨ ਕੀਤਾ ਤੇ ਸਾਂਭਿਆ। ਆਖਰ ਵਿਚ ਉਸ ਮਨੁੱਖ ਦਾ ਵੀ ਵੱਡਾ ਉਪਕਾਰ ਹੈ, ਜਿਸ ਨੇ ਅਜਿਹੇ ਵੀਚਾਰ ਨੂੰ ਪ੍ਰਮਾਣ ਦੇ ਤੌਰ ਉਤੇ ਵਰਤਿਆ ਤੇ ਪ੍ਰਚਾਰਿਆ।

ਕਿਉਂਕਿ ਅਸੀਂ ਬਣੇ ਵੀਚਾਰਾਂ ਅਥਵਾ ਸੁਭਾਅ ਦੇ ਅਧੀਨ ਕਰਦੇ ਹਾਂ, ਇਸ ਲਈ ਉਤਮ ਵੀਚਾਰ ਆਦਮੀ ਦਾ ਸਭ ਤੋਂ ਵੱਡਾ ਸਰਮਾਇਆ ਅਤੇ ਤੋੜ ਨਿਭਣ ਵਾਲਾ ਸੱਚਾ ਸੱਜਣ ਮਨੋ ਗਏ ਹਨ। ਸੈਖ ਸੱਜਣ (ਠੱਗ) ਦੇ ਜੀਵਨ ਨੂੰ ਮੋੜਾ ਪਾਉਣ ਲਈ ਨਿਰਕਾਰੀ ਬਾਬੇ ਵਲੋਂ ਉਚਾਰੇ ਗਏ ਸ਼ਬਦ ਦਾ ਇਹ ਹਿੱਸਾ ਇਸ ਨੁਕਤੇ ਨੂੰ ਸਪੱਸ਼ਟ ਕਰਦਾ ਹੈ :

ਸਜਣ ਸੇਈ ਨਾਲ ਮੈ, ਚਲਦਿਆ ਨਾਲ ਚਲਣਿ॥
ਜਿਥੈ ਲੇਖਾ ਮੰਗੀਐ, ਤਿਥੈ ਖੜੇ ਦਿਸਨਿ॥੧॥ ਰਹਾਉ॥

(ਸੁਹੀ ਮ: ੧, ਪੰਨਾ ੨੨੯)

ਅੰਤ ਨੂੰ ਨਾਲ ਨਿਭਣ ਵਾਲੇ ਸੱਜਣ, ਸੁਭ ਵੀਚਾਰ ਤੇ ਸੁਭ ਅਮਲ ਹੀ ਹੋ ਸਕਦੇ ਹਨ, ਅਸੂਲ ਵਸਤਾਂ ਨਹੀਂ।

ਇਸ ਲਈ ਸੰਸਾਰ ਵਿਚ ਸਹੀ ਮਿਤਰ ਜਾਂ ਸੰਬੰਧੀ ਉਹੀ ਹੈ, ਜੋ ਸਾਨੂੰ ਧਨ ਦੌਲਤ ਆਦਿ ਪਦਾਰਥ ਦੇਣ ਦੀ ਥਾਂ ਸੁਭ ਵੀਚਾਰਾਂ ਦੀ ਸੁਗਾਤ ਦੇਵੇ। ਜਿੰਦਗੀ ਖਿਆਲਾਂ ਦੇ ਢੁਆਲੇ ਘੁੜਮਦੀ ਹੈ। ਜੋ ਲੋਕ ਉਚੋ ਸੁੱਚੇ ਵੀਚਾਰ ਨਹੀਂ ਰਖਦੇ, ਉਹ ਸਹੀ ਅਰਥਾਂ ਵਿਚ ਤੁਰਦੀਆਂ ਫਿਰਦੀਆਂ ਲੋਥਾਂ ਸਮਾਨ ਹਨ। ਸਹੀ ਸੂਝ ਬੂਝ ਤੋਂ ਕੋਰੇ ਅਥਵਾ ਸਮਝ-ਹੀਣ ਅਜਿਹੇ ਮਨੁੱਖਾਂ ਬਾਰੇ ਗੁਰੂ ਜੀ ਛੁਰਮਾਉਂਦੇ ਹਨ :

ਮਾਨੁੱਖ, ਬਿਨੁ ਬੂਝੇ, ਬਿਰਥਾ ਆਇਆ॥

(ਟੋਡੀ ਮ: ੫, ਪੰਨਾ ੧੧੨)

ਸਾਡੇ ਮਨ-ਰੂਪੀ ਹਾਥੀ ਨੂੰ ਗੁਰੂ ਦਾ ਬਚਨ-ਰੂਪੀ ਅੰਕਸ ਹੀ ਸੂਤ ਵਿਚ ਰਖਦਾ ਹੈ। ਚੰਗੇ ਸੰਸਕਾਰ, ਚੰਗੀ ਸੰਗਤ ਵਿਚੋ ਪੈਦਾ ਹੁੰਦੇ ਹਨ। ਏਸੇ ਲਈ, ਗੁਰੂ ਸਾਹਿਬਾਨ ਨੇ ਨਿੱਤ ਸਤਸੰਗ ਕਰਨ ਉਤੇ ਏਨਾ ਜ਼ੋਰ ਦਿਤਾ ਹੈ। ਕਬੀਰ ਜੀ ਦਾ ਕਥਨ ਹੈ :

ਜੋ ਜੈਸੀ ਸੰਗਤਿ ਮਿਲੇ, ਸੋ ਤੈਸੇ ਫਲੁ ਖਾਇ॥੮੬॥

(ਸਲੋਕ ਕਬੀਰ ਜੀ, ਪੰਨਾ ੧੩੬੯)

ਤਥਾ— ਜੈਸਾ ਸੇਵੈ ਤੈਸੇ ਹੋਵੈ॥

(ਗਊਂਡੀ ਮ: ੧, ਪੰਨਾ ੨੨੩)

ਜੇ ਜ਼ਰਾ ਗਹੁ ਨਾਲ ਵੇਖਿਆ, ਵੀਚਾਰਿਆ ਜਾਵੇ ਤਾਂ ਵੇਦ, ਸਾਸਤਰ, ਉਪਨਿਸਥ, ਸਿਮਰਤੀਆਂ, ਭਗਵਤ ਗੀਤਾ, ਅੰਜੀਲ, ਕੁਰਾਨ, ਸ੍ਰੀ ਗੁਰੂ ਗ੍ਰੰਥ ਸਾਹਿਬ ਆਦਿ, ਸਮੁੱਹ ਧਰਮ-ਗ੍ਰੰਥ ਸ਼ਬਦਾਂ ਅਥਵਾ ਉੱਤਮ ਵੀਚਾਰਾਂ ਦਾ ਸੰਗਹਿ ਹੀ ਤਾਂ ਹਨ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਕਲਨ ਕਰਨ ਵੇਲੇ ਸਿੱਖ ਸਤਿਗੁਰਾਂ ਤੋਂ ਛੁੱਟ ਭਾਰਤ ਭਰ ਦੇ ਤੀਹਾਂ ਸੰਤਾਂ, ਭਗਤਾਂ, ਭੱਟਾਂ ਤੇ ਅਨ ਮਹਾਂਪੁਰਸ਼ਾਂ ਦੀ ਪਵਿੱਤਰ ਬਾਣੀ ਨੂੰ ਵੀ ਇਸ ਅਲੋਕਿਕ ਸੰਗਹਿ ਵਿਚ ਸਮਾਨ ਥਾਂ ਦਿੱਤੀ ਅਤੇ ਅੰਤ ਵਿਚ ਛੁਰਮਾਇਆ।

ਕਿ ਇਸ ਬਾਲ ਵਿਚ ਨਾਮ-ਆਪਾਰਤ ਤਿੰਨ ਵਿਸ਼ੇ—ਸੱਤ, ਸੰਤੋਖ ਅਤੇ ਵੀਚਾਰ ਨੂੰ
ਪਰਧਾਨਤਾ ਪ੍ਰਾਪਤ ਹੈ:

ਬਾਲ ਵਿਚ ਤਿੰਨਿ ਵਸੜ੍ਹ ਪਈਓ, ਸਤ੍ਰ ਸੰਤੋਖ ਵੀਚਾਰੋ ॥

ਅੰਮ੍ਰਿਤ ਨਾਮੁ ਠਾਕੁਰ ਕਾ ਪਈਓ, ਜਿਸ ਕਾ ਸਭਸੁ ਆਧਾਰੇ ॥

(ਮੁਦਾਵਣੀ ਮਹਲਾ ੫, ਪੰਨਾ ੧੪੨੯)

ਨਿਰਮਲ ਅਥਵਾ ਬਿਬੇਕ ਵੀਚਾਰਾਂ ਦੀ ਮਹੱਤਤਾ ਬਾਰੇ ਗੁਰੂ ਜੀ ਦਾ ਕਥਨ ਹੈ:

ਬਿਬੇਕ ਬੁਧਿ ਸਭ ਜਗ ਮਹਿ ਨਿਰਮਲ, ਬਿਚਾਰਿ ਬਿਚਾਰਿ ਰਸੁ ਪੀਜੈ ॥੨॥

(ਕਲਿਆਨ ਮ: ੪, ਪੰਨਾ ੧੩੨੫)

[‘ਬਿਚਾਰਿ ਬਿਚਾਰਿ’ ਤੋਂ ਭਾਵ ਹੈ—ਵੀਚਾਰ ਵੀਚਾਰ ਕੇ।]

ਸ੍ਰੀ ਗੁਰੂ ਅਰਜਨ ਦੇਵ ਜੀ ਬਿਬੇਕ ਬੁੱਧੀ ਲਈ, ਜੋ ਇਕ ਤਰ੍ਹਾਂ ਨਾਲ ਉੱਚ ਵੀਚਾਰਾਂ
ਦਾ ਹੀ ਅਕਸ ਜਾਂ ਸੰਗ੍ਰਹਿ ਹੈ, ਪ੍ਰਭੂ ਪਾਸ ਇਉਂ ਜਾਚਨਾ ਕਰਦੇ ਹਨ:

ਹਾਰਿ ਪਰਿਓ ਸੁਆਮੀ ਕੈ ਦੁਆਰੈ, ਦੌਜੈ ਬੁਧਿ ਬਿਬੇਕਾ ॥ ਰਹਾਉ ॥

(ਸੋਗਠਿ ਮ: ੫, ਪੰਨਾ ੬੪੧)

ਸਫਲ ਜੀਵਨ ਲਈ ਜਿਥੇ ਉੱਚੇ ਸੁੱਚੇ ਵੀਚਾਰਾਂ ਦਾ ਧਾਰਨੀ ਹੋਣਾ ਕਲਿਆਣਕਾਰੀ
ਹੈ, ਉਥੇ ਨਾਲ ਹੀ ਇਹ ਵੀ ਜਾਣਨ ਦੀ ਲੋੜ ਹੈ ਕਿ ਉੱਤਮ ਵੀਚਾਰਾਂ ਤੇ ਸਾਦਗੀ ਦਾ
ਆਪਸ ਵਿਚ ਦੀ ਗੁਹੜਾ ਸੰਬੰਧ ਹੈ। ਸਾਦਾ ਜੀਵਨ ਇਕ ਤਰ੍ਹਾਂ ਨਾਲ ਉੱਚੇ ਵੀਚਾਰਾਂ
ਦਾ ਸਾਕਾਰ-ਰੂਪ ਅਥਵਾ ਪ੍ਰਗਟਾਅ ਹੈ। ਜਿਵੇਂ ਜਿਵੇਂ ਮਨੁੱਖ ਵੀਚਾਰ-ਸੀਲ ਹੁੰਦਾ ਹੋਇਆ
ਜੀਵਨ ਦੀਆਂ ਸਹੀ ਕੀਮਤਾਂ, ਕਦਰਾਂ ਤੇ ਕੁਦਰਤ ਦੇ ਰਹੱਸਯ ਨੂੰ ਸਮਝ ਤੇ ਮਾਣ ਕੇ
ਵਿਸਮਾਦਤ ਹੋਵੇਗਾ, ਤਿਵੇਂ ਤਿਵੇਂ ਉਸ ਦੇ ਜੀਵਨ ਵਿਚ ਸਾਦਗੀ ਆਉਂਦੀ ਜਾਵੇਗੀ
ਤੇ ਵਿਖਾਵਾ ਘਟਦਾ ਜਾਵੇਗਾ। ਉਹ ਵਧ ਤੋਂ ਵਧ ਕੁਦਰਤੀ ਜੀਵਨ ਦੇ ਨੇੜੇ ਤੇ ਬਨਾਵਣਾ
ਤੋਂ ਦੂਰ ਹੁੰਦਾ ਜਾਵੇਗਾ।

ਸ੍ਰੀ ਗੁਰੂ ਨਾਨਕ ਦੇਵ ਜੀ ‘ਸੱਚ’ ਤੇ ‘ਸੁੱਚੇ ਆਚਾਰ’ ਦੇ ਉਪਾਸ਼ਕ ਤੇ ਪ੍ਰਚਾਰਕ ਸਨ।
ਸੱਚ ਤੇ ਸਾਦਗੀ ਆਪਸ ਵਿਚ ਦੀ ਓਤ-ਪੋਤ ਹਨ। ਸ਼ੈਕਸਪੀਅਰ ਇਕ ਥਾਂ ਲਿਖਦਾ ਹੈ:

I am as simple as truth's simplicity.

[ਭਾਵ—ਮੈਂ ਇਤਨਾ ਸਾਦਾ ਹਾਂ ਜਿਤਨੀ ਕਿ ਸੱਚ ਦੀ ਸਾਦਗੀ।]

ਅਸਲ ਵਿਚ ਸਾਦਗੀ, ਉੱਚੇ ਵੀਚਾਰਾਂ ਦੀ ਉਪਜ ਅਤੇ ਲਖਾਇਕ ਹੈ ਅਤੇ ਫੈਸ਼ਨ
ਬਨਾਵਣ, ਕੂੜ ਤੇ ਬਦ-ਸੂਰਤੀ ਦਾ।

ਸ੍ਰੀ ਗੁਰੂ ਨਾਨਕ ਦੇਵ ਜੀ ਜਿਥੇ ‘ਖਾਣਾ ਪੀਣਾ ਪਵਿੜ ਹੈ ਦਿਤੇਨੁ ਰਿਜਕੁ ਸੰਬਾਹਿ’
ਦਾ ਉਪਦੇਸ਼ ਕਰਦੇ ਹਨ ਉਥੇ ਨਾਲ ਇਹ ਵੀ ਸੇਧ ਬਖਸ਼ਦੇ ਹਨ ਕਿ ਹਲਾਲ, ਹਰਾਮ ਤੇ
ਸੁਆਦਾਂ ਦੇ ਬਖੇੜੇ ਵਿਚ ਪਏ ਤੋਂ ਬਿਨਾਂ ਹੀ ਖਾਣ-ਪੀਣ ਤੇ ਪਹਿਨਣ ਦੀ ਸਾਦਗੀ ਨੂੰ
ਸਦਾ ਇਉਂ ਪਰਖਣ ਦੀ ਲੋੜ ਹੈ:

ਬਾਬਾ, ਹੋਰੁ ਖਾਣਾ ਭੁਸੀ ਖੁਆਰੁ ॥ ਚੜਾਗਾ-ਮਨ ਛਡੇ ਲੁਕੈ ਲੜੇ ॥
 ਜਿਭੁ ਖਾਪੈ ਤਨੁ ਪੀੜੀਐ, ਮਨ ਮਹਿ ਚਲਹਿ ਵਿਕਾਰ ॥੧॥ਰਹਾਉ॥
 ਬਾਬਾ, ਹੋਰੁ ਪੈਨਣੁ ਭੁਸੀ ਖੁਆਰੁ ॥
 ਜਿਭੁ ਪੈਪੈ ਤਨੁ ਪੀੜੀਐ, ਮਨ ਮਹਿ ਚਲਹਿ ਵਿਕਾਰ ॥੧॥ਰਹਾਉ॥
 (ਸਿਰੀਰਾਗ ਮ: ੧, ਪੰਨਾ ੧੬)

ਸਾਨੂੰ ਜਿਥੇ ਰਹਿਣ ਸਹਿਣ ਦੀ ਸਾਦਗੀ ਤੇ ਬਿਆਲਾਂ ਦੀ ਸਵੱਛਤਾ ਪ੍ਰਭੂ ਨਾਲ
 ਜੋੜਦੀ ਤੇ ਸਹੀ ਅਰਥਾਂ ਵਿਚ ਇਨਸਾਨ ਬਣਾਉਂਦੀ ਹੈ, ਓਥੇ ਫੈਸ਼ਨ, ਬਣਾਉਂਦੀ ਜੀਵਨ
 ਤੇ ਨੀਵੇਂ ਵੀਚਾਰ ਵਾਹਿਗੁਰੂ ਤੋਂ ਦੂਰੀ ਪੈਦਾ ਕਰਦੇ ਤੇ ਮਨੁੱਖਤਾ ਤੋਂ ਡੇਗਦੇ ਹਨ। ਜੇ
 ਜਗ ਗਹੁ ਨਾਲ ਵਿਚਾਰੀਏ ਤਾਂ ਫੈਸ਼ਨ ਵੀ ਇਕ ਬਦਲਦੀ ਬਦਸ਼ਰਤੀ ਹੈ। ਭਲਾ, ਜੇ
 ਇਹ ਫੈਸ਼ਨ, ਸੁੰਦਰਤਾ ਤੇ ਸੁੱਧਪਣ ਦਾ ਜਾਮਨ ਹੋਵੇ, ਤਾਂ ਹਰ ਛੇ ਮਹੀਨੇ ਪਿਛੋਂ ਬਦ-ਜੋਬ
 (ਕੁਢੱਬਾ) ਸਮਝ ਕੇ ਬਦਲਿਆ ਕਿਉ ਜਾਵੇ ?

ਸੋ, ਸਿੱਟੇ ਦੀ ਗੱਲ ਇਹੀ ਹੈ ਕਿ ਸਫਲ ਜੀਵਨ-ਮਾਰਗ ਲਈ ਸਾਦਾ ਜੀਵਨ ਤੇ
 ਉੱਚੇ ਵੀਚਾਰਾਂ ਦਾ ਧਾਰਨੀ ਹੋਇਆ ਜਾਵੇ। ਹਰੇਕ ਜੁਗ ਦੇ ਮਹਾਨ ਚਿੰਤਕਾਂ ਤੇ
 ਵੀਚਾਰਵਾਨਾਂ ਨੇ ਉੱਚੇ ਵੀਚਾਰਾਂ ਨੂੰ ਹੀ ਅਨੰਦਮਈ ਜੀਵਨ ਦੀ ਆਧਾਰ-ਸਿਲਾ ਤੇ ਜਾਮਨ
 ਮੰਨਿਆ ਹੈ।

ਗੁਰੂ ਦੇ ਸਿੱਖ ਤਾਂ ਸਬਦ ਨੂੰ ਹੀ ਗੁਰੂ ਦੀ ਮੂਰਤ ਮੰਨਦੇ ਹਨ।

ਮਾਇਆ ਕੇ ਦੋ ਦਾਤਾਂ ਹੈਂ...!

ਸਿਆਣਿਆਂ ਦਾ ਕਬਨ ਹੈ ਕਿ ਨੇਕੀ ਮੱਧ ਵਿਚ ਵਰਤਦੀ ਹੈ (Virtue lies in the middle.)। ਅੱਤ ਦਾ ਤੇ ਨੇਕੀ (ਰੱਬ) ਦਾ ਵੈਰ ਹੁੰਦਾ ਹੈ। ਅੱਤ ਦੀ ਧੁੱਪ, ਅੱਤ ਦਾ ਮੀਂਹ, ਅੱਤ ਦੀ ਅਮੀਰੀ, ਅੱਤ ਦੀ ਗਾਗੀਬੀ, ਅੱਤ ਦੀ ਸਖਤੀ, ਅੱਤ ਦੀ ਨਰਮੀ ਆਦਿ ਸਭ ਹਾਨੀਕਾਰਕ ਹਨ, ਅੰਗੁਣ ਹਨ। ਲੋਕ ਅਖਾਣ ਹੈ:

ਅੱਤ ਕਾ ਭਲਾ ਨਾ ਬਰਸਨਾ, ਅੱਤ ਕੀ ਭਲੀ ਨਾ ਧੁੱਪ।
ਅੱਤ ਕਾ ਭਲਾ ਨਾ ਬੱਲਣਾ, ਅੱਤ ਕੀ ਭਲੀ ਨਾ ਚੁੱਪ।

ਅਧਿਆਤਮਕ ਜੀਵਨ ਦੇ ਮੁਤਲਾਸੀ ਲੋਕਾਂ ਨੇ ਮੱਧ ਵਾਲੀ ਦਸ਼ਾ ਦਾ ਨਾਂ 'ਸਹਿਜ ਅਵਸਥਾ' (Balanced State of mind) ਰਖਿਆ ਹੈ। ਜਦ ਤਕ ਰਜੋ, ਤਮੇ ਜਾਂ ਸਤੋ ਵਿਚੋਂ ਕਿਸੇ ਇਕ ਦੀ ਪਰਣਾਨਤਾ ਹੈ, ਜੀਵਨ, ਇਕ-ਪੱਖਾ ਅਤੇ ਅਧੂਰਾ ਰਹੇਗਾ। ਸਾਵੀ ਪੱਧਰੀ ਤੇ ਤੁਲਵੀ ਜੀਵਨ-ਚਾਲ ਲਈ ਸੰਤੁਲਿਤ (ਉਲਾਰ-ਰਹਿਤ) ਜੀਵਨ-ਤੌਰ ਦੀ ਲੋੜ ਹੈ। ਏਸੇ ਲਈ ਗੁਰਮਤਿ ਵਿਚ ਮਨ ਨੂੰ ਭੂਏ ਕਰਨ ਜਾਂ ਉੱਕਾ ਹੀ ਮਾਰਨ ਦੀ ਹਦਾਇਤ ਨਹੀਂ, ਸੁਵੀਚਾਰ ਦੁਆਰਾ ਵੱਸ ਕਰਨ ਦੀ ਪ੍ਰੰਤੂ ਹੈ।

ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ ਆਦਿ ਦਾ 'ਮਨ-ਹੱਠ' ਦੁਆਰਾ ਅਭਾਵ ਅਥਵਾ ਬੀਜ-ਨਾਸ਼ ਨਹੀਂ ਕਰਨਾ, ਇਨ੍ਹਾਂ ਨੂੰ ਸੁੱਧ (Sublime) ਕਰ ਕੇ ਪ੍ਰੰਤੂ ਪਿਆਰ, ਜਬੂ, ਅਣਖ, ਉਦਮ ਤੇ ਸਵੈਮਾਨ ਵਿਚ ਬਦਲਣਾ ਹੈ। ਤ੍ਰਿਸ਼ਨਾ (ਵਧੀ ਹੋਈ ਇੱਛਾ) ਤਿਆਗਣ ਜੇਗਾ ਹੈ; ਪਰੰਤੂ, ਅਗੇ ਵਧਣ ਲਈ ਪੁਰਸ਼ਾਰਥੀ ਹੋਣ ਦੀ ਗੀਤ ਗੁਹਿਣ ਕਰਨ ਜੇਗਾ ਹੈ।

ਸੰਸਾਰਕ ਸੁੱਖਾਂ ਦੀ ਪ੍ਰਾਪਤੀ ਦਾ ਸਭ ਤੋਂ ਵੱਡਾ ਸਾਧਨ ਮਾਇਆ ਅਥਵਾ ਧਨ ਦੇਲਤ ਨੂੰ ਗਿਣਿਆ ਜਾਂਦਾ ਹੈ। ਕਬੀਰ ਸਾਹਿਬ ਨੇ ਜਿਥੇ ਮਾਇਆ ਦੀ ਬਹੁਤਾਤ ਤੇ ਗੁਲਾਮੀ ਨੂੰ ਨਿੰਦਿਆ ਅਤੇ ਇਸ ਨੂੰ ਡਾਇਣ, ਸਰਪਣੀ, ਚੌਰਟੀ, ਨਾਗਨੀ ਤੇ ਛਲੀਆ ਕਰ ਕੇ ਨਿੰਦਿਆ ਤੇ ਬਦਨਾਮਿਆ ਹੈ, ਓਥੇ ਭਲੇ ਕੰਮਾਂ, ਲੋੜਵੰਦ ਪੁਰਸ਼ਾਂ ਦੀ ਸੇਵਾ ਤੇ ਘਰ ਦੇ ਨਿਰਬਾਹ ਲਈ ਵਰਤਣ ਯੋਗ ਮਾਇਆ ਨੂੰ 'ਸੋਭਾ' ਤੇ 'ਸੋਹਾਗਣ' ਕਰ ਕੇ ਵੀ ਸਨਮਾਨਿਆ ਹੈ। ਆਪ ਦਾ ਕਬਨ ਹੈ:

1. ਮਨ ਕਾ ਸੁਭਾਉ, ਮਨਹਿ ਬਿਆਪੀ ॥
ਮਨਹਿ ਮਾਰਿ, ਕਵਨ ਸਿਧਿ ਬਾਪੀ ॥੧॥

(ਗਊੜੀ ਕਬੀਰ ਜੀ, ਪੰਨਾ ੩੨੯)

ਗ੍ਰਿਹ ਸੋਭਾ ਜਾ ਕੈ ਰੇ ਨਹਿ ॥
ਆਵਤ ਪਹੀਆਂ ਬੁਧੇ ਜਾਹਿ ॥
ਵਾ ਕੈ ਅੰਤਰਿ ਨਹੀ ਸੰਤੋਖੁ ॥
ਬਿਨੁ ਸੋਹਗਾਨਿ ਲਗੈ ਦੇਖੁ ॥੧॥੮॥

(ਪੰਨਾ ੮੯੨)

ਸੰਸਾਰ ਵਿਚ ਮਾਇਆ ਤੋਂ ਬਿਨਾਂ ਕੋਈ ਕਾਰਜ ਨਹੀਂ ਚਲ ਸਕਦਾ। ਇਸ ਦੀ ਅਣਹੋਂਦ ਕਾਰਨ ਸਰਕਾਰਾਂ ਖਲੋ ਜਾਣਗੀਆਂ, ਸਭ ਆਵਾਜ਼ਾਈ ਜਾਮ ਹੋ ਜਾਵੇਗੀ, ਸਭ ਬਿਚੁਪਾਰ ਤੇ ਲੈਣਾ ਦੇਣਾ ਠੱਪ ਹੋ ਜਾਵੇਗਾ। ਏਥੋਂ ਤਕ ਕਿ ਮਾਤਾ, ਪਿਤਾ, ਭੈਣਾਂ ਭਰਾਵਾਂ ਦੇ ਮੇਲ ਮਿਲਾਪ ਤੇ ਸੰਬੰਧਾਂ ਉਤੇ ਵੀ ਭਾਗੀ ਸੱਟ ਵੱਜੇਗੀ। ਸੰਸਾਰ ਦੀ ਸਾਰੀ ਕਾਰ, ਕਿਸੇ ਨਾ ਕਿਸੇ ਰੂਪ ਵਿਚ, ਇਹ ਮਾਇਆ ਹੀ ਚਲਾ ਰਹੀ ਹੈ। ਚਲਾਏ ਵੀ ਕਿਉਂ ਨਾ, ਜਦ ਕਿ ਇਹ⁴ ਪ੍ਰਭੂ ਦੀ ਆਪਣੀ ਕੀਤੀ ਹੋਈ ਹੈ, ਕੋਈ ਆਪੋਂ ਉਪਜੀ ਤੇ ਦੁੱਪਰਿਆਗੀ ਨਹੀਂ।

ਹਾਂ, ਲੋੜ ਇਸ ਗੱਲ ਦੀ ਹੈ ਕਿ ਇਸ ਦੀ ਵਰਤੋਂ ਬਿਬੇਕ ਬੁੱਧੀ ਅਥਵਾ ਵੀਚਾਰ-ਅਧੀਨ ਕੀਤੀ ਜਾਵੇ। ਇਸ ਨੂੰ ਦਾਸੀ, ਸੇਵਕ ਬਣਾ ਕੇ ਰਖਿਆ ਜਾਵੇ, ਸੁਆਮੀ ਬਣਾ ਕੇ ਨਹੀਂ। ਮਾਲਕ ਬਣੀ ਇਹ ਤਬਾਹੀ, ਦੁੱਖ, ਕਲੇਸ਼, ਭਟਕਣ ਤੇ ਧਾਵਣਾ ਦਾ ਕਾਰਨ ਬਣੇਗੀ। ਮਾਇਆ ਦੋ-ਧਾਰੇ ਖੰਡੇ ਸਮਾਨ, ਆਉਂਦੀ ਜਾਂਦੀ, ਮਨੁੱਖ ਨੂੰ ਕਿਵੇਂ ਖੁਆਰ ਕਰਦੀ ਹੈ, ਏਸ ਲਈ ਵਾਚੋ ਇੱਕ ਵੀਚਾਰਵਾਨ ਦਾ ਇਹ ਅਮੇਲਕ ਕਥਨ :

ਮਾਇਆ ਕੇ ਦੋ ਦਾਇ ਹੈਂ, ਕਰੇ ਦੋਇ ਪੁੱਤ ਮਾਰ ।

ਆਵੈ ਤੇ ਬਉਰਾਏ ਨਰ, ਜਾਏ ਕਰੇ ਖੁਆਰ ।

ਜਾਏ ਕਰੇ ਖੁਆਰ, ਮਰੇ ਨਰ ਝੂਰ ਝੂਰ ਕੇ ।

ਆਵੈ ਬਢੇ ਹੋਕਾਰ, ਭੁਰੇ ਨਰ ਘੂਰ ਘੂਰ ਕੇ ।

ਬਿਨ ਬਿਚਾਰ ਦੁਖ ਕਾਰ, ਸਾਰ ਸੰਤਨ ਫੁਰਮਾਇਆ ।

ਮੁਰਖ ਕੋ ਦੁਖ ਦੇਤ ਆਵਤੀ ਜਾਤੀ ਮਾਇਆ ।

ਮੁਰਖਤਾ ਅਥਵਾ ਮਾੜੀ ਵਰਤੋਂ ਨਾਲ ਅੰਮ੍ਰਿਤ ਵੀ ਬਿਖ ਵਿਚ ਬਦਲ ਜਾਂਦਾ ਹੈ। ਪਾਣੀ, ਹਵਾ, ਅੱਗ, ਸੰਜਮ ਵਿਚ ਰਹਿਣ ਤਾਂ ਸੁਖਦਾਈ ਹਨ, ਸੇਵਕ ਹਨ। ਜੇ ਇਨ੍ਹਾਂ ਦਾ ਉੱਕਾ ਹੀ ਅਭਾਵ ਹੋ ਜਾਵੇ ਤਾਂ ਸੰਸਾਰ ਦਾ ਖੇਲ ਖਤਮ; ਜੇ ਅੱਤ ਦੀ ਬਹੁਤਾਤ ਹੋ ਜਾਵੇ ਤਾਂ ਵੀ ਪਰਲੋ। ਇਹੋ ਹਾਲ ਧਨ, ਦੌਲਤ ਤੇ ਐਸ਼ਵਰਜ ਦਾ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਮਾਇਆ ਦੀ ਬਹੁਲਤਾ ਜਾਂ ਬੁੜ੍ਹੀ ਨੂੰ ਤਾਂ ਨਿੰਦਿਆ ਹੈ, ਪਰੰਤੂ ਨਿਰਬਹ ਮਾਤਰ ਲਈ ਇਸ ਦੀ ਲੋੜ ਨੂੰ ਮੁੱਖ ਰੱਖ ਕੇ, ਇਉਂ ਸੇਧ ਬਖਸ਼ੀ ਹੈ:

ਜਿਸੁ ਗ੍ਰਿਹ ਬਹੁਤੁ, ਤਿਸੈ ਗ੍ਰਿਹ ਚਿੰਤਾ ॥

ਜਿਸੁ ਗ੍ਰਿਹ ਬੋਗੀ, ਸੁ ਫਿਰੈ ਝੁੰਤਾ ॥

ਦੁਹੂ ਬਿਵਸਥਾ ਤੇ ਜੋ ਮੁਕਤਾ ਸੋਈ ਸੁਹੇਲਾ ਭਾਲੀਐ ॥੧॥

(ਮਾਝ ਮ: ੪, ਪੰਨਾ ੧੦੧੯)

1. ਮਾਇਆ । 2. ਰਾਹੀ । 3. ਭੁੱਖੇ ।

4. ਇਹ ਸੁਪਨੀ ਤਾਂ ਕੀ ਕੀਤੀ ਹੋਈ ॥ ਬਲੁ ਅਥਲੁ ਕਿਆ ਇਸ ਤੇ ਹੋਈ ॥੮॥

(ਅਸਾ ਕਬੀਰ ਜੀ, ਪੰਨਾ ੪੮੦)

ਸਿਆਣਿਆਂ ਦਾ ਕਬਨ ਹੈ ਕਿ 'ਤੱਧੋ ਰਾਜ, ਤੇ ਰਾਜ਼ੋਂ ਨਰਕ'। ਮਨੁੱਖ ਦਾ ਬਚਾਉ ਕੇ ਵੱਲ ਬਿਬੇਕ ਬੁੱਧੀ ਤੇ ਸੁਵੀਚਾਰ ਵਿੱਚ ਹੈ। ਕਿਸੇ ਛੋਟੇ ਮੌਟੇ ਘਰਾਣੇ ਦੀ ਤਾਂ ਗੱਲ ਹੀ ਛੱਡੋ, ਵੱਡੇ ਵੱਡੇ ਰਾਜ ਤੇ ਰਾਜਨ, ਐਸ਼-ਇਸ਼ਰਤ ਦੀ ਭੱਠੀ ਵਿੱਚ ਮੱਟਰ ਦੇ ਦਾਣਿਆਂ ਵਾਂਗ ਭੁੱਜ ਕੇ ਸਵਾਹ ਹੋ ਗਏ। ਮੁਗਲਾਂ ਦੀ ਏਡੀ ਵੱਡੀ ਸਲਤਨਤ ਦਾ ਹਸ਼ਰ ਸਾਡੇ ਸਾਹਮਣੇ ਹੈ। ਉਸ ਦੇ ਸ਼ਾਹਨਸ਼ਾਹ ਸ਼ਰਾਬ ਦੀ ਨਿੱਕੀ ਜਿਹੀ ਪਿਆਲੀ ਵਿੱਚ ਐਸੇ ਫੁੱਬੇ ਕਿ ਫੇਰ ਕਦੀ ਨਾ ਉੱਭਰੇ। ਦੂਰ ਕੀ ਜਾਣਾ ਹੈ, ਸਿੰਘਾਂ ਨੇ ਉੱਚੇ ਸੁੱਚੇ ਚਲਣ ਤੇ ਸੰਜਮ-ਭਰਪੂਰ ਦੈਵੀ ਜੀਵਨ ਦੇ ਬਲ-ਬੋਤੇ, ਲਹੂ ਦੀ ਨਦੀ ਵਿਚਦੀ ਲੰਘ ਕੇ, ਰਾਜ ਪ੍ਰਾਪਤ ਕੀਤਾ; ਪਰੰਤੂ, ਜਦ ਐਸ਼ਵਰਜ ਤੇ ਖੁਸ਼ਹਾਲੀ ਆ ਗਈ ਤਾਂ 'ਸਿੰਘ ਸ਼ਰਾਬੀ ਤੇ ਘੜਾ ਕਾਜੈ' ਹੋ ਗਿਆ, ਜਵਾਲ ਆ ਗਿਆ।

ਸਿੰਘਾਂ ਦਾ, ਮਿਸਲਾਂ ਤਕ ਦਾ ਆਦਰਸ਼ਕ ਜੀਵਿਆ ਜੀਵਨ, ਸਨੇ ਸਨੇ, ਅੱਜਾਸ਼ੀ ਤੇ ਐਸ਼ਵਰਜ ਦੀ ਖਾਣ ਵਿੱਚ ਖੁਰਨ ਲੱਗਾ। ਮਾਇਆ ਤੇ ਹੁਕਮ ਹਾਸਲ ਦੇ ਰੂਪ ਵਿੱਚ ਬਹੁਤਾਤ ਆਈ; ਪਰੰਤੂ, ਬਿਬੇਕ ਬੁੱਧੀ ਤੇ ਸੱਚੇ ਸੁੱਚੇ ਆਚਾਰ ਦੀ ਕੀਮਤ ਉਤੇ। ਬਹੁਰੂਪੀਏ ਸਿੱਖਾਂ ਅਥਵਾ ਸਿਖ-ਨਮਾ ਡੋਗਰਿਆਂ ਨੇ ਇਸ ਦੀ ਬਰਬਾਦੀ ਵਿੱਚ ਜੋ ਬੇਦਰਦਾਨਾ ਤੇ ਅਕ੍ਰਿਤਾਘਣਤਾ ਵਾਲਾ ਪਾਰਟ ਅਦਾ ਕੀਤਾ, ਤੇ ਇਸ ਦੇ ਫਲ-ਸਰੂਪ ਸਿੱਖ-ਰਾਜ ਦਾ ਜੋ ਹਸ਼ਰ ਹੋਇਆ, ਉਹ ਸਭ ਦੇ ਸਾਹਮਣੇ ਹੈ। ਇਤਿਹਾਸ ਦੇ ਹਰ ਪ੍ਰਬੰਨ ਪੜਾਕੂ ਨੂੰ, ਇਹ ਰਮਜ਼ ਸਮਯਾ ਰਿਹਾ ਹੈ ਕਿ ਕੌਮਾਂ ਦੇ ਉਤਰਾ-ਚੜ੍ਹਾ ਦਾ ਭੇਦ ਕਿਸੇ ਜ਼ਬਤ-ਭਰਪੂਰ ਰਹਿਣੀ ਸਹਿਣੀ ਤੇ ਚੱਜ ਆਚਾਰ ਵਿੱਚ ਲੁਕਿਆ ਪਿਆ ਹੈ।

ਜ਼ਰਾ, ਕੌਮ ਦੀ ਵਰਤਮਾਨ ਦਸ਼ਾ ਵਲ ਝਾਤ ਮਾਰੋ। ਸ਼ਰਾਬ ਤੇ ਅਫੀਮ ਆਦਿ ਨਸ਼ਿਆਂ ਦੀ ਵਰਤੋਂ, ਜਿਸ ਬੇ-ਜਿਗਰੀ, ਅਲਪ ਦਿਸ਼ਟੀ ਤੇ ਹਾਬੜਿਆਂ ਹੋਇਆਂ, ਅੱਜ, ਗੁਰੂਆਂ ਦੇ 'ਨਾ ਉੱਤੇ ਜੀਉਦੇ' ਸੋਹਣੇ ਪੰਜਾਬ ਵਿੱਚ ਉਹਨਾਂ ਦੇ ਨਾਮ-ਲੇਵਾ ਸਿੱਖਾਂ ਵਲੋਂ ਹੋ ਰਹੀ ਹੈ, ਉਸ ਨੂੰ ਵੇਖ ਕੇ ਕਿਹੜਾ ਪੰਥ-ਦਰਦੀ ਤੇ ਸਿੰਘਾਂ ਜਿਹੀ ਅਲਬੇਲੀ ਤੇ ਕੁਰਬਾਨੀ ਦੀ ਪੁੰਜ ਕੌਮ ਦਾ ਆਸ਼ਿਕ, ਖਾਮੋਸ਼ ਰਹਿ ਸਕਦਾ ਹੈ। ਅਫੀਮ ਬੰਦ ਹੈ, ਪਰੰਤੂ ਇਸ ਦੀ ਵਰਤੋਂ, ਪਾਬੰਦੀ ਵਾਲੇ ਸਮੇਂ ਨਾਲੋਂ ਵੀ ਵੱਧ ਹੈ। ਠੋਕਿਆਂ ਦੀ ਤੇ 'ਰੂੜੀ ਬਰਾਂਡ' ਸ਼ਰਾਬ ਦੀ ਬੇ-ਹਿਸਾਬ ਤੇ ਅੰਨ੍ਹੀ ਵਰਤੋਂ ਕੌਮ ਦੀਆਂ ਜੜ੍ਹਾਂ ਖੋਲੀਆਂ ਕਰੀ ਜਾ ਰਹੀ ਹੈ। ਕੀ ਸਰਕਾਰ ਦੇ ਸੰਬੰਧਤ ਕਰਮਚਾਰੀ ਨਹੀਂ ਜਾਣਦੇ ਕਿ ਕੌਣ, ਕਿੱਥੇ ਕਿੱਥੇ, ਕਿਸ ਕਿਸ ਪਿੰਡ, ਨਾਜਾਇਜ਼ ਸ਼ਰਾਬ ਦੀ 'ਦਸਤਕਾਰੀ' ਚਲਾ ਰਿਹਾ ਹੈ? ਅਤੇ ਉਨ੍ਹਾਂ ਨੂੰ ਛੋਟ ਦੇਣ ਵਿੱਚ ਕਿਵੇਂ, ਕੌਣ, ਕਿਤਨੀ ਕੁਰੱਪਸ਼ਨ ਕਰ ਰਿਹਾ ਹੈ? ਇਹ ਗੱਲ ਵੀ ਸਰਕਾਰ ਦੇ ਉੱਚ ਅਧਿਕਾਰੀਆਂ ਤੋਂ ਲੁਕੀ ਛਿਪੀ ਨਹੀਂ ਕਿ ਮਸ਼ਨੀ ਸਾਧਨਾਂ ਦੁਆਰਾ ਕਿਸਾਨ ਦੀ ਵਧੀ ਆਮਦਨ, ਉਸ ਦੀ ਨਸਲ ਦੀ ਬਿਹਤਰੀ ਹਿੱਤ ਲੱਗਣ ਦੀ ਬਾਂ, ਵਧੇਰੇ ਕਰਕੇ ਅਫੀਮ, ਨਸਵਾਰ, ਜਰਦਾ, ਸ਼ਰਾਬ, ਕਤਲਾਂ ਤੇ ਮੁਕੱਦਮੇ-ਬਾਜ਼ੀ ਵਿੱਚ ਲੱਗ ਰਹੀ ਹੈ। ਸ਼ਰਾਬ ਆਦਿ ਨਸ਼ਿਆਂ ਨੇ ਉਸ ਦੀ ਜਵਾਨੀ ਗਾਲ ਛੱਡੀ ਹੈ। ਇਸ ਦਾ ਬੁਰਾ ਅਸਰ, ਉਸ ਦੀ ਔਲਾਦ ਉਤੇ ਪੈ ਰਿਹਾ ਹੈ। ਮੁਗਲਾਂ, ਪਠਾਣਾਂ, ਅੰਗਰੇਜ਼ਾਂ ਤੇ ਯੂਰਪੀਨ ਸਿਧਾਹੀਆਂ ਦੇ ਛੱਕੇ ਛੁਡਾ ਦੇਣ ਅਤੇ ਅਨਾਵੁਂ ਅਠਾਰ੍ਹਾਂ ਪੈਂਡ ਦੇ ਭਾਰੇ ਤੇਰੇ ਵਾਹੁਣ ਵਾਲੇ ਬਲੀ ਸਿੰਘ, ਸ਼ਰਾਬ ਤੇ ਹੋਰ ਨਸ਼ਿਆਂ ਦਾ

1. ਪੈ: ਪੂਰਨ ਸਿੰਘ, ਕੁੱਲੇ ਲੰਖ ਵਿੱਚ।

ਸਦਕਾ, ਪੀਲੇ ਭੂਕ ਚਿਹਰਿਆਂ ਤੇ ਗਵਾਚੀਆਂ ਜਵਾਨੀਆਂ ਦੇ ਮਾਲਕ ਬਣ ਰਹੇ ਹਨ। ਜਿਸ ਵਧੀ ਆਮਦਨ ਨਾਲ ਬੱਚਿਆਂ ਨੂੰ ਉੱਚ ਤਾਲੀਮ ਦੇਣੀ ਸੀ ਅਤੇ ਦੁੱਧ ਘਿਉ ਦੀਆਂ ਨਦੀਆਂ ਵਹਿਣੀਆਂ ਸਨ, ਗੁਰਬਾਣੀ ਦੁਆਰਾ ਸਿੰਘ ਚਲਣ ਦਾ ਬੋਲ-ਬਾਲਾ ਹੋਣਾ ਸੀ, ਉਸ ਨਾਲ 'ਗੁਨਾਹ' ਦੀਆਂ ਬਸਤੀਆਂ ਵਸਾਈਆਂ ਜਾ ਰਹੀਆਂ ਹਨ।

ਸਾਡੇ ਇਸ ਨੁਕਤੇ ਨੂੰ ਮਹਾਤਮਾ ਟਾਲਸਟਾਏ ਦੀ ਲਿਖੀ ਇਹ ਕਹਾਣੀ ਵਧੇਰੇ ਸਪੱਸ਼ਟ ਕਰੇਗੀ :

ਉਹ ਲਿਖਦੇ ਹਨ ਕਿ ਇਕ ਵੇਰ ਸੈਤਾਨ (ਅਬਲੀਸ) ਨੇ ਆਪਣੇ ਮਾਤਹਿਤ ਸੈਤਾਨ ਨੂੰ ਹੁਕਮ ਦਿਤਾ ਕਿ ਉਹ ਅਮਕਾ ਕਿਸਾਨ ਜੋ ਬੜਾ ਨੇਕ, ਸਬਰ ਤੇ ਸੰਤੋਖ ਵਾਲਾ ਹੈ, ਉਸ ਨੂੰ ਸੈਤਾਨੀ ਰਾਹ ਉੱਤੇ ਤੌਰ ਕੇ ਵਿਖਾਵੇ। ਉਸ ਲਈ ਇਹ ਇਕ ਪ੍ਰੀਖਿਆ ਦਾ ਪਰਚਾ ਹੋਵੇਗਾ।

ਮਾਲਕ ਦੀ ਆਗਿਆ ਪ੍ਰਾਪਤ ਕਰ ਕੇ ਜਦ ਉਹ ਸੈਤਾਨ ਉਸ ਕਿਸਾਨ ਪਾਸ ਪੁੱਜਾ ਤਾਂ ਉਹ ਉਸ ਵੇਲੇ ਆਪਣੇ ਖੇਤਾਂ ਵਿਚ ਹੱਲ ਵਾਹ ਰਿਹਾ ਸੀ। ਉਸ ਨੇ ਆਪਣੀ ਰੋਟੀ ਕੋਟ ਵਿਚ ਵਲ੍ਲੇਟ ਕੇ ਇਕ ਝਾੜੀ ਵਿਚ ਛੁਪਾ ਰੱਖੀ ਸੀ। ਸੈਤਾਨ ਨੇ ਰੋਟੀ ਤਾਂ ਚੁਗ ਲਈ, ਪਰੰਤੂ ਕੋਟ ਉਥੇ ਹੀ ਪਿਆ ਰਹਿਣ ਦਿੱਤਾ। ਆਖਰ, ਕਿਸਾਨ ਨੇ ਜੋਤਰਾ ਲਾ ਕੇ ਹੱਲ ਛਡਿਆ। ਘੋੜੇ ਨੂੰ ਚਰਨਾ ਛੱਡ ਦਿੱਤਾ ਅਤੇ ਆਪ ਖਾਣਾ ਖਾਣ ਲਈ ਉਸ ਝਾੜੀ ਪਾਸ ਪੁੱਜਾ, ਜਿਥੇ ਉਸ ਨੇ ਰੋਟੀ ਸਾਂਭ ਰੱਖੀ ਸੀ। ਉਸ ਨੇ ਕੋਟ ਨੂੰ ਏਧਰ-ਏਧਰ ਝਾੜ-ਝੰਭ ਕੇ ਵੇਖਿਆ, ਪਰੰਤੂ ਉਸ ਨੂੰ ਕਿਤੇ ਰੋਟੀ ਨਾ ਲੱਭੀ। ਉਹ ਜੋਤਰੇ ਦੀ ਕਰੜੀ ਮਿਹਨਤ ਉਪਰੰਤ ਬਹੁਤ ਭੁੱਖਾ ਸੀ, ਪਰੰਤੂ, ਉਸ ਨੇ ਕਿਸੇ ਪ੍ਰਕਾਰ ਦੀ ਅੰਖਿਆਈ ਜਾਂ ਘਬਰਾਹਟ ਪਰਗਟ ਨਾ ਕੀਤੀ। ਉਹ ਸਾਂਤ-ਚਿੱਤ ਪਾਣੀ ਦੇ ਚਸ਼ਮੇ ਪਾਸ ਗਿਆ, ਹੱਥ ਮੰਹ ਧੋਤਾ ਅਤੇ ਪਾਣੀ ਦੇ ਦੋ ਚਾਰ ਘੁੱਟ ਪੀ ਕੇ ਬੜੇ ਆਰਾਮ ਨਾਲ ਬਿਛ ਹੋਠ ਜਾ ਲੋਈਆ।

ਇਹ ਸਾਰਾ ਮਾਜ਼ਰਾ ਵੱਡਾ ਸੈਤਾਨ ਵੀ ਵੇਖ ਰਿਹਾ ਸੀ। ਉਹ ਆਪਣੇ ਸੇਵਕ ਸੈਤਾਨ ਦੀ ਨਾਕਾਮੀ ਤੇ ਬੜਾ ਖਿੱਡਿਆ। ਉਸ ਨੂੰ ਬੁਲਾ ਕੇ ਉਸ ਦੀ ਸਖਤ ਝਾੜ-ਝੰਭ ਕੀਤੀ ਅਤੇ ਕਿਹਾ ਕਿ ਉਹ ਕਿਸਾਨ ਨੂੰ ਅਸ਼ਾਂਤ ਕਰਨ ਦਾ ਫੇਰ ਜਤਨ ਕਰੇ। ਜੇ ਉਹ ਇਸ ਵਾਗੀ ਵੀ ਆਪਣੇ ਮਿਸ਼ਨ ਵਿਚ ਸਫਲ ਨਾ ਹੋਇਆ ਤਾਂ ਉਸ ਨੂੰ ਦੇਡ ਦੇ ਤੌਰ ਉੱਤੇ, ਪਿਵਿੱਤਰ ਪਾਣੀ (Holy water) ਨਾਲ ਨੁਹਾ ਦਿਤਾ ਜਾਵੇਗਾ।

ਛੋਟਾ ਸੈਤਾਨ ਇਹ ਸਜ਼ਾ ਸੁਣ ਕੇ ਬੜਾ ਘਬਰਾਇਆ ਅਤੇ ਆਗਿਆ ਲੈ ਕੇ ਆਪਣੇ ਮਿਸ਼ਨ ਵਿਚ ਸਫਲਤਾ ਪ੍ਰਾਪਤ ਕਰਨ ਹਿਤ, ਫੇਰ ਉਸੇ ਕਿਸਾਨ ਪਾਸ ਪਹੁੰਚਿਆ, ਅਤੇ ਬੇਨਤੀ ਕੀਤੀ ਕਿ ਉਹ ਉਸ ਨੂੰ ਆਪਣੇ ਪਾਸ ਨੌਕਰ ਰੱਖ ਲਵੇ। ਕਿਸਾਨ ਨੇ ਇਹ ਬਿਨੈ ਪ੍ਰਵਾਨ ਕਰ ਲਈ ਅਤੇ ਇਹ ਵੇਖ ਕੇ ਬੜਾ ਪ੍ਰਸੰਨ ਹੋਇਆ ਕਿ ਨਵਾਂ ਕਾਮਾ ਬੜਾ ਉੱਦਮੀ, ਪੁੱਜ ਕੇ ਮਿਹਨਤੀ, ਸਿਆਣਾ ਤੇ ਹਿਤੂ ਹੈ।

ਜਦ ਕਣਕ ਬੀਜਣ ਦਾ ਸਮਾਂ ਆਇਆ ਤਾਂ ਨੌਕਰ (ਸੈਤਾਨ) ਨੇ ਸਲਾਹ ਦਿੱਤੀ ਕਿ ਇਸ ਵਾਗੀ ਕਣਕ ਉੱਚੀਆਂ ਪੈਲੀਆਂ (ਮੈਰੇ) ਵਿਚ ਹੀ ਬੀਜੀ ਜਾਵੇ। ਕਿਸਾਨ ਨੇ ਸਲਾਹ ਮੰਨ ਕੇ ਅਜਿਹਾ ਹੀ ਕੀਤਾ। ਉਸ ਸਾਲ ਬਾਰਸ਼ਾਂ ਵਧੇਰੇ ਹੋਣ ਕਰਕੇ ਨਿਆਈ

ਦੀਆਂ ਸਭ ਫਸਲਾਂ ਤਾਂ ਮਾਰੀਆਂ ਗਈਆਂ, ਪਰੰਤੁ ਉਚੇਰੀ ਧਰਤੀ ਵਿਚ ਫਸਲ ਬੂਬ ਹੋਈ। ਅਗਲੇ ਸਾਲ ਉਸ ਨੇ ਮਾਲਕ ਨੂੰ ਸਲਾਹ ਦਿਤੀ ਕਿ ਐਤਕੀਂ ਫਸਲ ਨਿਆਈਂ ਵਿਚ ਹੀ ਬੀਜਣੀ ਚਾਹੀਦੀ ਹੈ। ਕਿਸਾਨ ਨੇ ਸਲਾਹ ਮੰਨ ਲਈ। ਉਸ ਸਾਲ ਬਾਰਸ਼ਾਂ ਘਟ ਹੋਣ ਕਰਕੇ ਉੱਚੀਆਂ ਥਾਵਾਂ ਦੀਆਂ ਫਸਲਾਂ ਤਾਂ ਨਾ ਹੋਈਆਂ, ਪਰੰਤੁ, ਨਿਆਈਂ ਵਿਚ ਫਸਲ ਬੂਬ ਲੱਗੀ। ਕਿਸਾਨ ਮਾਲਾ ਮਾਲ ਹੋ ਗਿਆ। ਦੌਲਤ ਪਾ ਕੇ ਉਸ ਦਾ ਸਿਰ ਫਿਰ ਗਿਆ। ਹੁਣ ਸੈਤਾਨ ਨੇ ਉਸ ਨੂੰ ਸ਼ਰਾਬ ਕੱਢਣੀ ਤੇ ਪੀਣੀ ਸਿਖਾਈ ਅਤੇ ਇਸ ਤਰ੍ਹਾਂ ਨਿਤ ਸ਼ਰਾਬ ਪੀਣ ਦੇ ਸਿੱਟੇ ਵਜੋਂ ਕਿਸਾਨ ਦਿਮਾਗੀ ਤਵਾਜ਼ਨ (ਸੰਤੁਲਨ) ਗਵਾ ਬੈਠਾ। ਪਹਿਲੇ ਵਾਲਾ ਸਬਰ, ਸੰਤੋਖ, ਧੀਰਜ, ਸ਼ਾਂਤੀ, ਨਿਮਰਤਾ ਤੇ ਸੁਕਰਾਨੇ-ਭਰਪੁਰ ਜੀਵਨ, ਪਰ ਲਾ ਕੇ ਉਡ ਗਿਆ। ਬਿਬੇਕ ਬੁੱਧ ਦੀ ਥਾਂ ਥੱਟੀ ਮੱਤ ਤੇ ਕੁਸੰਗਤ ਨੇ ਮੱਲ ਲਈ। ਕਿਸਾਨ ਪਾਸ ਧਨ ਦੌਲਤ ਦੀ ਬਹੁਲਤਾ ਹੋਣ ਦੇ ਨਾਲ ਨਾਲ, ਕੁਕਰਮਾਂ, ਵਿਕਾਰਾਂ ਤੇ ਹੋਕਾਰ ਦੀ ਬਹੁਤਾਤ ਵੀ ਹੁੰਦੀ ਗਈ ਅਤੇ ਗੁਸਾਈਂ ਤੁਲਸੀ ਦਾਸ ਜੀ ਦੇ ਇਹ ਬਚਨ ਸਤ ਹੁੰਦੇ ਦਿਸ ਆਏ :

ਐਸੇ ਕੋ ਜਨਮਿਓ ਜੱਗ ਮਾਹੀ॥

ਪ੍ਰਭਤਾ ਪਾਇ, ਜਾਸ ਮਦ ਨਾਹੀ॥

ਏਥੇ ਹੀ ਬੱਸ ਨਹੀਂ! ਸੈਤਾਨ ਨੇ ਉਸ ਨੂੰ ਆਪਣੀ ਪ੍ਰਭਤਾ ਜਤਾਉਣ ਹਿਤ, ਇਕ ਵੱਡੀ ਪਾਰਟੀ ਕਰਨ ਦਾ ਮਸ਼ਵਰਾ ਦਿੱਤਾ, ਜੋ ਉਸ ਨੇ ਬਖੂਸੀ ਮੰਨ ਲਿਆ। ਇਸ ਪਾਰਟੀ ਲਈ ਸਭ ਮਿੱਤਰਾਂ, ਸਖਿਆਂ, ਸੰਬੰਧੀਆਂ ਆਦਿ ਨੂੰ ਸੱਦਾ-ਪੱਤਰ ਭੇਜੇ ਗਏ। ਨਿੱਯਤ ਦਿਨ ਪਾਰਟੀ ਅਰੰਭ ਹੋਈ। ਉਸ ਦੀ ਘਰ-ਵਾਲੀ ਨੇ ਸਭ ਨੂੰ ਸ਼ਰਾਬ ਵਰਤਾਉਣੀ ਸ਼ੁਰੂ ਕੀਤੀ। ਅਜਿਹਾ ਕਰਦਿਆਂ ਉਸ ਦਾ ਪੈਰ ਇਕ ਕੁਰਸੀ ਨਾਲ ਅੜ ਗਿਆ ਤੇ ਉਹ ਡਿੱਗ ਪਈ। ਡਿੱਗ ਨਾਲ ਹੱਥਾਂ ਸ਼ਰਾਬ ਵੀ ਛੁਲ੍ਹ ਗਈ। ਕਿਸਾਨ, ਸ਼ਰਾਬ ਦੇ ਨਸ਼ੇ ਵਿਚ ਗੁੱਟ ਹੋਇਆ, ਉੱਠਿਆ ਤੇ ਆਪਣੀ ਤੀਵੰਹੀ ਨੂੰ ਨਾ ਕੇਵਲ ਗੁੱਸੇ ਵਿੱਚ ਵੱਧ ਘੱਟ ਹੀ ਬੋਲਿਆ, ਸਗੋਂ ਧੈਲ-ਧੱਡਾ ਵੀ ਕੀਤਾ। ਫੇਰ, ਉਸ ਨੇ ਆਪ ਸ਼ਰਾਬ ਵਰਤਾਉਣੀ ਸ਼ੁਰੂ ਕੀਤੀ। ਸ਼ਰਾਬ ਦਾ ਇਹ ਦੌਰ ਉਤਨਾ ਚਿਰ ਚਲਦਾ ਰਿਹਾ ਜਦ ਤਕ ਆਏ ਪਾਹੁਣੇ ਗੁੱਟ ਹੋ ਕੇ ਆਪੋ ਵਿੱਚਦੀ ਗੁੱਬਮ-ਗੁੱਬਾ ਨਾ ਹੋ ਪਏ। ਕਿਸੇ ਨੇ ਮੇਜ਼ ਵਗਾਹ ਮਾਰਿਆ, ਕਿਸੇ ਨੇ ਕੁਰਸੀ ਤੇ ਕਿਸੇ ਨੇ ਹੱਥ ਵਿਚ ਆਇਆ ਗਲਾਸ। ਆਖਿਰ ਲੜਦੇ-ਭਿੜਦੇ, ਡਿੱਗਦੇ-ਢਹਿੰਦੇ ਇਹ ਲੋਕ ਆਪੋ ਆਪਣੇ ਘਰਾਂ ਨੂੰ ਪਰਤੇ। ਕੁਝ ਵਿਸ਼ੇਸ਼ ਪਾਹੁਣਿਆਂ ਨੂੰ ਕਿਸਾਨ ਆਪ ਬਾਹਰ ਤੌਰਨ ਲਈ ਨਿਕਲਿਆ।

ਜਦ ਵਾਪਸ ਮੁੜਿਆ ਤਾਂ ਨਸ਼ੇ ਵਿਚ ਲੜ-ਖੜਾਉਂਦਾ, ਚਿੱਕੜ ਦੇ ਇਕ ਟੋਏ ਵਿਚ ਡਿੱਗ ਪਿਆ। ਲੋਕਾਂ ਨੇ ਧੂਰ ਅਸੀਟ ਕੇ ਬਾਹਰ ਕੱਢਿਆ, ਤੇ ਜਿਵੇਂ ਕਿਵੇਂ ਘਰ ਪਹੁੰਚਾਇਆ। ਦੋਵੇਂ ਸੈਤਾਨ ਆਪਣੀ ਇਸ ਸਫਲਤਾ ਤੇ ਜਿੱਤ ਉਤੇ ਬੋਹੁਦ ਪ੍ਰਸਿੰਨ ਹੋ, ਜ਼ੋਰਦਾਰ ਹਾਸਾ ਹੱਸ ਰਹੇ ਸਨ।

ਕਿਤਨੀ ਸਿਖਿਆਦਾਇਕ ਹੈ ਇਹ ਵਾਰਤਾ ਮਹਾਤਮਾ ਟਾਲਸਟਾਏ ਦੀ।

1. ਜਿੜੁ ਪੀਤੈ ਮਤਿ ਦੂਰਿ ਹੋਇ ਬਰਲੁ (ਭੱਲ-ਪੁਣਾ) ਪਵੈ ਵਿਚਿ ਆਇ॥

ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ॥.....

ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ॥

(ਮ: ੩, ਪੰਨਾ ੫੫੮)

ਸਿੱਖੀ ਮਾਰਗ ਵਿਚ ਧਰਮ ਦੀ ਕਿਰਤ ਕਰ ਕੇ, ਉੱਦਮ ਕਰ ਕੇ¹, ਦੌਲਤ ਕਮਾਉਣਾ ਤੇ ਇਸ ਦੀ ਸੁਯੋਗ ਵਰਤੋਂ ਕਰਨੀ ਵਰਜਿਤ ਨਹੀਂ। ਵਰਜਿਤ ਹੈ ਪਾਪਾਂ² ਨਾਲ ਧਨ ਇਕੱਤਰ ਕਰਨਾ, ਜਿਸ ਨਾਲ ਮਨੁੱਖਤਾ ਹੀ ਗਵਾਚ ਜਾਵੇ, ਭੈੜੀਆਂ ਵਾਦੀਆਂ ਪੈ ਜਾਣ ਤੇ ਸਿਰ ਫਿਰ ਜਾਵੇ। ਗਰਮਤਿ ਆਖਦੀ ਹੈ ਕਿ ਧਰਮ ਦੀ ਕਿਰਤ ਕਰੋ ਤੇ ਵੰਡ ਕੇ ਛਕੋਂ। ਇਹ ਤਾਂ ਹੀ ਸੰਭਵ ਹੋਵੇਗਾ ਜੇ ਨਾਲ ਨਾਲ ਨਾਮ ਦਾ ਨਿਰੰਤਰ ਅਖੰਡਕਾਰ ਜਾਪ ਸੁਆਸ ਸੁਆਸ ਜਾਰੀ ਰਹੇ। ਫਿਰ ਇਹੋ ਮਾਇਆ ਸਫਲ ਹੈ, ਗੁਰਵਾਕ ਹੈ:

ਤਿਨ ਕਾ ਖਾਣਾ ਪੈਣਾ ਮਾਇਆ ਸਭ ਪਵਿਤ੍ਰ ਹੈ,
ਜੋ ਨਾਮਿ ਹਰਿ ਰਤੇ ॥
ਤਿਨ ਕੇ ਘਰ ਮੰਦਰ ਮਹਲ ਸਰਾਈ ਸਭ ਪਵਿਤ੍ਰ ਹਹਿ,
ਜਿਨੀ ਗੁਰਮੁਖਿ ਸੇਵਕ ਸਿਖ ਅਭਿਆਗਤ ਜਾਇ ਵਰਸਾਤੇ ॥
ਤਿਨ ਕੇ ਤੁਰੇ ਜੀਨ ਭੁਰਗੀਰ ਸਭ ਪਵਿਤ੍ਰ ਹਹਿ,
ਜਿਨੀ ਗੁਰਮੁਖਿ ਸਿਖ ਸਾਧ ਸੰਤ ਚੜ੍ਹ ਜਾਤੇ ॥
ਤਿਨ ਕੇ ਕਰਮ ਧਰਮ ਕਾਰਜ ਸਭ ਪਵਿਤ੍ਰ ਹਹਿ,
ਜੋ ਬੋਲਹਿ ਹਰਿ ਹਰਿ ਰਾਮ ਨਾਮੁ ਹਰਿ ਸਾਤੇ ॥੧੬੯॥ (ਮ: ੪, ਵਾਰ ਸੋਰਠ, ਪੰਨਾ ੬੪੯)

ਭਾਈ ਗੁਰਦਾਸ ਜੀ ਵੀ ਗੁਰੂ ਕੇ ਸਿੱਖਾਂ ਪਾਸ ਆ ਕੇ, ਸਫਲੀ ਹੋਣ ਵਾਲੀ ਪਵਿੱਤਰ ਮਾਇਆ ਤੇ ਮਨਮੁਖਾਂ ਪਾਸ ਪੁੱਜ ਕੇ ਪਾਪ ਵਿਹਾਇਣ ਵਾਲੀ ਡਾਇਣ ਮਾਇਆ ਦਾ ਨਿਖੇੜਾ ਇਉਂ ਕਰਦੇ ਹਨ :

ਜੈਸੇ ਕੁਲਾ ਬਧੂ, ਅੰਗ ਰਚਿਤ ਬਿੰਗਾਰ ਬੇੜਸ,
ਤੇਈ ਗਨਿਕਾ ਰਚਿਤ ਸਕਲ ਸੀਗਾਰ ਜੀ ॥
ਕੁਲਾ ਬਧੂ ਸੇਜਾ ਸਮੇ ਰਮਤ ਭਤਾਰ ਏਕ,
ਵੇਸਵਾ ਤੋ ਅਨੇਕ ਸੈ ਕਰਤਿ ਬਿਭਚਾਰ ਜੀ ॥
ਕੁਲਾ ਬਧੂ ਸੰਗਾਮ, ਸੁਜਸ ਨਿਰਦੇਖ ਮੇਖ,
ਵੇਸਵਾ ਪਰਸਤ ਅਪਜਸ ਹੈ ਵਿਕਾਰ ਜੀ ॥
ਤੈਸੇ ਗੁਰਸਿਖਨ ਕੋ ਪਰਮ ਪਵਿਤ੍ਰ ਮਾਯਾ,
ਸੋਈ ਦੁਖਦਾਇਕ ਹੈ ਦਹਤਿ ਸੰਸਾਰ ਜੀ ॥੩੬੮॥

ਭਾਈ ਨੰਦ ਲਾਲ ਜੀ ਲਿਖਦੇ ਹਨ ਕਿ ਬਿਬੇਕ ਬੁੱਧੀ ਵਾਲੇ ਪੁਰਸ਼ਾਂ (ਗਿਆਨੀਆਂ) ਨੂੰ ਮਾਇਆ ਸੁੰਦਰ ਮੁਖੜਾ ਦਿਖਾਉਂਦੀ ਹੈ; ਭਾਵ ਸਾਰੇ ਕਾਰਾਂ-ਵਿਹਾਰਾਂ ਵਿਚ ਸੁਖ ਦੇਂਦੀ ਅਤੇ ਸੇਵਾ ਕਰਦੀ ਹੈ। ਕਥਨ ਹੈ :

ਆਰਫਾਂ ਰਾ ਦੌਲਤੇ ਭੁਸਰੂ ਨੁਮਾਸਤ ।

1. ਉਦਮੁ ਕਰੇਇਆ ਜੀਉ ਤੂੰ, ਕਮਾਵਦਿਆ ਸੁਖ ਭੁੱਚੁ ॥
ਧਿਆਇਦਿਆ ਤੂੰ ਪ੍ਰਭੂ ਮਿਲੁ, ਨਾਨਕ ਉਤਰੀ ਚਿੰਤ ॥੧੧੧॥
(ਸਲੋਕ ਮ: ੫, ਵਾਰ ਗੁਜਰੀ, ਪੰਨਾ ੫੨੨)
2. ਪਾਪਾ ਬਾਝੁ ਹੋਵੈ ਨਾਹੀ, ਮੁਇਆ ਸਾਬਿ ਨ ਜਾਈ ॥੩॥੧੨॥
(ਆਸਾ ਮ: ੧, ਪੰਨਾ ੪੧੨)

ਸੋ ਇਸ ਸਾਰੇ ਲੇਖ ਦਾ ਸਾਰ ਇਸ ਅਰਦਾਸ ਵਿਚ ਹੈ ਕਿ, “ਹੋ ਪ੍ਰਭੂ ! ਜੇ ਤੂ ਆਪਣੇ ਸਿਖਾਂ-ਸੇਵਕਾਂ ਨੂੰ ਮਾਇਆ ਦੇ ਖੁਲ੍ਹੇ ਗੱਢੇ ਬਖਸ਼ਣ ਦੀ ਮਿਹਰ ਕਰਦਾ ਹੈਂ ਤਾਂ ਨਾਲ ਉਨ੍ਹਾਂ ਨੂੰ ਵੀਚਾਰ, ਬਿਬੇਕ ਬੁੱਧੀ ਵੀ ਪਰਦਾਨ ਕਰਨ ਦੀ ਮਿਹਰਮਤ ਕਰ, ਤਾਂ ਜੁ ਉਹ ਇਸ ਨੂੰ ਬਰਬਾਦੀ ਦੀ ਥਾਂ, ਆਬਾਦੀ ਲਈ, ਨੇਕ ਤੇ ਉਸਾਰੂ ਕੰਮਾਂ ਉਤੇ ਖਰਚ ਕਰ ਸਕਣ ।”

ਸਰਕਾਰ ਤੇ ਧਾਰਮਕ ਜਬੇਬੰਦੀਆਂ ਦੇ, ਕੌਮ ਨੂੰ ਨਿਸ਼ਿਆਂ ਦੀ ਤਬਾਹ-ਕੁਨ ਖੱਡ ਵਿਚ ਡਿਗਾਣੇ ਰੋਕਣ ਤੇ ਬਚਾਣ ਲਈ ਕੀ ਫਰਜ਼ ਹਨ, ਇਹ ਕਿਸੇ ਉਚੇਚੀ ਵਿਆਖਿਆ ਦੇ ਮੁਖਾਜ਼ ਨਹੀਂ। ਲੋੜ ਹੈ ਕੇਵਲ ਫੌਲਾਦੀ ਇਰਦੇ ਅਤੇ ਸੋਜ਼ ਤੇ ਦਰਦ-ਭਰੇ ਦਿਲ ਨਾਲ ਆਪ ਪ੍ਰਹੇਜ਼ਗਾਰ ਬਣਨ ਤੇ ਹੋਰਨਾਂ ਨੂੰ ਬਣਾਉਣ ਦੀ।

ਵੇਖੋ, ਸ਼ਾਇਰ ਕਿਵੇਂ ਇਸ ਪਿਆਲੀ ਦੀ ਮਾਰ ਤੋਂ ਤ੍ਰਾਸਿਆ, ਦਾਤੇ ਦੇ ਦਰ ਫ਼ਰਿਆਦੀ ਹੋ ਰਿਹਾ ਹੈ :

ਤਪਿਦਿਕ ਹੈ, ਸਿੱਲ ਹੈ, ਬੁਝਾਰ ਹੈ, ਚਾਹੇ ਕਿਤਨਾ 'ਅਜਾਬਿ ਜਾਨ ਹੈ ।

ਮਗਰ ਐ ਖੁਦਾਇ ਦੇ ਜਹਾਂ ! ਨਾ ਕਿਸੀ ਕੇ ਬੋਕ ਬਹਾਬ ਹੈ ।

ਗੁਰੂ ਕੇ ਸਿਖੇ ! ਉਠੋਂ ਅਤੇ ਦਿਓ ਬਹੁ-ਪਤਾ ਲੋਕਾਈ ਨੂੰ, ਬਾਬੇ ਦੀ ਦਿਨ ਰਾਤ ਚੜ੍ਹੀ ਰਹਿਣ ਵਾਲੀ ਨਾਮ ਖੁਮਾਰੀ ਦਾ, ਤਾਂ ਜੁ ਕੌਮ ਨੂੰ ਇਸ ਹੋਛੇ, ਮਤ-ਮਾਰੂ ਮਦ ਤੋਂ ਛੁਟਕਾਰਾ ਮਿਲ ਸਕੇ ਅਤੇ ਉਸ ਦੀ ਕਿਰਤ ਕਮਾਈ ਵਾਲੀ ਮਾਇਆ ਸਫਲੀ ਹੋਵੇ । ਕਰੋ, ਫਰਸ਼ਾਂ ਤੋਂ ਅਰਜ਼ਾਂ ਤਕ ਪਹੁੰਚਾਣ ਵਾਲੇ ਇਸ ਜਾਮ ਲਈ ਉਸ ਦੇ ਦਰ ਅਰਜ਼ੋਈ, ਕੁਝ ਇਵੇਂ; ਕੁਝ ਜਿਵੇਂ ਹੋਰ, ਸਿਦਕ-ਦਿਲੀ ਨਾਲ, ਜੀ ਚਾਹੇ :

ਉੱਠ ਸਾਕੀਆ ਨਾਨਕ ਤੂ ਉੱਠ, ਰਹਮਤ ਦਾ ਭਰ ਕੇ 'ਜਾਮ ਦੇਹ ।

ਹਰ ਘੜੀ ਦੇਹ, ਹਰ ਪਹਿਰ ਦੇਹ, ਹਰ ਸੁਬਹ ਦੇਹ, ਹਰ ਬਾਮ ਦੇਹ ।

ਜੱਗਾ ਹੂੰ ਮੈਂ, ਸੂਰਜ ਬਨਾ, ਕਤਰਾ ਹੂੰ ਮੈਂ, ਸਾਗਰ ਬਨਾ ।

ਖੁੱਦੀਆ ਦੇ ਸੰਗਲ ਤੱਤ ਦੇਹ, ਬੇਖੁਦ ਬਨਾ, ਨਿਜ ਧਮ ਦੇਹ ।

ਮੌਲਾ ਮਿਰੇ ! ਤੇਰੇ ਬਿਨਾ, 'ਬਾਲਾਈਆਂ ਵੀ 'ਪਸਤੀਆਂ ।

ਮੱਟਾਂ ਦੇ ਮੱਟ ਦੇਹ ਰੋੜ੍ਹ, ਕਰ ਦੇਹ ਮਸਤੀਆਂ ਹੀ ਮਸਤੀਆਂ ।

1. ਜਾਨ ਦਾ ਦੁੱਖ ਹੋਵੇ । 2. ਪਿਆਲਾ । 3. ਉਚਿਆਈਆਂ । 4. ਨਿਵਾਣਾਂ ।

ਗੁਰਮਤਿ ਅਤੇ ਜਾਤ-ਪਾਤ

ਪੁਰੋ ਪਠਾਏ ਤੇ ਅਕਾਲ ਪ੍ਰਿਥਮ ਵਲੋਂ ਵਰੋਸਾਏ, ਸ੍ਰੀ ਗੁਰੂ ਨਾਨਕ ਨਿਰੰਕਾਰੀ ਦਾ ਚਲਾਇਆ 'ਨਿਰਮਲ ਪੰਥ' ਆਪਣੀ ਜਾਤ ਵਿਚ ਇੱਕ ਮੁਕੰਮਲ ਇਨਸਾਨੀਅਤ ਦਾ ਮੱਤ ਹੈ। ਸੋ, ਇਸ ਪੰਥ ਦੇ ਪਾਂਧੀ ਨੂੰ ਗੁਰਪੁਰਖ—ਸ੍ਰੀ ਗੁਰੂ ਨਾਨਕ ਦੇਵ ਜੀ—ਦੇ 'ਗਾਡੀ ਰਾਹ' ਉਤੇ ਪਿਆਂ ਕਿਸੇ ਅੜੜ ਪੈਣ ਦਾ ਕਤਈ ਖਤਰਾ ਨਹੀਂ ਰਹਿੰਦਾ। ਹੋਰ ਧਾਰਮਕ ਰਸਤਿਆਂ ਦਾ, ਇਸ ਨੇ ਦਿਲੋਂ ਸਤਿਕਾਰ ਕਰਨਾ ਹੈ; ਪਰੰਤੂ, ਅੱਗੇ ਵਧਣ ਤੇ ਜੀਵਨ ਦੀਆਂ ਬਿਖਮ ਮੰਜ਼ਲਾਂ ਮੁਕਾਣ ਲਈ, 'ਬਾਬੇ' ਦਾ 'ਗਾਡੀ ਰਾਹ' ਨਹੀਂ ਛੱਡਣਾ। ਦਿੜ੍ਹੜਾ, ਵਿਸ਼ਵਾਸ ਤੇ ਪੂਰਨ ਸ਼ਰਧਾ ਨਾਲ ਇਸ ਰਸਤੇ ਉਤੇ ਤੁਰਦੇ ਰਹਿਣਾ ਹੈ। ਫਿਰ ਸਤਿਗੁਰੂ ਜਾਮਨ ਹੈ ਕਿ ਮੰਜ਼ਲ ਆਪ ਤੁਰ ਕੇ ਇਸ ਦੇ ਚਰਨਾਂ ਵਿਚ ਆਂ ਜਾਵੇਗੀ।

ਹਾਂ, 'ਬਾਬੇ' ਦਾ ਇਹ 'ਨਿਰਮਲ ਪੰਥ' ਇਕ ਪ੍ਰਚਾਰਕ ਤੇਜ਼ ਜਗਤ-ਧਰਮ ਦੇ ਨਾਤੇ, ਸਮੱਸਤ ਸੰਸਾਰ ਦੀਆਂ ਧਰਮ-ਕੁੱਖੀਆਂ ਤੇ ਅਸਮਾਨਤਾ ਦੇ ਦੁੱਖ ਨਾਲ ਸਤਾਈਆਂ ਰੁਹਾਂ ਨੂੰ ਪੁਰਨ ਪਿਆਰ ਤੇ ਹਲੀਮੀ ਸਹਿਤ ਦਾਅਵਤ ਦਿੰਦਾ ਹੈ ਕਿ ਉਹ ਵੀ ਇਸ ਦੇ ਸਫਲ ਤਸਰੂਬੇ ਦੇ ਸਾਂਝੀਵਾਲ ਬਣਨ। ਭੁਦੀ, ਬਖੀਲੀ, ਤਕਬਰੀ, ਈਰਖਾ, ਘਿਰਣਾ, ਦੁਬਿਧਾ, ਅਸਮਾਨਤਾ, ਜਾਤ-ਪਾਤ ਤੇ ਨਸਲੀ ਵਿਤਕਰਿਆਂ ਦੀ ਪ੍ਰਚੰਡ ਅਗਨੀ ਵਿਚ ਦਗਧ ਹੋਣ ਦੀ ਬਾਂ, ਉਹ ਨਿਰੇਕਾਰੀ ਬਾਬੇ ਦੇ 'ਨੇ ਨਿਧ ਨਾਮ ਤੇ ਗਰੀਬੀ' ਦੇ ਸੱਚੇ ਹੱਟ ਤੋਂ, ਸੱਚ ਤੇ ਸੱਚੇ ਆਚਾਰ ਦਾ ਅਮੁੱਲਾ ਸੌਦਾ ਖਰੀਦਣ, ਅਤੇ ਸਿਦਕ ਦੀ ਚੁੰਗ ਪਾ ਕੇ, ਭਰ ਲੈਣ ਛੋਲੀਆਂ—ਨਾਮ, ਸਿਮਰਨ, ਸੇਵਾ, ਸਦਾਚਾਰ, ਨਿਮਰਤਾ ਤੇ ਮੈਤ੍ਰੀ-ਭਾਵ ਆਦਿ ਸਦ-ਗੁਣਾਂ ਦੀਆਂ 'ਅਮੁੱਲ ਦਾਤਾਂ' ਨਾਲ।

ਉਪਰੋਕਤ ਅਮੁਲੀਕ ਗੁਣਾਂ ਵਾਲਾ 'ਨਿਰਮਲ ਪੰਥ' ਅਥਵਾ 'ਗੁਰ-ਸੰਗਤ' ਹੀ ੨੩੦ ਸਾਲ ਦੇ ਲੇਸੇ ਸਮੇਂ ਦੇ ਬਿਖੜੇ ਪੈਂਡੇ ਮੁਕਾਬਲੀ ਅਤੇ ਜ਼ੋਰ, ਜ਼ਬਰ, ਤਾਅਦੀ, ਤੁਆਸਥ ਤੇ ਅਸਮਾਨਤਾ ਦੇ ਇਖੜਾਂ ਤੂਢਾਨਾਂ ਦਾ ਚਟਾਨ ਵਾਂਗ ਟਾਕਰਾ ਕਰਦੀ, ਆਖਰ ਉਸ 'ਖਾਲਸਾ ਪੰਥ' ਦੇ ਨਿਆਰੇ ਰੂਪ ਵਿਚ ਸਦੀਵੀ ਤੌਰ ਉੱਤੇ ਆ ਪਰਕਾਸ਼ੀ, ਜਿਸ ਨੂੰ ਦਸਵੇਂ ਨਾਨਕ ਨੇ 'ਦਸਮੇਜ਼' ਜਾਮੇ ਵਿਚ ਆਪਣਾ, 'ਖਾਸ ਰੂਪ', 'ਨਿੱਜ-ਸਰੂਪ', 'ਸੁਹਿਰਦ ਇਸ਼ਟ', 'ਬਿਰਦ', 'ਮਿੱਤਰ', 'ਜਾਤ-ਪਾਤ', 'ਪਰਵਾਰ', 'ਮਾਨ-ਮਹਤ' ਤੇ 'ਜਾਨ ਦੀ ਜਾਨ' ਆਦਿ ਵਿਸ਼ੇਸ਼ਣਾਂ ਨਾਲ ਸੱਭਤਾ ਕੀਤਾ, ਵਡਿਆਇਆ ਤੇ ਨਿਵਾਜਿਆ। ਫੇਮੀਆਂ ਦਾ ਇਹ ਪੰਥ ਕਿਉਂਕਿ ਨਿਰਾਲਾ ਤੇ ਨਿਆਰਾ ਸੀ, ਸੋ ਇਸ ਦੀ ਸਿਰਜਨਾ ਅਤੇ ਰਹ-ਗੀਤ ਵਿਚ ਕੁਝ ਐਸੇ ਅਦਭੂਤ ਦਿਸ਼ ਆਏ, ਜਿਸ ਨੂੰ ਪੂਰਾਣਾ, ਬੋਸੀਦਾ ਅਤੇ ਕਰਮ-ਕਾਂਡਾਂ, ਵਹਿਮਾਂ ਤੇ ਭਰਮਾਂ ਨਾਲ ਤੁੰਨ

ਤੁਨ ਭਰਿਆ ਦਿਲ ਦਿਮਾਗਾ, ਨਾ ਸਮਝ ਸਕਿਆ। ਪੰਜਾਂ ਪਿਆਰਿਆਂ ਦੀ ਚੋਣ ਵਿੱਚ, ਪੰਜਾਂ ਵਿਚੋਂ ਚੰਹ ਪਿਆਰਿਆਂ ਦਾ 'ਅਖੰਤੀ' ਸੂਦਰ ਜਾਤੀਆਂ ਵਿਚੋਂ ਹੋਣਾ, ਅਤੇ ਫਿਰ ਇਹਨਾਂ ਪੰਜਾਂ ਦਾ ਸ੍ਰੀ ਦਸ਼ਮੇਸ਼ ਜੀ ਨੂੰ ਖੰਡੇ ਦੀ ਪਾਹੁਲ ਦੇਣਾ, ਗੁਰੂ ਤੇ ਚੇਲੇ ਦੀ ਮਰਯਾਦਾ ਤੇ ਸੰਬੰਧਾਂ ਵਿਚ ਇਕ ਐਸਾ ਇਨਕਲਾਬ ਸੀ, ਜਿਸ ਨੂੰ ਵਰਣ-ਆਸਰਮ (ਜਾਤ-ਪਾਤ) ਤੇ ਕਰਮ-ਕਾਂਡ ਦੀ ਹਨੇਰੀ ਕੌਠੀ ਵਿਚ ਬੈਠਾ, ਜਾਤ-ਪਾਤ ਦੇ ਵਿਤਕਰਿਆਂ ਦਾ ਮੁਦਦੀ ਬਾਹਮਣ ਨਾ ਸਹਿ ਸਕਿਆ। ਵੇਦ ਤੇ ਸਿਮਰਤੀ ਦੇ ਧਰਮ ਅਨੁਸ਼ਾਸਨ ਵਿਰੁੱਧ, ਇਹ ਵਿਦਰੋਹ ਭਲਾ ਉਹ ਕਿਵੇਂ ਸਹਾਰ ਸਕਦਾ ਸੀ ? ਚੀਕਿਆ, ਪੁਕਾਰਿਆ, ਸੱਟਪਟਾਇਆ ਅਤੇ ਅੰਤ ਧਮਕੀਆਂ, ਬਦਲਿਆਂ ਤੇ ਬਦ-ਦੁਆਵਾਂ ਉਤੇ ਉਤਰ ਆਇਆ। ਸ੍ਰੀ ਕਲਗੀਪਰ ਪਿਤਾ ਨੇ ਬਥੇਰ ਦਿਲਾਸਾ ਦਿਤਾ, ਸਮਝਾਇਆ, ਬੁਝਾਇਆ ਅਤੇ 'ਮਿਸਰ ਜੀ' ਨੂੰ 'ਸ਼ੇਕ ਨਿਵਾਰਨ' ਲਈ ਪੇਰਨਾ ਕੀਤੀ; ਪਰੰਤੂ, ਉਸ ਨੇ ਮਨੁੱਖ, ਮਨੁੱਖ ਵਿਚ ਸਮਾਨਤਾ ਦੀ ਵਾਪਰੀ ਇਸ ਸੱਚੀ ਪਰੰਤੂ ਤਲਖ ਹਕੀਕਤ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ, ਅਤੇ ਅਜਿਹਾ ਵਿੱਟਰਿਆ ਕਿ ਅੱਜ ਤਕ ਕਿਸੇ ਨਾ ਕਿਸੇ ਢੰਗ ਨਾਲ, ਕਿਸੇ ਨਾ ਕਿਸੇ ਰੂਪ ਵਿਚ ਇਸ 'ਨਿਰਮਲ ਪੰਥ' ਦੀ ਵਿਰੋਧਤਾ ਕਰੀ ਗੀ ਜਾ ਰਿਹਾ ਹੈ।

ਹਾਂ ਜੀ, ਕੌਣ ਜਗਾਵੇ ਤੇ ਸਮਝਾਵੇ ਅਜਿਹੇ ਤੰਗ ਤੇ ਤੁਅੱਸਬੀ ਦ੍ਰਿਸ਼ਟੀਕੋਣ ਰੱਖਣ ਵਾਲੇ ਘੇਸਲੇ ਸੋਤੜਾਂ ਨੂੰ ਕਿ ਖਾਲਸਾ ਮਨੁੱਖਤਾ ਦੀ ਮਾਲਾ ਦਾ ਮੇਰ ਹੈ ਅਤੇ ਇਸ ਦੇ ਕੁਦਰਤੀ ਤੇ ਸੁਭਾਵਕ ਨਿਆਰੇ-ਪਨ ਵਿਚ ਹੀ ਕੁਲ ਮਾਨਵਤਾ ਦੀ ਕਲਿਆਣ ਤੇ ਅਜ਼ਮਤ ਦਾ ਭੇਦ ਛੁਪਿਆ ਪਿਆ ਹੈ।

ਦਸਾਂ ਸਤਿਗੁਰਾਂ ਨੇ ਬੱਕਰੀਆਂ ਭੇਡਾਂ ਦੇ ਇੱਜਤੜਾਂ ਵਾਂਗ ਨਿਤਾਣੀ, ਬੇਕਸ ਅਤੇ ਸਾਹਸ ਤੇ ਅਣਖਹੀਨ ਹੋ ਚੁੱਕੀ ਇਸ ਵਸੋਂ ਨੂੰ, ਫਿਰ, ਇਕ ਸਵੈਮਾਨ ਤੇ ਚੜ੍ਹਦੀਆਂ ਕਲਾਂ ਵਾਲੀ ਸ਼ਕਤੀਸ਼ਾਲੀ ਕੌਮ ਵਿਚ ਬਦਲ ਦੇਣ ਵਾਲੀ ਕਰਾਮਾਤ ਕੀਤੀ। ਗਿਦੜਾਂ ਨੂੰ ਸ਼ੇਰਾਂ ਵਿਚ ਤਥਦੀਲ ਕਰਨ ਵਾਲੇ ਇਸ ਕ੍ਰਿਸ਼ਮੇ ਵਿਚ ਸਭ ਤੋਂ ਵੱਡੀ ਬਰਕਤ ਤੇ ਦੇਣ ਸੀ ਮਨੁੱਖੀ ਸਮਾਨਤਾ ਦੇ ਆਧਾਰ ਉਤੇ ਕਾਇਮ ਕੀਤੇ 'ਏਕੇ' ਦੀ। ਸਿਖ ਸਤਿਗੁਰਾਂ ਨੇ ਰੋਗੀ ਭਾਰਤ ਦੀ ਨਿਬਜ਼ ਵੇਖੀ ਅਤੇ 'ਏਕੇ' ਦੀ ਅਭਾਵਤਾ ਦਾ ਰੋਗ ਲੱਭ ਲਿਆ, ਅਤੇ ਬਿਨਾਂ ਕਿਸੇ ਸਮਾਜਕ, ਧਾਰਮਕ ਜਾਂ ਰਾਜਨੀਤਕ ਭੇਦ-ਭਾਉ ਤੇ ਭੈ ਭੈ ਦੇ, ਡੱਬੇ ਦੀ ਚੋਟ ਨਾਲ ਐਲਾਨ ਕੀਤਾ ਕਿ ਅਗੇ ਤੋਂ ਮਨੁੱਖ, ਮਨੁੱਖ ਵਿਚ ਪਾੜੇ ਪਾਉਣ ਵਾਲੇ ਸਾਰੇ ਕਾਨੂੰਨ ਮਨਸੂਖ ਕਰ ਕੇ 'ਨਾਮ੍ਰ' ਤੇ 'ਏਕੁ ਪਿਤਾ' ਏਕਸ ਕੇ ਹਮ ਬਾਰਿਕ' ਉਤੇ ਆਧਾਰਤ ਆਈਨ ਲਾਗੂ ਕੀਤੇ ਜਾਣਗੇ। ਹੁਣ ਕੇਵਲ ਇਕ ਉਅੰਕਾਰ ਦੀ ਪੂਜਾ ਹੋਵੇਗੀ; 'ਇਕੇ ਸ਼ਬਦ' ਦਾ ਪਰਚਾ; ਇਕੇ ਸੰਗਤ ਤੇ ਪੰਗਤ ਵਿਚ, ਸਕੇ ਵੀਰਾਂ ਵਾਂਗ ਇਕੱਤਰ ਹੋ, ਸਾਜਿਆ ਜਾਵੇਗਾ; ਕੁਲ ਮਖਲੂਕ ਨੂੰ ਇਕ-ਸਮਾਨ ਦਾਅਵਤ ਦੇਣ ਵਾਲੇ 'ਹਰਿਮੰਦਰ' ਜੀ ਹੋਣਗੇ ਅਤੇ ਆਪਸ ਵਿਚ ਹੋਰ ਸਮੀਪੀ, ਗੁੜੀ ਤੇ ਅਤੁੱਟ ਸਾਂਝ ਪੈਦਾ ਕਰਨ ਅਤੇ ਹਰ ਪ੍ਰਕਾਰ ਦੀਆਂ ਵੰਡਾਂ-ਵਿਤਕਰਿਆਂ ਨੂੰ ਜੜ੍ਹੇ ਪੁੱਟ ਦੇਣ ਵਾਲੀ ਹੋਵੇਗੀ 'ਖੰਡੇ ਦੀ ਪਾਹੁਲ'।

ਐਸਾ ਹੀ ਹੋਇਆ। 'ਏਕੇ' ਤੇ 'ਇਕਾ ਬਾਣੀ, ਇਕੁ ਗੁਰੂ, ਇਕੋ ਸਬਦੁ ਵੀਚਾਰਿ'। (੬੪੬) ਦੇ ਇਹਨਾਂ ਪ੍ਰਸਤਾਰਾਂ (ਪੁਜਾਰੀਆਂ) ਤੇ ਮੁਜਾਹਿਦਾਂ ਨੇ ਸੰਸਾਰ ਦਾ ਇਤਿਹਾਸ ਬਦਲ ਕੇ ਰੱਖ ਦਿੱਤਾ ਅਤੇ ਇਕ ਜੋਤਿ ਦੇ ਪੁਜਾਰੀ ਹੋਣ ਦੇ ਨਾਤੇ ਪੱਛਮ ਦੇ ਸਦੀਆਂ ਤੋਂ ਹੋ ਰਹੇ

ਹੱਲਿਆਂ ਨੂੰ ਨਾ ਕੇਵਲ ਠੱਲ੍ਹੁ ਹੀ ਪਾਈ, ਸਗੋਂ ‘ਉਲਟੀ ਗੰਗਾ’ ਵਗਾ ਦਿੱਤੀ।

ਅਚਿ, ਹੁਣ ਗੁਰਬਾਣੀ, ਉਪ-ਬਾਣੀਆਂ ਅਤੇ ਗੁਰੂ ਤੇ ਸਿਖ ਇਤਿਹਾਸ ਆਦਿ ਦੇ ਅਕੱਟ ਪ੍ਰਮਾਣਾਂ ਦੁਆਰਾ ਵੇਖੀਏ ਕਿ ਹਿੰਦੂ-ਮਤ ਅਥਵਾ ਸਮਾਜ ਦੀ ਸਭ ਤੋਂ ਵੱਡੀ ਆਧਾਰ-ਸ਼ਿਲਾ, ਪਰੰਤੂ, ਨਾਲ ਹੀ ਸਭ ਤੋਂ ਵੱਡੀ ਕਮਜ਼ੋਰੀ, ਬੁਰਾਈ, ਏਕੇ ਦੀ ਮਾਰੂ ਅਤੇ ਅਧੋਗਤੀ ਦਾ ਮੂਲ ਕਾਰਨ—ਵਰਣ ਆਸ਼ਰਮ ਬਾਰੇ ਗੁਰਮਤਿ ਦਾ ਕੀ ਦਿਸ਼ਟੀਕੋਣ ਹੈ:

(੧)

ਜਾਤਿ ਵਰਣ

(ਉ) ਭਾਈ ਸਾਹਿਬ ਭਾਈ ਕਾਨੂ ਸਿੰਘ ਜੀ ਗੁਰਮਤਿ ਮਾਰਤੰਡ ਦੇ ਪੰਨਾ ੫੦੧ ਉਤੇ ਲਿਖਦੇ ਹਨ :

“ਸਿਖ ਧਰਮ ਵਿਚ ਜਾਤਿ ਕੇਵਲ ਕਰਮਾਨੁਸਾਰ ਹੈ, ਜਨਮ ਨਾਲ ਇਸ ਦਾ ਕੋਈ ਸੰਬੰਧ ਨਹੀਂ। ਵਿਦਵਾਨ ਗਿਆਨੀ : ਬ੍ਰਾਹਮਣ; ਸੂਰਵੀਰ, ਸ਼ਸਤ੍ਰਧਾਰੀ : ਛੜੀ; ਵਯਾਪਾਰੀ ਅਤੇ ਹਲਵਾਹਕ : ਵੈਸ਼ਜ; ਟਹਿਲ ਮਜ਼ਦੂਰੀ ਨਾਲ ਉਪਜੀਵਕਾ ਕਰਨ ਵਾਲਾ : ਸ਼ੂਦਰ ਹੈ। ਜੇ ਸ਼ੂਦਰ, ਆਤਮ-ਗਿਆਨੀ ਵਿਦਵਾਨ ਹੋ ਕੇ ਉਪਦੇਸ਼ ਕਰਦਾ ਹੈ ਤਾਂ ਉਹੀ ਬ੍ਰਾਹਮਣ ਹੈ ਅਤੇ ਸ਼ਸਤ੍ਰਧਾਰੀ ਕਾਸ਼ਤਕਾਰ ਛੜੀ, ਆਖਿਆ ਜਾਂਦਾ ਹੈ।”

ਇਸ ਦਾ ਵਿਸਥਾਰ ਕਰਦੇ ਹੋਏ ਹੇਠਾਂ ਡੁਟਨੋਟ ਵਿਚ ਲਿਖਦੇ ਹਨ ਕਿ—‘ਭਾਰਤ ਦੀ ਦੁਰਦਸ਼ਾ ਦਾ ਮੁਖ ਕਾਰਨ ਇਹ ਹੋਇਆ ਕਿ ਜਾਤਿ-ਅਭਿਮਾਨੀਆਂ ਨੇ ਸਦਾਚਾਰ ਦੀ ਕਦਰ ਨਾ ਕਰ ਕੇ, ਜਾਤਿ ਦੀ ਮਹਿਮਾ ਪ੍ਰਗਟ ਕੀਤੀ।....

ਏਸੇ ਪ੍ਰਭਾਵ-ਅਧੀਨ ਗੁਸਾਈਂ ਤੁਲਸੀ ਦਾਸ ਜੀ ਲਿਖਦੇ ਹਨ :

ਸੇਵੀਐ 'ਵਿਪੁ, ਗਿਆਨ ਗੁਣ ਹੀਨਾ।
ਬੂਦਰ ਨ ਸੇਵੀਐ, ਚਾਪਾਨ ਪ੍ਰਬੀਨਾ।

(ਅ) ਜਾਤਿ-ਵਰਣ ਦੇ ਖੰਡਨ ਵਿਚ ਹੇਠਾਂ ਗੁਰਬਾਣੀ ਦੇ ਕੁਝ ਕੁ ਪ੍ਰਮਾਣ ਦਿਤੇ ਜਾਂਦੇ ਹਨ, ਜਿਨ੍ਹਾਂ ਦੀ ਹੋਦ ਵਿਚ ਕੋਈ ਵੀ ਸਦਾਕਤ-ਪਸੰਦ, ਸਵਾਰਥ ਤੇ ਦੰਡ-ਰਹਿਤ, ਨਿਸ਼ਕਪਟ ਵਿਅਕਤੀ, ਜਾਤਿ-ਵਰਣ ਦੀ ਉੱਚਤਾ ਦਾ ਢੰਡੇਰਾ ਪਿੱਟ ਕੇ, ਗੁਰੂ ਸਿਧਾਂਤਾਂ ਨੂੰ ‘ਵੇਦਕ ਗੁਰਮਤਿ’¹ ਆਦਿ ਪੁਸਤਕਾਂ ਦੁਆਰਾ ਗੋਪਲਾ ਕਰਨ ਦੇ ਨਾਪਾਕ ਜਤਨ ਕਰਨ ਦੀ ਅਵੱਗਿਆ ਨਹੀਂ ਕਰ ਸਕਦਾ। ਗੁਰਸਿੱਖ ਲਈ ਤਾਂ ਅਜਿਹਾ ਸੋਚਣਾ ਹੀ ਪਾਪ ਹੈ:

(੧) ਫਕੜ ਜਾਤੀ, ਫਕੜ ਨਾਉਂ॥ ਸਭਨਾ ਜੀਆ ਇਕਾ ਛਾਉਂ॥੧॥

(ਅ: ੧, ਵਾਰ ਸਿਰੀਰਾਗ, ਪੰਨਾ ੯੩)

1. ਬ੍ਰਾਹਮਣ। 2. ਗਿਆਨ ਵਿਚ ਪਰਪੱਕ, ਗਿਆਨਵਾਨ।

ਨੈਟ—ਬ੍ਰਾਹਮਣ ਗਿਆਨ ਤੇ ਗੁਣਗੀਨ ਵੀ ਪ੍ਰਜਣਯੋਗ ਹੈ; ਪਰੰਤੂ ਬੂਦਰ ਗਿਆਨਵਾਨ ਵੀ ਪ੍ਰਜਾ ਦਾ ਹੋਂਕਦਾਰ ਨਹੀਂ।

3. ਕਰਤਾ ਪ੍ਰਿ: ਧਰਮਾਨੰਤ ਸਿੰਘ ਤੇ ਪ੍ਰਕਾਸ਼ਕ—ਆਰਜਾ ਪ੍ਰਤਿਨਿਧ ਸਭਾ, ਪੰਜਾਬ।

- (੨) ਜਾਤੀ ਦੈ ਕਿਆ ਹਥਿ, ਸਚੁ ਪਰਖੀਐ ॥੧੦॥ (ਮਾਝ ਕੀ ਵਾਰ, ਮ: ੧, ਪੰਨਾ ੧੪੨)
- (੩) ਜਾਣਹੁ ਜੋਤਿ ਨ ਪੁਛਹੁ ਜਾਤੀ, ਆਗੈ ਜਾਤਿ ਨ ਹੇ ॥੧॥ ਰਹਾਉ॥ (ਆਸਾ ਮ: ੧, ਪੰਨਾ ੩੪੯)
- (੪) ਖਲੜੀ, ਖਪਰੀ, ਲਕੜੀ, ਚਮੜੀ, ਸਿਖਾ ਸੂਡੁ, ਧੌਤੀ ਕੀਨੀ ॥
ਤੂੰ ਸਾਹਿਬੁ ਹਉ ਸਾਂਗੀ ਤੇਰਾ, ਪ੍ਰਣਵੈ ਨਾਨਕੁ, ਜਾਤਿ ਕੈਸੀ ॥੪॥੧॥ (ਆਸਾ ਮ: ੧, ਪੰਨਾ ੩੫੮)
- (੫) ਅਗੈ ਜਾਤਿ ਨ ਜੋਨੁ ਹੈ, ਅਗੈ ਜੋਉ ਨਵੇ ॥
ਜਿਨ ਕੀ ਲੇਖੈ ਪਤਿ ਪਵੈ ਚੰਗੇ ਸੇਈ ਕੋਇ ॥੩॥ (ਮ: ੧, ਆਸਾ ਕੀ ਵਾਰ, ਪੰਨਾ ੪੬੯)
- (੬) ਜਾਤਿ ਜਨਮੁ ਨਹ ਪੁਛੀਐ, ਸਚ ਘਰੁ ਲੇਹੁ ਬਤਾਇ ॥
ਸਾ ਜਾਤਿ ਸਾ ਪਤਿ ਹੈ, ਜੇਹੇ ਕਰਮ ਕਮਾਇ ॥੪॥੧੦॥ (ਪ੍ਰਭਾਤੀ ਮ: ੧, ਪੰਨਾ ੧੩੩੦)
- (੭) ਗਰਭ-ਵਾਸ ਮਹਿ ਕੁਲੁ ਨਹੀ ਜਾਤੀ ॥
ਬਹਮ ਬਿੰਦੁ ਤੇ, ਸਭ ਉਤਪਾਤੀ ॥੧॥
ਕਹੁ ਰੇ ਪੰਡਿਤ ! ਬਾਮਨ ਕਬ ਕੇ ਹੋਏ ॥
ਬਾਮਨ ਕਹਿ ਕਹਿ ਜਨਮੁ ਮਤ ਖੋਏ ॥੧॥ ਰਹਾਉ॥
ਜੋ ਤੂੰ ਬਾਹਮਣੁ ਬਾਹਮਣੀ ਜਾਇਆ ॥
ਤਉ ਆਨ ਬਾਟ ਕਹੇ ਨਹੀ ਆਇਆ ॥੨॥
ਤੁਮ ਕਤ ਬਾਹਮਣੁ ਹਮ ਕਤ ਸੂਦ ॥
ਹਮ ਕਤ ਲੋਹੁ ਤੁਮ ਕਤ ਦੂਧ ॥੩॥
ਕਹੁ ਕਬੀਰ ਜੋ ਬਹਮੁ ਬੁਚਾਰੈ ॥
ਸੋ ਬਾਹਮਣੁ ਕਹੀਅਤੁ ਹੈ ਹਮਾਰੈ ॥੪॥੧॥ (ਗਉੜੀ ਕਬੀਰ ਜੀ, ਪੰਨਾ ੩੨੪)
- ਜਦ ਰੱਬ ਦੀ ਕੋਈ ਜਾਤ ਨਹੀ, ਤਾਂ ਉਸਦੇ ਰਚੇ ਬੰਦੇ ਦੀ ਕਿਉਂ ਤੇ ਕਿਵੇਂ ? ਪ੍ਰਮਾਣ ਹੈ :
- (੮) ਏਕਮ ਏਕੰਕਾਤੁ ਨਿਰਾਲਾ ॥
ਅਮਰ, ਅਜੋਨੀ, ਜਾਤਿ ਨ ਜਾਲਾ ॥ (ਮ: ੧, ਪੰਨਾ ੯੩੮)
- (੯) ਚਾਰੇ ਵਰਨ ਅਖੈ ਸੂਡੁ ਕੋਈ ॥
ਬਹਮੁ ਬਿੰਦੁ ਤੇ, ਸਭ ਉਪਤਿ ਹੋਈ ॥੨॥
ਮਾਟੀ ਏਕ ਸਗਲ ਸੰਸਾਰਾ ॥
ਬਹੁ ਬਿਧਿ ਭਾਂਡੇ ਘੜੈ ਕੁਮ੍ਰਾ ॥੩॥ (ਮ: ੩, ਪੰਨਾ ੧੧੨੮)
- (੧੦) ਹਿੰਦੁ ਤੁਰਕ ਕੋਊ ਰਾਫ਼ੜੀ ਇਮਾਮ ਸਾਫ਼ੀ,
ਮਾਨਸ ਕੀ ਜਾਤਿ ਸਥੈ ਏਕੈ ਪਹਿਚਾਨਵੈ ॥ (ਅਕਾਲ ਉਸਤਤਿ, ਪਾ: ੧੦)
- (੧੧) ਏਕੈ ਨੈਨ ਏਕੈ ਕਾਨ ਏਕੈ ਦੇਹ ਏਕੈ ਬਾਨ,
ਖਾਕ ਬਾਦ ਆਤਿਬਾ ਅੰ ਆਬ ਕੋ ਰਲਾਉ ਹੈ ॥ (ਉਹੀ)

ਉਪਰੋਕਤ ਪ੍ਰਮਾਣਾਂ ਨੇ ਈਮਾਨਦਾਰ ਖੋਜੀ ਤੇ ਹਕੀਕਤ ਮੁਤਲਾਸੀ ਜਗਿਆਸੂ ਦੇ ਦਿਲ ਅੰਦਰ ਕਿਸੇ ਪ੍ਰਕਾਰ ਦਾ ਸੰਦੇਹ ਨਹੀਂ ਰਹਿਣ ਦਿੱਤਾ ਹੋਵੇਗਾ ਕਿ ਸਿਖ ਗੁਰੂ ਸਾਹਿਬਾਨ ਅਤੇ ਭਗਤਾਂ ਦੀ, ਯਜੂਰ ਵੇਦ ਦੇ ਅਧਿਆਇ ੩੧ ਮੰਤ੍ਰ ੧੧ :

ਬ੍ਰਾਹਮਣੋਅਸਨ ਮੁਖਮਾਸੀਦ ਬਾਹੁ ਰਾਜਨਜ: ਕ੍ਰਿਤ:,
ਉਤੂ ਵੈਸੁ: ਕ੍ਰਿਤ: ਪਦਭਯਾਮ ਬੂਦਰੋ ਅਜਾਯਤ।

[ਭਾਵਾਰਬ—ਬ੍ਰਾਹਮਣ ਈਸ਼ਵਰ ਦੇ ਮੁੰਹ ਥੀਂ, ਖਸੱਤ੍ਰੀ ਬਾਹਾਂ ਥੀਂ, ਵੈਸ਼ਜ ਪੱਟਾਂ ਥੀਂ, ਅਤੇ ਸੂਦਰ ਪੈਰਾਂ ਤੋਂ ਉਤਪੰਨ ਹੋਏ—ਅਰਬਾਤ ਬ੍ਰਾਹਮਣ, ਖਸੱਤ੍ਰੀ, ਵੈਸ਼ਜ ਅਤੇ ਸੂਦਰ—ਇਹ ਚਾਰ ਵਰਣ ਹਨ ।]

ਅਤੇ ਮੰਨ੍ਹੂ ਸਿਮ੍ਰਿਤੀ ਆਦਿ ਹਿੰਦੂ ਗ੍ਰੰਥਾਂ ਵਿਚ ਪ੍ਰਭੂ-ਪੁੱਤਰ ਤੇ ਜੋਤਿ-ਸਰੂਪ-ਇਨਸਾਨ ਨੂੰ ਲੀਰੇ ਲੀਰ ਕਰਨ ਅਤੇ ਨਫਰਤ ਤੇ ਅਤਿਆਚਾਰ ਦਾ ਜਹਿਰੀਲਾ ਬੀਜ ਬੀਜ ਕੇ, ਮਨੁੱਖਤਾ ਦੇ ਮੱਥੇ ਉਤੇ ਕਲੰਕ ਦਾ ਟਿੱਕਾ ਲਾਉਣ ਦਾ ਜੋ ਅਪ੍ਰੰਸਕ ਜਤਨ ਕੀਤਾ ਗਿਆ ਸੀ, ਅਤੇ ਜਿਸ ਦੇ ਫਲ-ਸਰੂਪ ਰਿਸ਼ੀਆਂ-ਮੁਨੀਆਂ ਤੇ ਅਵਤਾਰਾਂ ਦੀ ਇਸ ‘ਪੁੰਨ-ਭੂਮੀ’ ਨੇ ਦਰੱਦਤਾ ਤੇ ਪ੍ਰਾਪਿਨਤਾ ਕਾਰਨ, ਕੁੰਭੀ ਨਰਕ ਦਾ ਵਿਕਰਾਲ ਰੂਪ ਧਾਰ ਰਖਿਆ ਸੀ, ਵਿਰੁੱਧ, ਇਕ ਸੋਚੀ ਸਮਝੀ, ਕਲਿਆਣਕਾਰੀ ਅਤੇ ਦਲੇਗਾਨਾ ਬਗਾਵਤ ਸੀ । ਸਿੱਖ ਸਤਿਗੁਰਾਂ ਦੇ ਸਰਲ, ਭਾਵ-ਪੁਰਤ ਅਤੇ ਸਰਬ-ਸਾਂਝੇ ਅੰਮ੍ਰਿਤ-ਉਪਦੇਸ਼ਾਂ ਦੇ ਗੁਲਦਸਤੇ ਵਿਚੋਂ ਜੇ ‘ਮਨੁੱਖੀ ਸਮਾਨਤਾ’ ਦੇ ਹੱਕੀ ਨਾਅਰੇ ਦਾ ਟਹਿਕਦਾ ਫੁਲ ਕੱਢ ਦੇਈਏ ਤਾਂ ਇਹ ਦੈਵੀ ਗੁਲਦਸਤਾ ਰੂਪ ਰੰਗ ਤੇ ਸੁਗੋਪੀ-ਹੀਨ ਹੋ, ਆਪਣੀ ਆਭਾ ਤੇ ਹੋਂਦ ਦਾ ਅਰਥ ਹੀ ਗਵਾ ਬੈਠੇਗਾ ।

ਜੇ ਕੋਈ ਚਤੁਰ ਮਨੁੱਖ, ਵੇਦ ਵਿਚੋਂ ਉਪਰੋਕਤ ਵੰਨਗੀ ਮਾਤਰ ਦਿਤੇ ਪ੍ਰਮਾਣ ਦੇ ਬਾਵਜੂਦ ਇਹ ਕਹੇ ਕਿ ਹਿੰਦੂਆਂ ਵਿਚ ਵਰਣ-ਆਸ਼ਰਮ ਦੀ ਪਾਬੰਦੀ ਕੋਈ ਬੁਨਿਆਦੀ ਸਿਧਾਂਤ ਨਹੀਂ, ਤਾਂ ਉਸ ਨੂੰ ਪੁਰੀ (ਉੜੀਸਾ) ਦੇ ਸ਼ੰਕਰਾਚਾਰੀਆ ਦੇ ਹੁਣੇ ਜਿਹੇ ਪ੍ਰਕਾਸ਼ਤ ਹੋਏ ਬਿਆਨ ਵਾਚਣੇ ਪੈਣਗੇ । ਉਸ ਦੇ ਇਹ ਬਿਆਨ ਹਿੰਦੂ ਸਾਸਤਰਾਂ ਉਤੇ ਆਧਾਰਤ ਹਨ । ਉਹ ਮੰਦਰਾਂ ਵਿਚ ਪੂਜਾ-ਪਾਠ ਅਥਵਾ ਦਾਖਲ ਹੋਣ ਦਾ ਹੱਕ ਹਰੇਕ ਜਮਾਤ ਨੂੰ ਦੇਣ ਲਈ ਤਿਆਰ ਨਹੀਂ । ਉਸ ਵਿਰੁੱਧ ਕੁਝ ਤਿੱਖੇ ਬਿਆਨ ਤਾਂ ਨਿਕਲੇ ਹਨ, ਭਾਰਤ ਸਰਕਾਰ ਵੀ ਔਖੀ ਹੋਈ ਹੈ; ਪਰੰਤੂ ਉਸ ਦੇ ਹਿੰਦੂ ਸਾਸਤਰਾਂ ਦੇ ਹਵਾਲਿਆਂ ਉਤੇ ਨਿਰਧਾਰਤ ਸਟੈਂਡ ਨੂੰ ਕੋਈ ਖੰਡਨ ਨਹੀਂ ਕਰ ਸਕਿਆ ।

ਹਾਂ, ਏਧਰ, ਜਾਤਿ ਪਾਤਿ ਦੇ ਹਾਮੀ, ਕੁਝ ਸਿਖ-ਨੁਮਾ ਆਰੀਆ ਸਮਾਜੀ, ਨਾ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚੋਂ ਹੀ ਵਿਕੋਲਿਤਰੇ ਪ੍ਰਮਾਣਾਂ ਨੂੰ ਖਿੱਚ-ਧੂਹ ਕੇ ਤੇ ਆਪਣੇ ਮਤਲਬ ਦੇ ਅਰਥ ਕਰ ਕੇ, ਭੌਲੇ ਪਾਠਕ ਨੂੰ ਟਪਲਾ ਲਾਉਣ ਦਾ ਜਤਨ ਕਰ ਰਹੇ ਹਨ, ਸਗੋਂ ਭਾਈ ਗੁਰਦਾਸ ਜੀ ਦੀ ਬਾਣੀ ਅਤੇ ਇਤਿਹਾਸਕ ਗ੍ਰੰਥਾਂ ਵਿਚੋਂ ਵੀ ਇਕ ਅੱਧਾ ਹਵਾਲਾ ਦੇ ਕੇ, ਚੂਹੇ ਦੇ ਸੁੰਦਰ ਦੀ ਗੰਢੀ ਪ੍ਰਾਪਤ ਕਰ ਕੇ ਪੰਸਾਰੀ ਬਣਨ ਵਾਲੀ ਹਮਾਕਤ ਵੀ । ਪਾਠਕਾਂ ਦੀ ਗਿਆਤ ਤੇ ਨਿਰਣੈ ਲਈ ਅਸੀਂ ਇਹਨਾਂ ਗ੍ਰੰਥਾਂ ਵਿਚੋਂ ਹੀ ਵਰਣ-ਆਸ਼ਰਮ ਦੇ ਖੰਡਨ ਵਿਚ ਵੰਨਗੀ ਮਾਤਰ ਪ੍ਰਮਾਣ ਇਉਂ ਪੇਸ਼ ਕਰਦੇ ਹਾਂ :

ਪਹਿਲਾਂ ਭਾਈ ਗੁਰਦਾਸ ਜੀ ਦੀਆਂ ਵਾਰਾਂ ਹੀ ਲਵੇ :

(੧) ਚਾਰ ਵਰਨ ਸਤਿਸੰਗੁ, ਗੁਰਮੁਖਿ ਮੇਲਿਆ। (ਵਾਰ ੩, ਪਉੜੀ ੧੬)

(੨) ਗੁਰਮੁਖਿ ਵਰਨ ਅਵਰਨ ਹੋਇ, ਰੰਗ ਸੁਰੰਗੁ ਤੰਬੋਲ ਪਰਜੈ। (ਵਾਰ ੫, ਪਉੜੀ ੧)

(੩) ਚਾਰਿ ਵਰਨ ਛਿਅ ਦਰਸਨਾ, ਬਾਰਹ ਵਾਟ ਭਵੈ ਸਭੂ ਲੋਈ।

(ਪਰੰਤੂ) ਗੁਰਮੁਖਿ ਦਰਸਨੁ ਸਾਧ ਸੰਗੁ, ਗੁਰਮੁਖਿ ਮਾਰਗਿ ਦੁਬਿਧਾ ਖੋਈ। (ਵਾਰ ੫, ਪਉੜੀ ੯)

(੪) ਸਾਧ ਸੰਗਤਿ ਸਚਖੰਡੁ ਹੈ, ਭਾਉ ਭਗਤਿ ਅਭਿਆਸੀ।

ਚਉ ਵਰਨਾ ਉਪਦੇਸੁ ਕਰਿ, ਗੁਰਮਤਿ ਪਰਗਾਸੀ। (ਵਾਰ ੬, ਪਉੜੀ ੧)

[ਸਾਧ ਸੰਗਤਿ ਹੀ ਸਚ-ਖੰਡ ਹੈ, ਜਿਥੇ ਚਹੁੰ ਵਰਨਾਂ, ਭਾਵ ਮਨੁੱਖ ਮਾਤਰ ਨੂੰ ਜਾਤ ਭੇਦ ਛਡ ਕੇ, ਉਪਦੇਸ਼ ਨਾਲ ਗੁਰਮਤਿ ਦਾ ਪ੍ਰਗਾਸ ਹੁੰਦਾ ਹੈ।]

(੫) ਚਾਰਿ ਵਰਨ ਸੰਸਾਰ ਵਿਚ, ਖਹਿ ਖਹਿ ਮਰਦੇ ਭਰਮਿ ਭਰਾਤੀ।

ਛਿਅ ਦਰਸਨ ਹੋਇ ਵਰਤਿਆ ਬਾਰਹ ਵਾਟ ਉਚਾਟ ਜਮਾਤੀ।

(ਪਰੰਤੂ) ਗੁਰਮੁਖਿ ਵਰਨ ਅਵਰਨ ਹੋਇ, ਰੰਗ ਸੁਰੰਗੁ ਤੰਬੋਲ ਸੁਹਾਤੀ।

(ਵਾਰ ੧੨, ਪਉੜੀ ੧੨)

(੬) ਨਿਰਕਾਰ ਆਕਾਰੁ ਕਰਿ ਜੋਤਿ ਅਨੁਪ ਸਰੂਪ ਦਿਖਾਇਆ।

ਬੇਦ ਕਤੇਬ ਅਗੋਚਰਾ ਵਾਹਿਗੁਰੂ ਗੁਰ ਸਬਦੁ ਸੁਣਾਇਆ।

ਚਾਰਿ ਵਰਨ ਚਾਰ ਮਜ਼ਹਬਾਂ ਚਰਣ ਕੰਵਲ ਸਰਣਾਗਤਿ ਆਇਆ।

(ਵਾਰ ੧੨, ਪਉੜੀ ੧੨)

(੭) ਨਿਰਕਾਰ ਆਕਾਰੁ ਕਰਿ,

ਗੁਰ (ਗੁਰੂ ਨਾਨਕ ਦੇਵ) ਮੂਰਤਿ ਹੁਏ ਧਿਆਨੁ ਧਰਾਇਆ।

ਚਾਰਿ ਵਰਨਿ (ਹਿੰਦੂਆਂ ਦੇ) ਗੁਰ ਸਿਖ ਕਰਿ,

ਸਾਧ ਸੰਗਤਿ ਸਚਖੰਡੁ ਵਸਾਇਆ।

ਵੇਦ ਕਤੇਬਹੁ ਬਾਹਰਾ, ਅਕਥ ਕਥਾ ਗੁਰ ਬਥਦੁ ਸੁਣਾਇਆ।

(ਵਾਰ ੧੬, ਪਉੜੀ ੧੪)

(੮) ਚਾਰਿ ਵਰਨਿ ਇਕ ਵਰਨਿ ਕਰਿ,

ਵਰਨ ਅਵਰਨ ਸਾਧ ਸੰਗੁ ਜਾਪੈ।

(ਵਾਰ ੨੩, ਪਉੜੀ ੧੬)

[ਭਾਵ—ਚਾਰ ਵਰਣ (ਖੱਡੀ, ਬਾਹਮਣ, ਸੁਦ, ਵੈਸ) ਦਾ ਇਕ ਵਰਣ ਕਰ ਕੇ, ਅਤੇ ਭਾਵੋਂ ਇਹਨਾਂ ਵਰਣਾਂ ਤੋਂ ਕੋਈ ਬਾਹਰ ਹੋਵੇ, ਸਤਿਗੁਰ ਦੀ ਸੰਗਤਿ ਵਿਚ ਸਾਧ ਸੰਗਤ ਕਰ ਕੇ ਹੀ ਜਾਣੇਦੇ ਹਨ, ਕੋਈ ਵਿਤਕਰਾ ਨਹੀਂ।]

(੯) ਚਾਰਿ ਵਰਨ ਇਕ ਵਰਨ ਹੋਇ,

ਸਾਧ ਸੰਗਤਿ ਮਿਲਿ ਹੋਇ ਤਰਾਬਾ। (ਤਰਦੇ ਹਨ)

ਚੰਦਨ ਵਾਸੁ ਵਣਾਸਪਾਤਿ ਅਵਲਿ ਦੌਮ ਨ ਸੇਮ ਖਰਾਬਾ ।.....

[ਮਨੁੱਖ ਮਾੜ ਵਿਚ ਕੋਈ ਵੇਡ, ਵਿਤਕਰਾ ਨਹੀਂ ਰਹਿੰਦਾ]

ਜਾਹਰ ਪੀਰੁ, ਜਗਤੁ ਗੁਰ, ਬਾਬਾ ।

(ਵਾਰ 28, ਪਉੜੀ 8)

(10) ਚਾਰਿ ਵਰਣ ਇਕ ਵਰਣ ਹੋਏ,

ਗੁਰਸਿਖ ਵੜੀਅਨਿ ਗੁਰਮੁਖਿ ਗੋਤੇ ।

(ਵਾਰ 26, ਪਉੜੀ 4)

[ਚਾਰ ਵਰਣਾਂ ਦੇ ਇਕ ਵਰਣ ਹੋ ਕੇ ਕੇਵਲ ਗੁਰਮੁਖ ਸਿਖ ਵਾਲੀ ਸਮਾਨ ਗੋਤ ਵਾਲੇ
ਹੋ ਜਾਂਦੇ ਹਨ; ਭਾਵ—ਪਿਛਲੀ ਅਖੋਤੀ ਜਾਤਿ ਗੋਤ ਮਿਟ ਜਾਂਦੀ ਹੈ।]

(੩)

ਹੁਣ ਇਕ ਦੋ ਪ੍ਰਮਾਣ ਵਾਚੋ ਗੁਰ ਪ੍ਰਤਾਪ ਸੁਰਜ ਵਿਚੋਂ :

(1) ਵਡੇ ਲ੍ਘੂ ਕੋ ਭੇਦ ਨਹਿ, ਸਿਖਿਆ ਲੇਵੇ ਸਿਖ ।

ਵਰਣ ਜਾਤਿ ਕੋ ਦੂਰ ਧਰ, ਐਸੇ ਸਿਖ ਸੁਲੱਖ ।

(ਭਜ 4, ਅਧਿ: ੧੫)

(2) ਜਾਤਿ ਵਰਣ ਕੀ ਕਾਣ ਤਜਿ, ਮਿਲੈ ਭਾਲਸੇ ਸੰਗੁ ।

ਗੁਰਬਾਣੀ ਸੋ ਪ੍ਰੇਮ ਕਰਿ, ਮਨ ਰਪ (ਰੰਗ ਦੇਵੇ) ਗੁੜਾ ਰੰਗ ।

(ਭਜ 4, ਅਧਿ: ੧੫)

(੪)

ਇਕ ਹੀ ਬਰਤਨ ਮੈਂ ਸਭ ਕਹੁੰ ।

ਆਬ ਹਯਾਤ ਪਿਲਾਵਤ ਤਾਹੁੰ ।

ਖਣਾ ਭੀ ਇਕਠੇ ਸਭ ਥੈਂ ਰੈਂ ।

ਸਕੇ ਬੀਰ ਆਪਸ ਮੈਂ ਵੈ ਹੈਂ ।

ਜਾਤਿ ਗੋਤ ਕੁਲ ਕਿਰਿਆ ਨਾਮ ।

ਕਰਮ ਧਰਮ ਪਿਤ ਮਾਤਾ ਕਾਮ ।

ਪਿਛਲੇ ਜੋ ਤਜ ਦੇਤ ਤਮਾਮ ।

(ਪੰਚ ਪ੍ਰਕਾਸ਼)

(੫)

ਡਾਕਟਰ ਭਾਈ ਜੋਧ ਸਿੰਘ ਜੀ ਆਪਣੀ ਪੁਸਤਕ ਗੁਰੂ ਨਾਨਕ ਸਿਮਰਤੀ
ਵਿਆਖਿਆਨ ਦੇ ਪੰਨਾ ੫੯ ਉਤੇ 'ਵਰਣ ਆਸ਼ਰਮ ਧਰਮ' ਦੇ ਸਿਰਲੇਖ ਹੇਠ ਲਿਖਦੇ ਹਨ :

"ਇਕ ਹੋਰ ਸਿਧਾਂਤ (ਜਿਸ) ਸੰਬੰਧੀ ਪੁਰਾਣੇ ਭਾਰਤੀ ਚਿੰਤਕਾਂ ਅਤੇ ਗੁਰੂ ਨਾਨਕ ਦੇਵ
ਜੀ ਦਾ ਬਹੁਤ ਮਤ-ਭੇਦ ਹੈ, ਉਹ ਵਰਣ ਆਸ਼ਰਮ ਹੈ। ਵਰਣਾਂ ਦੀ ਵੇਡ ਵੇਦਿਕ ਕਾਲ
ਤੋਂ ਹੀ ਅੰਤ ਹੋ ਗਈ ਸੀ। ਪਰੰਤੂ ਉਸ ਸਮੇਂ ਵਰਣ ਬਦਲਣ ਦੀ ਵੀ ਖੁਲ੍ਹ ਸੀ। ਹਰ ਇਕ
ਵਿਅਕਤੀ ਕਿਸੇ ਇਕ ਵਰਣ ਦਾ ਧਰਮ ਆਪਣੀ ਮਰਜ਼ੀ ਅਨੁਸਾਰ ਅਪਣਾਅ ਸਕਦਾ ਸੀ।
ਕੁਝ ਸਮਾਂ ਲੰਘਣ ਤੇ ਵਰਣ ਜਨਮ ਤੋਂ ਹੀ ਨਿਸਚਿਤ ਹੋਣ ਲਗ ਪਿਆ ਅਤੇ ਮਨੁੱ ਜੀ

ਨੇ ਇਸ ਵਿਚਾਰ ਨੂੰ ਪੱਕਾ ਕਰ ਦਿੱਤਾ।.....ਭਾਵੇਂ ਜਿਸ ਵੇਲੇ ਇਹ ਬਿਵਸਥਾ ਚਲਾਈ ਗਈ ਸੀ ਉਸ ਵੇਲੇ ਇਸ ਦਾ ਕੋਈ ਲਾਭ ਹੋਵੇ, (ਪਰੰਤੂ) ਹੁਣ ਵਰਣ, ਜਾਤਾਂ-ਪਾਤਾਂ ਵਿਚ ਵੇਡੇ ਜਾ ਕੇ ਬਹੁਤ ਹਾਨੀਕਾਰਕ ਹੋ ਗਏ ਸਨ। ਹਿੰਦੂ ਸਮਾਜ ਵਿਚ ਯਕਿਨਿਹਤੀ ਇਸ ਵੰਡ ਨੇ ਅਸੰਭਵ ਬਣਾ ਦਿੱਤੀ ਸੀ। ਗੁਰੂ ਨਾਨਕ ਦੇਵ ਜੀ ਨੇ ਕਹਿਆ ਕਿ ਸਭ ਮਨੁੱਖ ਇਕ ਨਿਰੰਕਾਰ ਦੀ ਸਿਰਜਣਾ ਹਨ। ਉਨ੍ਹਾਂ ਵਿਚ ਨੀਵਾਂ ਉੱਚਾ ਕੋਈ ਨਹੀਂ।”

ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਚਲਾਏ ‘ਨਿਰਮਲ’ ਤੇ ‘ਨਿਰਾਲੇ’ ਪੰਥ ਦਾ ਅਗੇ ਪ੍ਰਚਾਰ ਕਰਨਾ ਤੇ ਇਸ ਨੂੰ ਸਦਾ ਲਈ ਪੱਕੀਆਂ ਲੀਹਾਂ ਉਤੇ ਤੌਰਨਾ ਸ੍ਰੀ ਦਸ਼ਮੇਸ਼ ਜੀ ਦਾ ਮੁਖ ਉੱਦੇਸ਼ ਸੀ, ਜੋ ਆਪ ਜੀ ਨੇ ਪ੍ਰਾਣੀ ਮਾੜ ਨੂੰ ਨੀਚ-ਉੱਚ ਦਾ ਭੇਦ ਮਿਟਾਂ ਕੇ, ਇਕੋ ਥਾਟੇ ‘ਖੰਡੇ ਦੀ ਪਾਹੁਲ’ ਪਿਲਾ ਕੇ, ਤੇ ਇਸ ਤਰ੍ਹਾਂ ‘ਖਾਲਸੇ’ ਦੀ ਸਿਰਜਨਾ ਕਰ ਕੇ ਸੰਪੂਰਨ ਕੀਤਾ।

(੬)

He (Guru Nanak) was essence of humility. He preached with vehemence against idolatry, hypocrisy, and distinctions of castes and creeds, but in so doing he never uttered a word which savoured of personal ambitions, neither did he arrogate to himself the attributes of God. (Glimpses of the World Religions)

[ਭਾਵ—ਗੁਰੂ ਨਾਨਕ ਦੇਵ ਜੀ ਮਿੱਠਾਂ ਤੇ ਨਿਮ੍ਰਤਾ ਦੇ ਮੁਜਸ਼ਮ ਸਨ। ਉਨ੍ਹਾਂ ਨੇ ਬੁੱਤ-ਪੂਜਾ, ਪਾਖੰਡ, ਜਾਤ-ਪਾਤ ਅਤੇ ਮਨੌਤਾਂ ਵਿਚੁਧ ਜ਼ੋਰਦਾਰ ਪ੍ਰਚਾਰ ਕੀਤਾ, ਪਰੰਤੂ ਅਜਿਹਾ ਕਰਦਿਆਂ ਉਨ੍ਹਾਂ ਨੇ ਕਦੀ ਇਕ ਸ਼ਬਦ ਵੀ ਅਜਿਹਾ ਨਹੀਂ ਵਰਤਿਆ ਜਿਸ ਤੋਂ ਨਿੱਜੀ ਵਡਿਆਈ (ਹਉਮੈ) ਦੀ ਬੂਝ ਆਉਂਦੀ ਹੋਵੇ। ਨਾ ਹੀ ਉਨ੍ਹਾਂ ਨੇ ਕਦੀ ਰੱਬੀ ਗੁਣਾਂ ਵਾਲੇ ਰੱਬ ਹੋਣ ਦਾ ਮਾਣ ਕੀਤਾ।] (ਗਲਿੰਸ਼ ਆਫ ਦੀ ਵਰਲਡ ਰਿਲੀਜ਼ਨਸ)

(੭)

He (Guru Nanak) repudiated the caste divisions and the ceremonial aspects which became mixed up with religion in India. (S. Radha Krishnan, Occasional Speeches and Writings)

[ਭਾਵ—ਗੁਰੂ ਨਾਨਕ ਜੀ ਨੇ ਜਾਤ-ਪਾਤ ਦੇ ਵਿਤਕਰਿਆਂ ਤੇ ਰਸਮੀ ਰੁਹ-ਰੀਤਾਂ ਦਾ, ਜੋ ਭਾਰਤ ਵਿਚ ਧਰਮ ਨਾਲ ਖਲਤ-ਮਲਤ ਹੋ ਗਈਆਂ ਸਨ, ਖੰਡਨ ਕੀਤਾ।]

(ਐਸ. ਰਾਧਾ ਕ੍ਰਿਸ਼ਨ)

(੮)

Nanak's faith was sternly monotheistic. He taught the worthlessness of religious vestments of ostentations, prayer and penance, pilgrimages of fames. He declared that all men had a

right to search for knowledge of God, irrespective of caste.
(Encyclopaedia Britannica)

[ਭਾਵ—ਗੁਰੂ ਨਾਨਕ ਦਾ ਮਤ ਏਕੀਸ਼ੁਰਵਾਦੀ ਸੀ, ਉਨ੍ਹਾਂ ਨੇ ਵਿਖਾਵੇ ਦੇ ਮਜ਼ਹਬੀ ਵੇਸ਼ਾਂ, ਅਰਦਾਸਾਂ ਤੇ ਹੱਠ-ਕਰਮਾਂ ਅਤੇ ਮੰਦਰਾਂ ਦੀਆਂ ਯਾਤਰਾਵਾਂ ਦੀ ਅਯੋਗਤਾ ਤੇ ਨਿਗੁਣਤਾ ਦਰਸਾਈ। ਉਨ੍ਹਾਂ ਨੇ ਐਲਾਨ ਕੀਤਾ ਕਿ ਸਾਰੇ ਮਨੁੱਖਾਂ ਦਾ, ਬਿਨਾਂ ਜਾਤ-ਪਾਤ ਦੇ ਵਿਤਕਰਿਆਂ ਦੇ, ਰੱਖੀ ਗਿਆਨ ਬਾਰੇ ਖੋਜ ਕਰਨ ਦਾ ਸਮਾਨ ਅਧਿਕਾਰ ਹੈ।] (ਅਨਸਾਇਕਲੋਪੀਡੀਆ ਬਿਟੇਨਿਕਾ)

(੪)

Nanak deprecated image worship, priest craft, and caste and laid great stress on the ethical side of his teaching, especially the virtues of honesty, loyalty, justice and benevolence.

(The New Universal Encyclopaedia)

[ਭਾਵ—ਗੁਰੂ ਨਾਨਕ ਜੀ ਨੇ ਬੁੱਤ-ਪੂਜਾ, ਪੂਜਾਰੀ ਚਾਲਾਂ (ਪ੍ਰਬੰਧ) ਤੇ ਜਾਤ-ਪਾਤ ਨੂੰ ਨਿਰਦਿਆ ਅਤੇ ਆਪਣੀ ਸਿਖਿਆ ਵਿਚ ਆਚਾਰਕ ਪੱਖ ਉਤੇ ਵਧੇਰੇ ਜ਼ੋਰ ਦਿਤਾ, ਖਾਸ ਕਰਕੇ ਈਮਾਨਦਾਰੀ, ਵਫ਼ਾਦਗੀ, ਨਿਆਂ ਤੇ ਦਿਆਲਤਾ ਉਤੇ।] (ਦੀ ਨੌਥੂ ਸੁਨੌਰਸਲ ਅਨਸਾਇਕਲੋਪੀਡੀਆ)

(੧੦)

Nanak believed in monotheistic deity, whom he designated 'Sat Nam' and who had created all men equal. This emphasis on equality contradicted Hindu caste practices and led him to denounce caste differences, and to insist upon the dignity of labour. He reacted against ritual as practised by both Hindus and Muslims, placing individual conduct before ritual. (Encyclopaedia Americana)

[ਭਾਵ—ਗੁਰੂ ਨਾਨਕ ਜੀ 'ਇਕ ਪ੍ਰਭੂ' ਉਤੇ ਵਿਸ਼ਵਾਸ ਰਖਦੇ ਸਨ ਅਤੇ ਉਸ ਨੂੰ 'ਸਤਿਨਾਮ' ਕਰ ਕੇ ਪੁਕਾਰਦੇ ਸਨ, ਜਿਸ ਨੂੰ ਕਿ ਸਭ ਮਨੁੱਖਾਂ ਨੂੰ ਸਮਾਨ ਬਣਾਇਆ ਹੈ। ਸਮਾਨਤਾ ਦੇ ਇਸ ਸਿਧਾਂਤ ਨੇ ਹਿੰਦੂਆਂ ਦੇ ਵਰਣ-ਆਸਰਮ ਅਥਵਾ ਜਾਤ-ਪਾਤ ਦੇ ਵਿਤਕਰਿਆਂ ਦਾ ਖੰਡਨ ਕੀਤਾ ਅਤੇ ਕਿਰਤ ਨੂੰ ਸਨਮਾਨਿਆ। ਗੁਰੂ ਜੀ ਨੇ ਹਿੰਦੂਆਂ ਤੇ ਮੁਸਲਮਾਨਾਂ ਦੀਆਂ ਰਸਮਾਂ ਦਾ ਵਿਰੋਧ ਕਰਦਿਆਂ ਹੋਇਆਂ ਮਨੁੱਖ ਦੇ ਵਿਅਕਤੀਗਤ ਚਲਣ ਨੂੰ ਇਨ੍ਹਾਂ ਗੀਤਾਂ-ਰਸਮਾਂ ਤੋਂ ਉਚੇਰਾ ਅਸਥਾਨ ਦਿਤਾ।] (ਅਨਸਾਇਕਲੋਪੀਡੀਆ ਅਮੇਰੀਕਾ)

(੧੧)

India sorely needs the spirit of Guru Nanak to end social and communal troubles that split her in so many fighting camps. India needs unity under the banner of Guru Nanak for whom

all men—Hindus, Muslims and Christians, were equal children of the same father. (Sardul Singh Kavishar, *The Sikh Studies*)

|ਭਾਵ—ਬਾਰਤ ਦੇ ਸਮਾਜਕ ਤੇ ਫਿਰਕੂ ਬਖੇੜਿਆਂ ਨੂੰ, ਜੋ ਇਸ ਨੂੰ ਏਨੇ ਵਿਰੋਧੀ ਧਿੜਿਆਂ ਵਿਚ ਵੰਡ ਕੇ ਲੀਓ-ਲੀਓ ਕਰਦੇ ਹਨ, ਮੁਕਾਣ ਲਈ, ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਤੇ ਪਰਚਾਰੇ ਭਾਵਾਂ ਦੀ ਲੋੜ ਹੈ। ਬਾਰਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਡੇ ਹੇਠ ਏਕਤਾ ਦੀ ਲੋੜ ਹੈ, ਗੁਰੂ ਜੀ ਲਈ ਸਾਰੇ ਲੋਕ—ਹਿੰਦੂ, ਮੁਸਲਮਾਨ ਜਾਂ ਈਸਾਈ ਆਦਿ—ਇਕ-ਸਮਾਨ, ਇਕੇ ਪਿਤਾ ਦੇ ਬਾਲਕ ਹਨ।]

(ਸਰਦੂਲ ਸਿੰਘ ਕਵੀਸ਼ਰ, ਦੀ ਸਿਖ ਸਟੱਭੀਜ਼)

(੧੨)

ਸੰਤ ਛਤਹ ਸਿੰਘ ਜੀ ਨਵੰਬਰ ੧੯੬੭ ਦੇ ਗੁਰਦੁਆਰਾ ਗਜ਼ਟ ਵਿਚਲੇ ਲੇਖ ‘ਸਾਰਾ ਪੰਥ—ਇਕ ਪਰਵਾਰ’ ਵਿਚ ਲਿਖਦੇ ਹਨ :

“ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ਼ ਨੇ ਸ੍ਰੀ ਅਨੰਦਪੁਰ ਸਾਹਿਬ ਵਿਚ ਵੱਡੇ ਇਕੱਠ ਵਿਖੇ ਸਿੰਘਾਂ ਨੂੰ ਇਕ ਬਾਟੇ ਵਿਚ ਅੰਮ੍ਰਿਤ ਛਕਾਇਆ ਅਤੇ ਸਭ ਖਾਲਸੇ ਨੂੰ ਹੁਕਮ ਕੀਤਾ—‘ਅੱਜ ਤੋਂ ਅਸਾਂ ਇਕ ਅਸੂਲ ਕਾਇਮ ਕਰ ਕੇ ਸਰਬੱਤ ਖਾਲਸੇ ਵਿਚ ਇਲਾਕਾਈ ਵੰਡ ਅਤੇ ਨਸਲੀ ਵੰਡ ਖਤਮ ਕਰ ਦਿੱਤੀ ਹੈ। ਸਾਰਾ ਖਾਲਸਾ ਮੇਰਾ ਨਾਦੀ ਪੁੱਤਰ ਹੈ।’ ਇਸ ਤਰ੍ਹਾਂ ਨਸਲੀ ਭੇਦ ਮਿਟਾ ਦਿੱਤਾ, ਸ੍ਰੀ ਅਨੰਦਪੁਰ ਸਾਹਿਬ ਦਾ ਜਨਮ ਦੱਸ ਕੇ ਇਲਾਕਾਈ ਵੰਡ ਖਤਮ ਕਰ ਦਿੱਤੀ। ਜਦ ਸਾਰੇ ਅਨੰਦਪੁਰ ਦੇ ਵਾਸੀ ਹਨ, ਫਿਰ ਇਲਾਕਾ-ਪ੍ਰਸਤੀ ਕਿਉਂ? ਜਦ ਸਾਰੇ ਮਾਤਾ ਸਾਹਿਬ ਦੇਵਾਂ ਅਤੇ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ਼ ਦੇ ਸਪੁੱਤਰ ਸਪੁੱਤਰੀਆਂ ਹਨ ਤਾਂ ਜੱਟ, ਨਾਈ, ਛੀਬੇ, ਝੀਵਰ, ਤਰਖਾਣ, ਮਜ਼ਬੀ, ਰਵਿਦਾਸੀਏ, ਕਬੀਰ ਪੰਥੀ, ਸਿਕਲੀਗਰ ਆਦਿ ਜਾਤਾਂ ਕਿਥੇ? ”

“ਜਦ ਇਸ਼ਟ ਇਕ, ਉਪਾਸਨਾ ਇਕ, ਧਿਆਨ ਇਕ, ਪੰਜਾਂ ਕੱਕਿਆਂ ਦੀ ਰਹਿਤ ਇਕ, ਪੰਜਾਂ ਬਾਣੀਆਂ ਦਾ ਪਾਠ ਇਕ; ਰੰਗ ਇਕ, ਰੂਪ ਇਕ, ਫਿਰ ਗੁਰਮਤਿ ਵਿਰੁਧ ਇਲਾਕਾਈ ਅਤੇ ਜਾਤ-ਬਗਦਗੀ ਦਾ ਸਵਾਲ ਕਿਉਂ ਉਠੇ?”

(੧੩)

ਸ਼੍ਰੀ ਡੱਕਨ ਗ੍ਰੀਨਲੀਜ਼, ਆਪਣੀ ਪੁਸਤਕ *The Gospel of the Guru Granth Sahib* ਵਿਚ ਸਿਖ ਧਰਮ ਦੀ ਰੂਪ-ਰੇਖਾ ਦਾ ਉਲੇਖ ਕਰਦੇ ਹੋਏ ਇਸ ਨੂੰ ਇਕ ਨਿਆਰਾ ਤੇ ਨਰੋਆ ਮੱਤ ਬਿਆਨਦੇ ਹਨ। ਵਾਚੋ, ਇਸ ਵਿਦਵਾਨ ਦੇ ਨਿਮਨ-ਲਿਖਤ ਵਿਚਾਰ :

(1) 'Sikhism' is, of course, Hindu, in so far as it is Indian in origin, yet even in time of the Third Guru the Hindus recognised it as quite separate from their own Creed, and a little later Fani, of Muslim origin, declared it to be separate equally from Islam.

(ਮੁਖ-ਬੰਧ, ਪੰਨਾ ੧੭੧)

(2) Q—Can you sum up this religion in a few words ?

Ans—It is a life of active effort towards world-up-lift under the Guru's guidance, so that all souls may attain the final Goal. IT INSISTS ON HUMAN EQUALITY AND REJECTS CASTE RACE PREJUDICE, the use of images for the spiritual God, and all External Show of piety, insisting on absolute sincerity and preserving action for the love of God.

(Duncan Greenlees)
(ਮੁਖ-ਬੰਧ, ਪੰਨਾ ੧੯੩)

[ਭਾਵਾਰਥ—੧. ਸਿਖ ਮਤ ਏਥੋਂ ਤਕ ਹੋ ਹਿੰਦੂ ਮਤ ਕਿਹਾ ਜਾ ਸਕਦਾ ਹੈ ਕਿ ਇਸ ਦਾ ਅਰੰਭ ਹਿੰਦੁਸਤਾਨ ਵਿਚ ਹੋਇਆ। ਵੈਸੇ, ਤੀਜੇ ਸਤਿਗੁਰੂ ਦੇ ਸਮੇਂ ਤੋਂ ਹੀ ਹਿੰਦੂ, ਇਸ ਨੂੰ ਆਪਣੇ ਮੱਤ ਨਾਲੋਂ ਭਿੰਨ ਗਿਣਦੇ ਸਨ ਅਤੇ ਇਸ ਤੋਂ ਕੁਝ ਸਮਾਂ ਬਾਅਦ ਫਾਨੀ (ਇਕ ਮੁਸਲਿਮ ਇਤਿਹਾਸਕਾਰ) ਨੇ ਇਸ ਨੂੰ ਇਸਲਾਮ ਤੋਂ ਵੀ ਵਖਰੇ ਹੋਣ ਦਾ ਐਲਾਨ ਕੀਤਾ।

(੨) ਪ੍ਰਸ਼ਨ—ਕੀ ਤੁਸੀਂ ਥੋੜ੍ਹੇ ਸ਼ਬਦਾਂ ਵਿਚ ਸਿਖ ਮੱਤ ਨੂੰ ਬਿਆਨ ਕਰ ਸਕਦੇ ਹੋ?

ਊੱਤਰ—ਹਾਂ, ਇਹ ਸਤਿਗੁਰੂ ਦੀ ਅਗਵਾਈ ਹੇਠ ਸੰਸਾਰ ਨੂੰ ਊੱਚਾ ਚੁੱਕਣ ਲਈ ਇਕ ਅਮਲੀ ਜਤਨ ਹੈ, ਤਾਂ ਜੁ ਸਭ ਨੂੰ ਅਕਾਲ ਪੁਰਖ ਦੀ ਪ੍ਰਾਪਤੀ ਹੋ ਸਕੇ। ਇਹ ਮਨੁੱਖੀ ਸਮਾਨਤਾ ਉੱਤੇ ਜ਼ੋਰ ਦੇਂਦਾ ਹੈ, ਜਾਤ-ਪਾਤ, ਨਸਲ ਤੁਅੱਸਬ, ਮੁਰਤੀ-ਪੜਾ, ਪਖੜ, ਕਰਮ-ਕਾਂਡ ਦਾ ਖੰਡਨ ਕਰਦਾ ਅਤੇ ਪ੍ਰਭੂ-ਪਿਆਰ ਲਈ ਅੰਦਰੋਂ ਬਾਹਰੋਂ ਸੱਚੇ ਸੁੱਚੇ ਹੋਣ ਉੱਤੇ ਜ਼ੋਰ ਦਿੰਦਾ ਹੈ।]

(੧੪)

Both Granths (Adi Guru Granth and Dasam Granth) aimed to free their people from Hindu practices especially from the tentacles of caste. Success or failure here is crucial for the future of Sikh Democracy....In view of the fact, then, that Sikhism started as a protest against the Caste System, it should be instructive to inquire as to the extent that the Sikhs have been able to free themselves from its shackles. (*The Granth of Guru Gobind Singh and the Khalsa Brotherhood*. Page 10-11 by C.H. Loehlin.)

[ਊਲਥਾ—ਦੇਵੇਂ ਗ੍ਰੰਥ (ਆਦਿ ਗੁਰੂ ਗ੍ਰੰਥ ਅਤੇ ਦਸਮ-ਗ੍ਰੰਥ) ਦਾ ਟੀਕਾ ਤੇ ਮਨੋਰਥ ਆਪਣਿਆਂ ਲੋਕਾਂ ਨੂੰ ਹਿੰਦੂ ਗੀਤਾਂ-ਰਿਵਾਜਾਂ, ਖਾਸ ਕਰਕੇ ਜਾਤ-ਪਾਤ ਦੀ ਪਕੜ ਤੋਂ ਸੁਤੰਤਰ ਕਰਨਾ ਸੀ। ਇਸ ਕੰਮ ਵਿਚ ਸਫਲਤਾ ਜਾਂ ਅਸਫਲਤਾ ਉੱਤੇ ਸਿਖ ਸੰਗਤ ਦੇ ਭਵਿਖ ਦਾ ਨਿਰਭਰ ਸੀ। ਇਸ ਹਕੀਕਤ ਨੂੰ ਸਾਹਮਣੇ ਰਖਦਿਆਂ ਕਿ ਸਿੱਖੀ ਦਾ ਮੁੱਢ, ਹਿੰਦੂਆਂ ਦੀ ਜਾਤ-ਪਾਤ ਵਿਰੁਧ ਰੋਸ ਵਜੋਂ ਬੱਝਿਆ ਸੀ, ਇਹ ਗੱਲ ਵੇਖਣ ਵਾਲੀ ਹੈ ਕਿ ਸਿੱਖ ਇਨ੍ਹਾਂ ਬੰਧਨਾਂ ਤੋਂ ਕਿਥੋਂ ਤਕ ਖਲਾਸੀ ਪਾਉਣ ਵਿਚ ਸਫਲ ਹੋਏ ਹਨ।]

(ਸੌ. ਅੰਚ. ਲੋਹਲਿਨ)

ਸ੍ਰੀ ਦਸਤੇਸ਼ ਪਿਤਾ ਨੇ ਸੰਮਤ ੧੭੫੬ ਦੀ ਸ਼ੁਭ ਵੈਸਥੀ ਉੱਤੇ, ਸਿਖਾਂ ਨੂੰ ਇਕੋ ਬਾਟੇ ਖੰਡੇ ਦੀ ਪਾਹੁਲ ਪਾਨ ਕਰਾ ਕੇ, ਸਭ ਨੂੰ ਇਕ ਵਰਣ ਵਾਲੇ—ਖੰਡਾ ਕੁਲ ਛੱਤਰੀ—ਬਣਾ ਦਿੱਤਾ। ਸ੍ਰੀ ਦਸਤੇਸ਼ ਜੀ ਦੇ ਉਪਦੇਸ਼ ਦੀ, ਉਸ ਸਮੇਂ ਜੋ ਗੀਪੋਰਟ ਔਰਗਜ਼ੇਬ ਬਾਦਸ਼ਾਹ ਨੂੰ ਉਸ ਦੇ ਗੀਪੋਰਟ ਨੇ ਭੇਜੀ, ਉਹ ਮੁਨਸ਼ੀ ਗੁਲਾਮ ਮਹੱਯੁਦੀਨ ਅਨੁਸਾਰ ਇਸ ਪ੍ਰਕਾਰ ਹੈ :

“.....ਹਮਾ ਦਰ ਯਕ ਮਜ਼ਹਬ ਦਰ ਆਯਦ ਕਿ ਦੁਈ ਅਜ਼ ਮਿਆਂ ਬਰਖੇਜ਼ਦ, ਵਹ ਹਰ ਚਹਾਰ ਵਰਣ ਕੌਮਿ ਹਨੂੰਦ ਅਜ਼ ਬਾਹਮਨ ਵਹ ਛੜੀ ਵਹ ਸੂਦਰ ਵਹ ਵੈਸ਼ ਕਿ ਹਰ ਯਕ ਰਾ ਦਰ-ਧਰਮ ਸ਼ਾਸਤ੍ਰ ਦੀਨੇ ਅਲਹਿਦਾ ਮੁਕੱਰ ਅਸਤ, ਅਂਨ ਰਾ ਤਰਕ ਦਾਦਹ ਵਹ ਬਰ ਯਕ ਤਰੀਕ ਸਲੂਕ ਨੁਮਾਇੰਦ। ਵਹ ਹਮਾ ਬਰਾਬਰ ਅੰਦ ਵਹ ਪਾਹੁਲੇ ਮਨ ਗ੍ਰਾਹਤਹ ਮਰਦਾਨਿ ਹਰ ਚਹਾਰ ਵਰਣ ਵਹ ਦਰ ਯਕ ਚੁਰੜ ਬਿ-ਖੁਰੰਦ।”

[ਭਾਵ—ਸਾਰੇ ਇਕ ਧਰਮ ਵਾਲੇ ਹੋ ਜਾਣ ਤੇ ਦੁਜਾਇਗੀ ਦਿਲੋਂ ਕਢ ਦੇਣ। ਚਾਰੇ ਵਰਣ-ਵਿਤਕਰੇ ਮਿਟਾ ਕੇ ਇਕ ਮਰਯਾਦਾ ਧਾਰਨ ਕਰਨ। ਮੇਰੀ ਉਸ (ਦਸਤੇਸ਼ ਜੀ ਦੀ) ਅੰਮ੍ਰਿਤ ਦੀ ਪਾਹੁਲ ਇਕੋ ਬਰਤਨ ਵਿਚ ਲੈਣ ਅਤੇ ਇਕੋ ਬਰਤਨ ਵਿਚ ਇਕੱਠੇ ਖਾਣ।]

(੧੬)

ਸੁਰਗਵਾਸੀ ਪ੍ਰਿਸੀਪਲ ਗੰਗਾ ਸਿੰਘ ਜੀ ਫਿਲਾਸਫਰ ਆਪਣੀ ਪੁਸਤਕ ਪੂਰਨ ਮਨੁੱਖ (ਖਾਲਸਾ) ਦੇ ਪੰਨਾ ੧੭ ਉੱਤੇ ਵਰਣ ਆਸ਼ਰਮ ਦੀਆਂ ਬੁਰਾਈਆਂ ਆਦਿ ਦਾ ਵਰਣਨ ਕਰਦੇ ਲਿਖਦੇ ਹਨ :

“ਜਿਥੇ ਨਿਰਾਸ਼ਾਵਾਦ ਦੇ ਕਾਰਨ ਚੰਗੇ ਮਨੁੱਖਾਂ ਦੇ ਸੰਨਿਆਸ ਲੈ, ਜੰਗਲਾਂ ਨੂੰ ਚਲੇ ਜਾਣ ਕਰਕੇ ਸਮਾਜ ਪਹਿਲਾਂ ਹੀ ਰਸ ਨਿਕਲੀਆਂ ਪੱਛੀਆਂ ਵਾਂਗ ਫਿੱਕਾ ਪੈ ਰਿਹਾ ਸੀ, ਓਥੇ ਵਰਣ-ਆਸ਼ਰਮ ਦੀਆਂ ਵੇਡਾਂ ਤੇ ਜਾਤ-ਪਾਤ ਦਿਆਂ ਝਮੇਲਿਆਂ ਨੇ ਜੀਵਨ ਹੋਰ ਵੀ ਤਲਬ ਕਰ ਦਿੱਤਾ ਸੀ। ਸੰਤਾਂ (ਭਗਤਾਂ) ਨੇ ਇਹਨਾਂ ਖਰਾਬੀਆਂ ਦੇ ਖਿਲਾਫ਼ ਆਵਾਜ਼ ਉਠਾਈ, ਉਨ੍ਹਾਂ ਨੇ ਬਾਹਮਣ ਨੂੰ ਵੰਗਾਰ ਕੇ ਆਖਿਆ—‘ਮਨੁੱਖ ਜਾਤੀ ਦੀ ਜਨਮ ਤੋਂ ਜਾਤ ਵਿਅਰਥ ਹੈ, ਬਾਹਮਣ ਤੇ ਸੂਦਰ ਦੇ ਵਿਤਕਰੇ ਵਾਧੂ ਹਨ, ਜੇ ਇਨ੍ਹਾਂ ਦੀ ਕੋਈ ਅਸਲੀਅਤ ਹੁੰਦੀ ਤਾਂ ਸਾਰਿਆਂ ਮਨੁੱਖਾਂ ਦੀਆਂ ਰਗਾਂ ਵਿਚ ਇਕੋ ਜਿਹਾ ਭੂਨ ਨਾ ਹੁੰਦਾ। ਸਗੋਂ, ਕਿਧਰੇ ਦੁੱਧ ਹੁੰਦਾ ਤੇ ਕਿਧਰੇ ਲੁੜ੍ਹਾ।’ ਗੱਲ ਕੀ, ਭਗਤਾਂ ਨੇ ਬਾਹਮਣ ਦੇ ਪੁਰਾਣੇ ਨਿਜ਼ਾਮ ਦੇ ਖਿਲਾਫ਼ ਆਵਾਜ਼ ਉਠਾਈ ਤੇ ਨਵੇਂ ਨਿਜ਼ਾਮ (ਗੁਰਮਤਿ) ਦੀ ਉਡੀਕ ਕਰਨ ਲਗੇ।”

(੧੭)

ਪ੍ਰੈਫੈਸਰ ਕਰਤਾਰ ਸਿੰਘ ਜੀ Sikh Gurus and Untouchability ਨਾਮ ਦੇ ਟੈਕਟ ਦੇ ਸਫ਼ਾ ਸੱਤ ਉੱਤੇ ਲਿਖਦੇ ਹਨ :

“His (Guru Nanak's) heart went out to the lowly and the despised. He vowed to emancipate them. He took with him a Muslim and a Hindu, both of low origin, called them 'Bhais' or

'Brothers' and laid the foundation of His fellowship. To all and sundry he carried the joyful tidings—'Despise no man, God dwells in every heart. The Divine spark, the Immortal Soul, inspires every human form. All are equally the sons of the Father, above. Birth in this or that family cannot exalt or degrade a man, it is actions that do so. A good pious man of humble birth is far more dear to God and men of God than a high born rascal. Doors of the Father's mansion are open to all. Live well in the world, love and serve your fellow creatures, remember your Creator, and all of you irrespective of your birth, will win a seat of honour in the 'darbar' (court) of the Almighty Father.....all prejudices of birth or family, will have to be laid off.'.....Thus it was that Guru Nanak founded the Holy Fellowship, where the lowest is equal with the highest, in race as in Creed....."

[ਭਾਵਾਰਥ—ਸ੍ਰੀ ਗੁਰੂ ਨਾਨਕ ਦੇਵ ਜੀ ਦਾ ਦਿਲ ਨੀਵਿਆਂ ਤੇ ਸਮਾਜ ਵਲੋਂ ਠੁਕਰਾਏ ਹੋਏ ਲੋਕਾਂ ਲਈ ਪਸੀਜਦਾ ਸੀ। ਸਤਿਗੁਰਾਂ ਨੇ ਉਨ੍ਹਾਂ ਨੂੰ ਉੱਚੇ ਚੁੱਕਣ ਦਾ ਬੀੜਾ ਚੁੱਕਿਆ। ਉਨ੍ਹਾਂ ਨੇ ਆਪਣੇ ਨਾਲ ਇਕ ਮੁਸਲਿਮ ਤੇ ਇਕ ਹਿੰਦੂ (ਦੋਵੇਂ ਨੀਵੀਆਂ ਜਾਤਾਂ ਚੌਂ) ਨੂੰ ਆਪਣਾ ਸਾਥੀ ਬਣਾਇਆ ਅਤੇ ਉਨ੍ਹਾਂ ਨੂੰ 'ਭਾਈ' ਕਰ ਕੇ ਪ੍ਰਕਾਰਿਆ ਤੇ ਇਸ ਤਰ੍ਹਾਂ ਆਪਣੀ 'ਸੰਗਤਿ' ਦੀ ਨੀਂਹ ਰੱਖੀ। ਉਨ੍ਹਾਂ ਨੇ ਸਭ ਲੁਕਾਈ ਨੂੰ ਇਕ-ਸਮਾਨ ਆਪਣਾ ਇਹ ਸੁਨੇਹਾ ਦਿੱਤਾ—'ਕਿਸੇ ਨਾਲ ਘਿਰਣਾ ਨਾ ਕਰੋ, ਵਾਹਿਗੁਰੂ ਸਭ ਵਿਚ ਵੱਸਦਾ ਹੈ। ਸਾਰਿਆਂ ਵਿਚ ਉਸ ਦੀ ਅਮਰ ਜੋਤ ਹੈ। ਸਾਰੇ ਇਕ-ਸਮਾਨ ਵਾਹਿਗੁਰੂ ਦੇ ਬੱਚੇ ਹਨ। ਏਸ ਜਾਂ ਇਸ ਘਰਾਣੇ ਵਿਚ ਜਨਮ ਲੈਣ ਨਾਲ ਨਾ ਕੋਈ ਉੱਚਾ ਹੁੰਦਾ ਹੈ, ਨਾ ਨੀਵਾਂ। ਕਿਸੇ ਦੇ ਮੰਦੇ ਜਾਂ ਚੰਗੇ ਕਰਮ ਹੀ ਉਸ ਨੂੰ ਉੱਚਾ ਜਾਂ ਨੀਵਾਂ ਦਰਜਾ ਦੇਂਦੇ ਹਨ। ਇਕ ਉੱਚੀ ਜਾਤ ਵਾਲੇ ਮੰਦ-ਕਰਮੀ ਨਾਲੋਂ ਇਕ (ਅਖੇਤੀ) ਨੀਵੀ ਜਾਤ ਵਾਲਾ ਸੁਭ-ਕਰਮੀ, ਪ੍ਰਭੂ ਨੂੰ ਕਿਉਂ ਵਧ ਪਿਆਰਾ ਹੈ। ਦੁਨੀਆ ਵਿਚ ਚੰਗੇ ਕੀਤੇ ਕੰਮ ਹੀ ਦਰਗਾਹ ਵਿਚ ਪ੍ਰਭੂ ਨਾਲ ਸਮੀਪਤਾ ਦਾ ਕਾਰਨ ਬਣਦੇ ਹਨ। ਜਾਤ ਜਨਮ ਦਾ ਅਭਿਮਾਨ ਤਿਆਗਣਾ ਹੋਵੇਗਾ।'.....ਇਸ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਰੱਬੀ-ਸਾਂਝ ਦੀ ਨੀਂਹ ਰੱਖੀ, ਜਿਸ ਵਿਚ ਪ੍ਰਾਣੀ ਮਾਤਰ ਦਾ ਸਮਾਨ-ਦਰਜਾ ਹੈ।]

(੧੯)

ਸ. ਰਘਬੀਰ ਸਿੰਘ 'ਬੀਰ' ਸੰਚਾਲਕ 'ਆਤਮ ਸਾਇੰਸ ਟਰੱਸਟ' ਵਲੋਂ ਡਗਸ਼ਟੀ ਵਿਖੇ ੨੧ ਤੇ ੨੨ ਸਤੰਬਰ, ੧੯੬੮ ਨੂੰ ਸਿਖ ਨਿਸਚਿਆਂ ਦੇ ਆਖਬਾਰਾਂ ਤੇ ਰਸਾਲਿਆਂ ਦੇ ਸੰਪਾਦਕਾਂ ਦੇ ਬੁਲਾਏ ਸੰਮੇਲਨ ਵਿਖੇ ਪਰਵਾਨ ਹੋਏ ਮਤੇ ਦੀ ਨਕਲ :

(ੴ) ਇਹ ਸੰਮੇਲਨ ਅਨੁਭਵ ਕਰਦਾ ਹੈ ਕਿ ਸਿੱਖ ਧਰਮ ਤੇ ਸਿੱਖ ਸਮਾਜ, ਜਿਸ ਦੀ ਬੁਨਿਆਦ ਜਾਤ-ਪਾਤ ਤੇ ਛੂਤ-ਛਾਤ ਤੋਂ ਨਾ ਸਿਰਫ ਉੱਚੀ ਹੀ ਹੈ, ਬਲਕਿ ਇਨ੍ਹਾਂ ਬੀਮਾਰੀਆਂ ਨੂੰ ਖਤਮ ਕਰਨ ਲਈ ਰੱਖੀ ਗਈ ਸੀ, ਅੱਜ ਦਾ ਸਿੱਖ ਸਮਾਜ ਇਸ ਅਸੂਲ ਨੂੰ ਭੁਲ ਕੇ

ਫੇਰ ਉਨ੍ਹਾਂ ਹੀ ਬੀਮਾਰੀਆਂ ਦਾ ਸ਼ਿਕਾਰ ਹੋ ਰਿਹਾ ਹੈ। ਇਹ ਸੰਮੇਲਨ ਸਮੁਹ ਸਿੱਖ ਸੰਸਥਾਵਾਂ, ਪੰਜਕ ਵਿਅਕਤੀਆਂ, ਸਿੱਖ ਪ੍ਰਚਾਰਕਾਂ ਤੇ ਪੱਤ੍ਰਕਾਰਾਂ ਦਾ ਧਿਆਨ ਪੰਥ ਨੂੰ ਘੁਣ ਵਾਂਗ ਖਾ ਰਹੇ ਇਸ ਰੋਗ ਵਲ ਦਿਵਾ ਕੇ ਸੁਝਾਓ ਦਿੰਦਾ ਹੈ ਕਿ ਕਿਸੇ ਵੀ ਚੋਣ ਵੇਲੇ ਜਾਤ-ਪਾਤ ਤੇ ਛੂਤ-ਛਾਤ ਦਾ ਵਿਤਕਰਾ ਨਾ ਰਖਿਆ ਜਾਇਆ ਕਰੇ। ਅਤੇ ਜਿਥੋਂ ਤਕ ਹੋ ਸਕੇ, ਕਿਸੇ ਵਿਅਕਤੀ ਦੇ ਨਾਮ ਨਾਲ ਉਸ ਦੀ ਜਾਤ-ਗੋਤ ਦੇ ਨਾਮ ਦੀ ਵਰਤੋਂ ਨਾ ਕੀਤੀ ਜਾਇਆ ਕਰੇ।

(ਅ) ਭਾਰਤ ਸਰਕਾਰ ਜਿਸ ਦਾ ਕਿ ਧਰਮ-ਨਿਰਪੱਖ ਤੇ ਜਾਤ-ਪਾਤ ਰਹਿਤ ਸਮਾਜ ਸਬਾਪਤ ਕਰਨਾ ਵਿਧਾਨ ਆਦਰਸ਼ ਹੈ, ਪਾਸ ਵੀ ਬੇਨਤੀ ਕੀਤੀ ਜਾਵੇ ਕਿ ਉਹ ਸਰਕਾਰੀ ਕਾਗ਼ਜ਼ਾਂ, ਅਦਾਲਤਾਂ, ਸੰਸਥਾਵਾਂ, ਰੋਡੀਓ ਬਰਾਡਕਾਸਟਾਂ ਆਦਿ ਕਿਸੇ ਥਾਂ ਵੀ ਕਿਸੇ ਵਿਅਕਤੀ ਦੇ ਨਾਮ ਨਾਲ ਜਾਤ-ਗੋਤ ਦੀ ਵਰਤੋਂ ਕਰਨੀ ਸਖਤੀ ਨਾਲ ਵਿਵਰਜਤ ਕਰਾਰ ਦੇਣ ਲਈ ਅਮਲੀ ਕਦਮ ਉਠਾਵੇ।

(੧੯)

ਪ੍ਰੇਸ਼ਨ: ਸਾਹਿਬ ਸਿੰਘ ਜੀ ਗੁਰਮਤਿ ਪ੍ਰਕਾਸ਼ ਦੇ 'ਗੁਰੂ ਨਾਨਕ ਅੰਕ' ਮਹੀਨਾ ਅਕਤੂਬਰ-ਨਵੰਬਰ ੧੯੬੮ ਵਿਚ 'ਸਾਂਝੇ ਗੁਰੂ ਨਾਨਕ ਦਾ ਸਿੱਧਾ ਪੱਧਰਾ ਜੀਵਨ-ਗਾਹ' ਦੇ ਸਿਰਲੈਖ ਹੇਠ ਛੱਪੇ ਲੇਖ ਵਿਚ ਲਿਖਦੇ ਹਨ :

"ਗੁਰੂ ਨਾਨਕ ਦੇਵ ਜੀ ਨੇ ਸਾਂਝੇ ਗੁਰਦੁਆਰਿਆਂ ਦੀ ਨੀਂਹ ਰੱਖੀ। ਜਿਥੇ ਕਿਧਰੇ ਵੀ ਗਏ, ਧਰਮਸਾਲਾ ਬਣਵਾਈ, ਕੀਰਤਨ ਤੇ ਲੰਗਰ ਦਾ ਹੁਕਮ ਕੀਤੇ ਨੇ। ਸਤਿਗੁਰੂ ਜੀ ਨੇ ਲੋਕਾਂ ਨੂੰ ਮਿਲ-ਬੈਠਣ ਦਾ ਢੰਗ ਦਸਿਆ, ਕੁਹਜਾ ਮਜ਼ਬੂਤੀ ਤੁਅਸਬ ਢੂਰ ਕੀਤਾ, ਨਾ ਜਾਤਿ ਰਹਿਣ ਦਿੱਤੀ ਨਾ ਕੌਮਾਂ ਦੇ ਭੇਦ ਰਹਿਣ ਦਿੱਤੇ। ਹਰੇਕ ਵਰਣ ਦਾ ਬੰਦਾ ਬਾਣੀ ਪੜ੍ਹ ਸਕਦਾ ਹੈ, ਲੰਗਰ ਦੀ ਇਕੋ ਪਾਲ ਵਿਚ ਵੱਡੇ ਤੋਂ ਵੱਡੇ ਤੇ ਨੀਵੇਂ ਤੋਂ ਨੀਵੇਂ ਮਨੁੱਖ ਬੈਠ ਕੇ ਪ੍ਰਸਾਦ ਛੱਕ ਸਕਦੇ ਹਨ। ਕੋਈ ਭਰਮ ਨਹੀਂ, ਕੋਈ ਬਿਸ਼ਟਤਾ ਨਹੀਂ, ਕਾਫਰ ਦੀ ਲਕੀਰ ਨਹੀਂ, ਮਲੇਛ ਦਾ ਪਰਛਾਵਾਂ ਨਹੀਂ ਅਤੇ ਸੁੱਚ ਦੀ ਹੱਦ ਨਹੀਂ।"

(੨੦)

ਅਖੀਰ ਵਿਚ ਅਸੀਂ ਸ੍ਰੀ ਅਕਾਲ ਤਖਤ ਸਾਹਿਬ, ਅੰਮ੍ਰਿਤਸਰ ਵਲੋਂ ਜਾਰੀ ਕੀਤੇ ਇਕ ਹੁਕਮਨਾਮੇ ਦੀ ਨਕਲ ਦਿੰਦੇ ਹਾਂ, ਜਿਸ ਦੀ ਹੋਂਦ ਵਿਚ ਕੋਈ ਸੂਝਵਾਨ, ਈਮਾਨਦਾਰ, ਹੱਕ-ਗੋ ਤੇ ਨਿਰਪੱਖ ਖੜੀ, ਗਰਸਿਖ ਜਾਂ ਅੱਨਮਤੀ ਵਿਦਵਾਨ ਇਹ ਨਹੀਂ ਕਹਿ ਸਕਦਾ ਕਿ ਸਿੱਖਾਂ ਅੰਦਰ ਜਾਤ-ਪਾਤ ਹੈ ਅਤੇ ਸਿਖ ਸਤਿਗੁਰਾਂ ਨੇ ਵਰਣ-ਆਸਰਮ ਨੂੰ ਕਾਇਮ ਰਖਿਆ ਹੈ :

੧੯ ਵਾਹਿਗੁਰੂ ਜੀ ਕੀ ਫਤਹ ॥

ਸਤਿ ਸ੍ਰੀ ਅਕਾਲ

ਸਤਿ ਸ੍ਰੀ ਅਕਾਲ

ਸ੍ਰੀ ਅਕਾਲ ਜੀ ਸਹਾਇ ॥

ਹੁਕਮਨਾਮਾ

ਸੁਬੱਤ ਖਾਲਸਾ ਅਤੇ ਗੁਰਦੁਆਰਿਆਂ ਦੇ ਸੇਵਾਦਾਰਾਂ ਪ੍ਰਤੀ ਸ੍ਰੀ ਅਕਾਲ ਤਖਤ ਸਾਹਿਬ

ਦਾ ਹੁਕਮ ਹੈ ਜੋ ਅੰਮ੍ਰਿਤਪਾਰੀ ਪ੍ਰਾਣੀ ਮਾੜ੍ਹ ਨਾਲ ਸੰਗਤ ਪੰਗਤ ਵਿਚ ਇਕੋ ਜਿਹਾ ਵਿਹਾਰ ਕਰਨਾ, ਪਿਛਲੀ ਜਾਤ ਨਹੀਂ ਪੁਛਣੀ, ਭਰਮ ਨਹੀਂ ਕਰਨਾ। ਇਹੋ ਹੀ ਗੁਰੂ ਘਰ ਦੀ ਆਗਿਆ ਹੈ। ਜੋ ਸਿਰ ਨਿਵਾਏਗਾ, ਗੁਰੂ ਜੀ ਉਸ ਦੀ ਬਹੁਤੀ ਕਰਨਗੇ।

(ਮੋਹਰ)

ਦੇਗ ਤੇਗ ਫਤਹ ਨੁਸਰਤ ਬੇਦਰੰਗ

ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ

ਮਿਤੀ ੩੨ ਜੇਠ ਸੰ: ੪੬੭ ਨਾ:

(ਸ੍ਰੀ ਅਕਾਲ ਜੀ ਸਹਾਇ)

ਮਿਤੀ ੧੩ ਜੂਨ ਸੰ: ੧੯੩੯

ਯਾਫਤ ਅਜ ਨਾਨਕ ਗੁਰੂ ਗੋਬਿੰਦ ਸਿੰਘ

ਸੋ, ਜਗਤ-ਹਿਤਾਂ ਤੇ ਮਾਨਵ ਇਕ-ਸੁਰਤਾ ਲਈ ਉਚਿਤ ਇਹੀ ਹੈ ਕਿ ਰਹਿਣ ਦਿਤਾ ਜਾਵੇ ਇਨ੍ਹਾਂ ਨਾਮ ਰੱਤਿਆਂ, ਮਸਤਾਨਿਆਂ, ਬਾਹਰੋਂ ਭੋਲੇ ਤੇ ਅੰਦਰੋਂ ਸਿਆਣੇ, ਗੁਰੂ ਨਾਨਕ ਦੇਵ ਜੀ ਦੇ 'ਗਾਡੀ ਰਾਹ' ਦੇ ਪੰਥਾਉ ਸਿੱਖਾਂ ਨੂੰ, ਵਰਣਾਂ ਤੇ ਉਚਿਤ-ਨੀਚ ਦੇ ਘਰਣਤ ਬੰਧਨਾਂ ਤੋਂ ਉਚੇਰੇ। ਹਾਂ ਜੀ, ਗਾਉਣ ਦਿਉ ਲਹਿਰ ਕੇ, 'ਰੱਬੀ ਏਕੈ' ਦੀ ਅਗੀਐ ਮਸਤੀ ਵਿਚ ਅਲਬਲੇ ਪੰਥ ਨੂੰ ਕੁਝ ਇਸ ਤਰ੍ਹਾਂ ਦੇ ਅਰਸੀ ਤੇ ਫਰਸੀ ਗੀਤ :

ਅਰਸੀ ਗੀਤ :

(੧) ਨਾਨਕ ਸਤਿਗੁਰੂ ਐਸਾ ਜਾਣੀਐ, ਜੋ ਸਭਸੇ ਲਏ ਮਿਲਾਇ ਜੀਉ ॥੧੦॥

(ਸਿਰੀਗੁਰੂ ਮ: ੧, ਪੰਨਾ ੨੨)

(੨) ਜਾਤੀ ਦੈ ਕਿਆ ਹਥਿ, ਸਚੁ ਪਰਖੀਐ ॥੧੦॥

(ਮਾਝ ਕੀ ਵਾਰ, ਮ: ੧, ਪੰਨਾ ੧੪੨)

(੩) ਜੇਤੇ ਜੀਅ ਤੇਤੇ ਸਭਿ ਤੇਰੇ, ਵਿਣੁ ਸੇਵਾ ਫਲੁ ਕਿਸੈ ਨਾਹੀ ॥੪॥

(ਆਸਾ ਮ: ੧, ਪੰਨਾ ੩੫੪)

ਫਰਸੀ ਗੀਤ :

(੪) ਬੁਲਭੁਲ ਕੇ ਗੁਲ ਮੁਬਾਰਿਕ, ਗੁਲ ਕੋ ਚਮਨ ਮੁਬਾਰਿਕ ।
ਨਾਨਕ ਕੇ ਆਖਥੋਂ ਕੇ, ਪ੍ਰਾਕਿ ਗੁਰੂ ਮੁਬਾਰਿਕ ।

(ਹਰਿਭਜਨ ਸਿੰਘ 'ਹਮਰਾਜ਼')

ਕੀ ਐਸੇ ਅਕੱਟ ਸੜ੍ਹਤਾਂ, ਗੁਰ-ਫੁਰਮਾਨਾਂ, ਹੁਕਮਨਾਮਿਆਂ ਤੇ ਮਹਾਨ ਕੋਸ਼ਾਂ ਆਦਿ ਦੇ ਹਵਾਲਿਆਂ ਦੇ ਹੁੰਦਿਆਂ ਸੁੰਦਿਆਂ ਕੋਈ ਈਮਾਨਦਾਰ ਸਿਖ ਕਿਸੇ ਸ਼ਕਲ ਵਿਚ ਵੀ ਸਿੱਖੀ ਵਿਚ ਜਾਤ-ਪਾਤ ਦੇ ਵਿਤਕਰੇ ਸਵੀਕਾਰ ਕਰ ਸਕਦਾ ਹੈ? ਅਤੇ ਜੋ ਸਤਿਗੁਰਾਂ ਦੇ ਆਦੇਸ਼ ਤੋਂ ਕਿਸੇ ਤਰ੍ਹਾਂ ਵੀ, ਨਾਬਰ ਹੁੰਦਾ ਹੈ, ਕੀ ਉਹ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਤਨਖਾਹੀਆ ਨਹੀਂ? ਕੀ ਐਸੇ ਕਿਸੇ ਸਿਖ ਨੂੰ ਸਿਖ ਕੌਮ ਵਿਚ ਕਿਸੇ ਤਰ੍ਹਾਂ ਦੀ ਪ੍ਰਤਿਨਿਧਤਾ ਪ੍ਰਾਪਤ ਹੋ ਸਕਦੀ ਹੈ? ਨਹੀਂ, ਕਦਾਚਿਤ ਨਹੀਂ। ਪਰ, ਅੈ ਗੈਰਤਮੰਦ ਖਾਲਸਾ ਜੀ! ਇਹ ਸਭ ਅਨੁਚਿਤ ਤੇ ਠੱਗੀ-ਭਰਪੂਰ ਗੱਲਾਂ ਤੇਰੇ ਨਾਲ ਹੈ ਰਹੀਆਂ ਹਨ। ਜਾਗ, ਤੇ ਆਪਣਾ ਮੂਲ ਤੇ ਵਿਰਸਾ ਸੰਭਾਲ!

“ਹੈ ਤਉ ਸਹੀ ਲਖੈ ਜਉ ਕੋਈ”

ਰੱਬ ਦੀ ਗੱਲ

(੧)

ਰੱਬ ਦੀ ਹੋਂਦ ਅਥਵਾ ਸੱਤਿਆਤਾ ਨੂੰ ਕੇਵਲ ਮੰਤਕ, ਤਰਕ, ਦਲੀਲ ਜਾਂ ਲਾਜ਼ਿਕ (Logic) ਦੁਆਰਾ ਸਿੱਧ ਕਰਨਾ ਅਸੰਭਵ ਹੈ। ਸ਼ਾਇਦ, ਇਸੇ ਲਈ ਉਪਨਿਸ਼ਦਾਂ ਨੇ ‘ਈਸ਼ਵਰਾਸਿਧੇ’ (ਈਸ਼ਵਰ ਸਿੱਧ ਨਹੀਂ ਕੀਤਾ ਜਾ ਸਕਦਾ) ਆਖ ਕੇ ਹੀ ਗੱਲ ਨਿਖੇੜ ਛੱਡੀ ਹੈ। ਤਰਕ ਜਾਂ ਮੰਤਕ ਦੀ ਬਾਂ ਈਸ਼ਵਰ, ਵਧੇਰੇ ਕਰਕੇ, ਅਨੁਭਵ ਦਾ ਵਿਸ਼ਾ ਹੈ। ਅਤੇ ਅਨੁਭਵ ਹਰੇਕ ਵਿਅਕਤੀ ਦਾ ਆਪਣਾ ਆਪਣਾ ਹੈ। ਸਾਧਾਰਨ ਆਦਮੀ ਦੀ ਗੱਲ ਤਾਂ ਇਕ ਪਾਸੇ ਰਹੀ, ਵੱਖ ਵੱਖ ਮੱਤਾਂ ਦੇ ਚਾਲਕਾਂ ਅਤੇ ਰੂਹਾਨੀ ਰਹਬਰਾਂ ਦਾ ਰੱਬ ਬਾਰੇ ਅਨੁਭਵ ਵੀ ਆਪਸ ਵਿਚਦੀ ਮੇਲ ਨਹੀਂ ਖਾਂਦਾ। ਇਹੀ ਕਾਰਨ ਹੈ ਕਿ ਸ਼ਾਇਰ ਇਸ ਹਕੀਕਤ ਨੂੰ, ਸੰਖੇਪ ਵਿੱਚ, ਇਉਂ ਕਹਿਣ ਉੱਤੇ ਮਜ਼ਬੂਰ ਹੋਇਆ ਹੈ :

ਤੂਰ ਪਰ ਕੋਈ, ਕੋਈ ਅਰਥਿ ਬਣੀ ਪਰ ਪਹੁੰਚਾ,
ਜਹਾਂ ਤੱਕ ਜਿਸ ਕੀ ਪ੍ਰਵਾਸ ਬੀ, ਝੁਹ ਵਹਾਂ ਤੱਕ ਪਹੁੰਚਾ।

ਫਿਰ ਵੀ, ਇਨਸਾਨ ਦੀ, ਮੱਛੀ ਦੇ ਮਹਾਂਸਾਗਰ ਨੂੰ ਜਾਣ ਦੀ ਖੋ ਸਮਾਨ, ਸਦਾ ਇਹ ਪ੍ਰਬਲ ਰੁਚੀ ਰਹੀ ਹੈ ਕਿ ਉਹ ਕੁਦਰਤ ਦੇ ਵਚਿੱਤਰ ਚਿੱਤਰ ਦੇ ਘਾੜੇ ਰੱਬ ਜੀ ਨੂੰ, ਪਰਮ ਸਤਿ ਅਥਵਾ ਪਰਮਾਤਮਾ ਨੂੰ ਜਾਣੇ, ਬੁੱਝੇ ਤੇ ਵੇਖੋ। ਪਰ, ਇਹ ਹੋਵੇ ਕਿਵੇਂ ?

ਜਦ ਅਸੀਂ ਆਪਣੇ ਆਲੇ-ਦੂਅਲੇ ਵਲ ਨਿਗਾਹ ਮਾਰਦੇ ਹਾਂ, ਤਾਂ ਵੇਖਦੇ ਹਾਂ ਕਿ ਬੇਅੰਤ ਵੰਨ-ਸੁਵੰਨੇ ਜੀਵ ਇਸ ਧਰਤੀ ਉੱਤੇ ਵਿਚਰਦੇ ਹਨ। ਹਰ ਛਿਨ, ਜੀਵਨ ਬਣਦਾ ਤੇ ਬਿਨਸਦਾ ਹੈ, ਪਰ ਕੁਦਰਤ ਦੇ ਬੱਡਵੇਂ ਨੇਮਾਂ ਵਿੱਚ। ਇਹ, ਅਤੇ ਕੁਦਰਤ ਵਿੱਚ ਵਰਤ ਰਹੇ ਹੋਰ ਕ੍ਰਿਸ਼ਮੇ ਵੇਖਦਿਆਂ ਸਾਰ ਹੀ ਸਾਨੂੰ ਖਿਆਲ ਆਉਂਦਾ ਹੈ ਕਿ ਇਹਨਾਂ ਅਦਭੂਤ ਨੇਮਾਂ ਅਥਵਾ ਕਾਰਜਾਂ ਦੇ ਪਿੱਛੇ ਜ਼ਰੂਰ ਕੋਈ ਕਾਰਨ ਜਾਂ ਚੇਤਨ ਸ਼ਕਤੀ ਹੈ, ਅਤੇ ਇਹ ਸ਼ਕਤੀ ਜਿਸ ਨੇ ਪਹਿਲਾਂ ਇਹਨਾਂ ਨੇਮਾਂ ਨੂੰ ਬੱਧਾ, ਤੇ ਜੁਗਾਂ ਤੋਂ ਚਲਾ ਰਹੀ ਹੈ, ਅਵੱਸ਼ ਇੱਕ ਮਹਾਂ ਪ੍ਰਬਲ ਤੇ ਅਮਿੱਟ ਸ਼ਕਤੀ ਹੋਵੇਗੀ। ਹਾਂ ਜੀ, ਪਉਣ, ਪਾਣੀ ਤੇ ਧਰਤੀ ਪੈਦਾ ਕਰ ਕੇ, ਜਲ ਤੇ ਅਗਨੀ ਭਾਵ ਵਿਰੋਧੀ ਤੱਤਾਂ ਜਾਂ ਗੁਣਾਂ ਨੂੰ ਇੱਕ ਬਾਂ ਇੱਕੱਠਿਆਂ ਰੱਖ ਸਕਣ ਵਾਲੀ, ਇਹ ਜ਼ਰੂਰ ਕੋਈ ਵਚਿੱਤਰ, ਪ੍ਰਬਲ ਤੇ ਅਭੇਦ ਚੇਤੰਨ-ਸਤਾ ਹੈ। ਨਿਰੰਕਾਰੀ ਸਤਿਗੁਰੂ ਦਾ ਨਿਰਣਾ ਹੈ :

ਇਥੇ ਇਹ ਗੱਲ ਵੀ ਚੇਤੇ ਰਖਣ ਵਾਲੀ ਹੈ ਕਿ ਜਿਵੇਂ ਜਿਵੇਂ ਆਦਿ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸਿਖ ਨੂੰ ਅਧਿਆਤਮਕ, ਸਮਾਜਕ ਅਤੇ ਸਦਾਚਾਰਕ ਤੌਰ ਉੱਤੇ ਉੱਤੇ ਚੁੱਕਿਆ ਜਾ ਰਿਹਾ ਸੀ, ਤਿਵੇਂ ਤਿਵੇਂ ਸਿਖ ਆਪਣੇ ਸਤਿਗੁਰਾਂ ਦੇ ਜਨਕ-ਰੂਪ ਅਨੁਸਾਰੀ ਹੁੰਦੇ ਹੋਏ, ਸਕੇਸ ਅਥਵਾ ਸਾਬਤ ਸੂਰਤ ਹੁੰਦੇ ਜਾ ਰਹੇ ਸਨ। ਇਥੋਂ ਤਕ ਕਿ ਉਹਨਾਂ ਨੂੰ ਬਹੁਤ ਸਾਰੀ ਬਾਣੀ ਵੀ ਕੰਠੋਂ ਯਾਦ ਹੋ ਗਈ ਸੀ।

ਸੋ, ਸਿੱਖੀ ਵਿਚ ਮਨ ਤੇ ਤਨ ਦੀ ਰਹਿਤ ਦੇ ਧਾਰਨੀ ਹੋਣਾ ਇੱਕ ਸੁਭਾਵਕ, ਕੁਦਰਤੀ ਅਤੇ ਦੈਵੀ ਜੀਵਨ ਦੇ ਧਾਰਨੀ ਹੋਣਾ ਹੈ। ਰਹਿਤਵਾਨ ਸਿੰਘ ਤੇ 'ਰਹਿਤ' ਦਾ, ਗੁਰੂ ਜੀ ਦੇ ਦਿਲ ਅੰਦਰ ਕਿਤਨਾ ਸਤਿਕਾਰ ਹੈ, ਇਸ ਲਈ ਵਾਚੋ ਭਾਈ ਦੇਸਾ ਸਿੰਘ ਜੀ ਦੇ ਰਹਿਤਨਾਮੇ 'ਚੋਂ ਇਹ ਹਵਾਲਾ :

ਗੁਰੂ ਕੇ ਲੋਕ ਬਸੈਂਗੇ ਤੇਈ।
ਰਹਿਟੀ ਰਹੈ ਸੋਈ ਸਿਖ ਮੇਰਾ। ਓਹ ਨਾਕੁਰ ਮੈਂ ਉਸ ਕਾ ਚੇਰਾ॥੯੬॥
ਰਹਿਤ ਬਿਨਾ ਨਹਿ ਸਿਖ ਕਹਾਵੈ। ਰਹਿਤ ਬਿਨਾ ਦਰ ਚੋਟਾ ਖਾਵੈ।.....
ਰਹਿਤ ਬਿਨਾ ਸੁਖ ਕਬਹੂੰ ਨ ਲਹੈ। ਤਾਂ ਤੇ ਰਹਿਤ ਸੁ ਦਿੜ ਕਰ ਗਹੈ॥੯੭॥

'ਮੁਕਤਨਾਮੇ' ਵਿਚ ਤਾਕੀਦ ਹੈ ਕਿ :

"ਕੇਸ ਗੁਰੂ ਦੀ ਮੋਹਰ ਹਨ, ਇਹਨਾਂ ਨੂੰ ਅਖੰਡ ਰੱਖੋ।.....ਕੇਸਾਂ ਦਾ ਅਦਬ ਗੁਰੂ ਕੇ ਸਮਾਨ ਕਰੋ। ਕੇਸਾਂ ਦੀ ਬੇਅਦਬੀ ਕਰਨ ਵਾਲੇ ਨੂੰ ਛੇਕ ਦਿਓ।"

ਐਪਰ, ਕੇਵਲ ਬਾਹਰਲੀ ਰਹਿਤ ਦੇ ਧਾਰਨੀ ਹੋਣਾ ਹੀ ਕਾਫ਼ੀ ਨਹੀਂ, ਏਸੇ ਲਈ 'ਰਹਿਤ (ਮਨ ਦੀ ਰਹਿਤ) ਬਿਨਾਂ ਸਿਰ ਕੇਸ ਭੀ ਦੂਖਨ' ਵਾਲੀ ਚੇਤਾਵਨੀ ਵੀ ਗੁਰੂ ਜੀ ਵਲੋਂ ਨਾਲ ਹੀ ਦਿੱਤੀ ਗਈ ਹੈ। ਇਹ ਗੱਲ ਸੇ ਫੀ ਸਦੀ ਸਤਿ ਹੈ ਕਿ ਮੁੱਲ 'ਭੇਖ ਦਾ ਨਹੀਂ; ਸਗੋਂ, ਪੁਰ ਅੰਦਰ ਵਸਾਈ ਜੀਵਨ-ਕਟੀ ਅਥਵਾ ਅੰਦਰਲੀ ਰਹਿਤ ਦਾ ਹੀ ਪੈਂਦਾ ਹੈ। ਪਰੰਤੂ, ਇਹ ਵੀ ਇੱਕ ਹਕੀਕਤ ਹੈ ਕਿ ਜਿਨ੍ਹਾਂ ਦੇ ਅੰਦਰ ਪ੍ਰਭੂ ਦੀ ਜੋਤਿ ਲੱਟ-ਲੱਟ ਜਗ ਉਠਦੀ ਹੈ, ਜੋ ਮਨ ਦੀ ਰਹਿਤ ਦੁਆਰਾ ਸਾਈ-ਪਿਆਰ ਨਾਲ ਮਖਮੂਰ ਹੋ ਜਾਂਦੇ ਹਨ, ਜੋ ਅੰਦਰੋਂ ਬਾਹਰੋਂ ਯੱਕ-ਰੰਗ ਤੇ ਇਕ-ਸਮਾਨ ਅਦਬ ਸਤਿਕਾਰ ਵਾਲੇ ਹੋ ਜਾਂਦੇ ਹਨ, ਉਹ ਕੇਵਲ ਬਾਚੁਨੀ ਲੋਕਾਂ ਵਾਂਗ ਤਨ ਦੀ ਰਹਿਤ ਬਾਰੇ ਢੁੱਚਰਬਾਜ਼ੀ ਨਹੀਂ ਕਰਦੇ : ਕਿ ਬਾਹਰਲੀ 'ਰਹਿਤ' ਦਾ ਕੀ ਏ, ਉਨ੍ਹਾਂ ਅੰਦਰਲੀ 'ਰਹਿਤ' ਰੱਖੀ ਹੋਈ ਹੈ। ਅੰਦਰਲੀ (ਮਨ ਦੀ) ਬਿਖਮ ਰਹਿਤ ਦਾ ਪ੍ਰਗਟਾਅ ਬਾਹਰਲੀ ਸਾਦਰੀ ਤੇ ਸਾਉਪੁਣੇ ਤੋਂ ਹੀ ਹੁੰਦਾ ਹੈ, ਲਫੰਗ-ਪ੍ਰਾਣੇ ਤੇ ਚੰਚਲਤਾਈ ਵਾਲੇ ਵੇਸ਼ ਤੇ ਭੇਖ ਤੋਂ ਨਹੀਂ। ਭਾਈ ਨੰਦ ਲਾਲ ਜੀ ਇਸ ਨੁਕਤੇ ਨੂੰ ਸਪੱਸ਼ਟ ਕਰਦੇ ਹੋਏ ਲਿਖਦੇ ਹਨ ਕਿ ਜਦ ਦਿਲ ਵਿਚ ਵਾਹਿਗੁਰੂ ਦਾ ਅਦਬ ਹੋਵੇਗਾ ਤਾਂ ਜ਼ਬਾਨ ਉੱਤੇ ਆਪ-ਮੁਹਾਰਾ ਆ ਜਾਵੇਗਾ :

1. ਜੀਅਹੁ ਮੈਲੇ ਬਾਹਰੁ ਨਿਰਮਲ ॥

ਬਾਹਰੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥੧੯॥

(ਰਾਮਕਲੀ ਮ: ੩, ਅਨੰਦੁ, ਪੰਨਾ ੯੧੯)

2. ਜੀਅਹੁ ਨਿਰਮਲ ਬਾਹਰੁ ਨਿਰਮਲ ॥

ਬਾਹਰੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਟੀ ਕਮਾਣੀ ॥੨੦॥

(ਅਨੰਦੁ, ਪੰਨਾ ੯੧੯)

ਇਨਸਾਨ ਦਾ ਮੁੱਢਲਾ ਇਤਿਹਾਸ ਦੱਸਦਾ ਹੈ ਕਿ ਇਹ ਇੱਕ ਜਾਂ ਦੂਜੀ ਸ਼ਕਲ ਵਿੱਚ ਰੱਬ ਦਾ ਉਪਾਸਕ ਰਿਹਾ ਹੈ। ਇਸ ਵਿੱਚ ਇਹ ਕੁਦਰਤੀ ਅਥਵਾ ਸੁਭਾਵਕ ਅਨੁਭਵਤਾ ਤੇ ਪ੍ਰਕਿਰਤੀ ਪੈਦਾ ਕਰਨ ਵਾਲਾ, ਹਰੀ ਆਪ ਹੀ ਹੋ ਸਕਦਾ ਹੈ। ਡਲਾ, ਪ੍ਰਭੂ ਨੇ ਮਨੁੱਖ ਅੰਦਰ ਆਪਣੀ ਸਰਬ-ਸ਼ਕਤੀਮਾਨਤਾ ਦਾ ਸਹਿਜ ਗਿਆਨ ਰਖਿਆ ਹੀ ਕਿਉਂ? ਇਸ ਪ੍ਰਸ਼ਨ ਦਾ ਉੱਤਰ ਦੇਣ ਤੋਂ ਪਹਿਲਾਂ ਇਹ ਜ਼ਰੂਰੀ ਹੈ ਕਿ ਅਸੀਂ ਇਸ ਗੱਲ ਉੱਤੇ ਵੀਚਾਰ ਕਰੀਏ ਕਿ ਸਾਡੇ ਅੰਦਰ ਪ੍ਰਭੂ ਬਾਰੇ ਕਿਸ ਤਰ੍ਹਾਂ ਦੇ ਵੀਚਾਰ ਹਨ:

ਸਾਡਾ ਨਿਸਚਾ ਹੈ ਕਿ ਅਕਾਲ ਪ੍ਰਾਰਥ ਵਾਹਿਗੁਰੂ ਸਾਡਾ ਰਚਨਹਾਰ ਹੈ, ਕਰਤਾ ਹੈ। ਇਸ ਲਈ ਅਸੀਂ ਆਪਣੇ ਅੰਦਰ ਕੋਈ ਵਸਤੂ ਰੱਖ ਜਾਂ ਪੈਦਾ ਨਹੀਂ ਕਰ ਸਕਦੇ, ਜੋ ਰੱਬੀ ਨਾ ਹੋਵੇ। ਹਰੇਕ ਪ੍ਰਾਣੀ ਅੰਦਰ ਨਿਆਂ ਤੇ ਨੌਕੀ ਦੇ ਭਾਵ ਹਨ। ਹਰੇਕ ਸਾਹਮਣੇ ਉੱਨਤੀ ਕਰਨ ਤੇ ਉਚੇਰਾ ਉੱਠਣ ਦੀ ਤਾਂਧ ਤੇ ਸੰਭਾਵਨਾ ਹੈ। ਐਸੇ ਭਾਵ ਰੱਬ ਹੀ ਪੈਦਾ ਕਰਨ ਦੇ ਸਮਰੱਥ ਹੈ, ਕਿਉਂਕਿ ਉਹ ਐਸੇ ਸਾਰੇ ਸਦ ਗੁਣਾਂ ਦਾ ਸੋਮਾ ਜਾਣਿਆ ਜਾਂਦਾ ਹੈ। ਗੁਰਬਾਣੀ ਵਿੱਚ ਉਸ ਨੂੰ 'ਗੁਣ-ਨਿਧਾਨ' (ਗੁਣਾਂ ਦਾ ਖੜਾਨਾ) ਕਰਕੇ ਮੰਨਿਆ ਗਿਆ ਹੈ। ਸਾਡੇ ਪਾਸ ਅਗਲੀ ਦੂਨੀਆ ਦਾ ਕੋਈ ਪ੍ਰਤੱਖ ਪ੍ਰਮਾਣ ਨਹੀਂ; ਪਰੰਤੂ, ਵਿਗਿਆਨੀਆਂ ਦੀ ਖੋਜ ਦਾ ਸਿੱਟਾ ਹੈ ਕਿ ਕਿਸੇ ਪਦਾਰਥ ਦਾ ਵੀ ਪੂਰਨ ਤੌਰ ਉੱਤੇ ਵਿਨਾਸ਼ ਨਹੀਂ ਹੁੰਦਾ, ਕੇਵਲ ਪਹਿਲੇ ਰੂਪ ਵਿੱਚ ਤਬਦੀਲੀ ਹੁੰਦੀ ਹੈ। ਜਦ ਮਾਦੀ ਵਸਤਾਂ ਦੀ ਸੂਰਤ ਵਿੱਚ ਇਹ ਸੱਚ ਹੈ ਤਾਂ ਆਤਮਾ ਦੀ ਹਾਲਤ ਵਿੱਚ ਕਿਉਂ ਨਹੀਂ? ਨਿਰਸੰਦੇਹ, ਸਾਡੀ ਆਤਮਾ, ਮੌਤ ਉਪਰੰਤ ਨਾਸ਼ ਨਹੀਂ ਹੁੰਦੀ ਅਤੇ ਸਾਡੇ ਅਸਥਲ ਸਰੀਰ ਦਾ ਪ੍ਰਮਾਣੂ ਵੀ ਕਾਇਮ ਰਹਿੰਦਾ ਹੈ। ਰੁਹ ਦੇ ਆਵਾਜਾਉਣ (Transmigration of soul) ਦੀ ਪੁਸ਼ਟੀ ਵਿੱਚ ਸੀ ਗੁਰੂ ਅਰਜਨ ਦੇਵ ਜੀ ਦਾ ਸਪੱਸ਼ਟ ਤੇ ਦੂਰ-ਗੱਸ ਫੁਰਮਾਨ ਹੈ:

ਕਈ ਜਨਮ ਭਏ ਕੀਟ ਪਤੰਗਾ॥ ਕਈ ਜਨਮ ਗਜ ਮੀਨ ਕੁਰੰਗਾ॥

ਕਈ ਜਨਮ ਪੰਕੀ ਸਰਪ ਹੋਇਓ॥ ਕਈ ਜਨਮ ਹੈਵਰ ਬਿਖ ਜੋਇਓ॥੧॥

ਮਿਲੁ ਜਗਦੀਸ ਮਿਲਨ ਕੀ ਬਰੀਆ॥ ਚਿਰੰਕਾਲ ਇਹ ਦੇਹ ਸੰਜਗੀਆ॥

(ਪੰਨਾ ੧੨੬)

[ਕੀਟ—ਕੀੜੇ। ਗਜ—ਹਾਬੀ। ਮੀਨ—ਮੱਛੀ। ਹੈਵਰ—ਘੋੜੇ। ਬਿਖ—ਬੈਲ। ਬਰੀਆ—ਵਾਰੀ। ਜੋਇਓ—ਜੁੱਤਾ ਗਿਆ। ਚਿਰੰਕਾਲ—ਚਿਰਾਂ ਬਾਅਦ। ਸੰਜਗੀਆ—ਜੋੜੀ ਗਈ। ('ਸੰਜਗੀਆ' ਬੜਾ ਭਾਵ-ਪੂਰਤ ਸ਼ਬਦ ਹੈ।)]

(੩)

ਸਵਾਲ ਪੈਦਾ ਹੁੰਦਾ ਹੈ ਕਿ ਜਦ ਰੱਬ ਦੀ ਹੋਂਦ ਦਾ ਕੋਈ ਪਰਤੱਖ ਸ਼ੁਭਤ ਸਾਡੇ ਪਾਸ ਨਹੀਂ, ਤਾਂ ਉਸ ਨੇ ਅਗਲੀ ਜ਼ਿੰਦਗੀ ਦਾ ਖਿਆਲ ਸਾਡੇ ਅੰਦਰ ਪਾਇਆ ਹੀ ਕਿਉਂ? ਇਹਨਾਂ ਭਾਵਾਂ ਤੇ ਸੋਚਾਂ ਅੰਦਰ ਹੀ ਅਸੀਂ ਅਨੁਭਵ ਕਰਦੇ ਹਾਂ ਕਿ ਸਾਡੇ ਅੰਦਰ ਗੁਪਤ ਤੌਰ ਉੱਤੇ ਇਕ ਆਤਮਕ ਆਵਾਜ਼ ਕੰਮ ਕਰਦੀ ਹੈ, ਜੋ ਸਾਨੂੰ ਮੰਦੇ ਕੰਮਾਂ ਵੱਲੋਂ ਹੋੜਦੀ ਅਤੇ ਟ੍ਰੈਬ ਕੇ ਇਹ ਆਖਦੀ ਰਹਿੰਦੀ ਹੈ: “ਐ ਬੰਦੇ! ਤੇਰਾ ਅਸਲਾ ਉੱਚਾ ਹੈ; ਤੂੰ ਜੋਤਿ ਸਰੂਪ ਹੈਂ; ਤੂੰ ਨਾਗੀ (ਅਗਨੀ ਤੋਂ) ਨਹੀਂ, ਨੂੰਗੀ ਹੈਂ; ਤੂੰ ਫਰਸ਼ੀ ਨਹੀਂ, ਅਰਸੀ ਹੈਂ”, ਇਸ ਅੰਦਰਲੀ ਆਵਾਜ਼ ਵਿੱਚ ਹੀ ਉਤਲੇ ਪ੍ਰਸ਼ਨ ਦਾ ਉੱਤਰ ਹੈ।

ਜਦ ਅਸੀਂ ਇਸ ਪਰਤੀ ਉੱਤੇ ਵਿਚਰਦੇ ਹਾਂ, ਤਾਂ ਵਾਹਿਗੁਰੂ ਅਬਵਾ ਆਤਮਾ ਦੀ ਇਹ ਆਵਾਜ਼ ਸਦਾ ਸਾਨੂੰ ਕੁਝ ਕਰਨ, ਤੇ ਕੁਝ ਨਾ ਕਰਨ ਲਈ ਆਖਦੀ ਰਹਿੰਦੀ ਹੈ, ਪ੍ਰੇਰਦੀ ਹੈ। ਇਸ ਤਰ੍ਹਾਂ ਸਾਡੀ ਆਤਮਾ ਉੱਨਤੀ ਹਿਤ ਸਦਾ ਇੱਕ ਪ੍ਰੇਖਿਆ ਵਿੱਚੋਂ ਦੀ ਲੰਘਦੀ ਰਹਿੰਦੀ ਹੈ। ਇਹ ਰੱਬੀ ਆਵਾਜ਼ ਏਥੇ ਜਾਂ ਅੱਗੇ ਵਿਚਰਨ ਲਈ ਸਾਡੀ ਆਤਮਾ ਲਈ ਯੋਗਤਾ ਦੀ ਕਸਵਟੀ ਹੋਵੇਗੀ। ਵਾਹਿਗੁਰੂ ਸੰਬੰਧੀ ਪਰਤੱਖ ਪ੍ਰਮਾਣਾਂ ਦੇ ਹੋਣ ਦੀ ਸੂਰਤ ਵਿੱਚ, ਅਜਿਹੀ ਪ੍ਰੇਖਿਆ ਦਾ ਹੋਣਾ ਅਸੰਭਵ ਸੀ।

ਅਸੀਂ ਜਾਣਦੇ ਹਾਂ ਕਿ ਅਸਥੂਲ ਵਸਤਾਂ ਪਿਛਲੇ ਹਜ਼ਾਰਾਂ ਸਾਲਾਂ ਵਿੱਚ ਕੁਦਰਤ ਦੇ ਨੇਮਾਂ ਅਧੀਨ ਵਧੀਆਂ ਫੁੱਲੀਆਂ ਹਨ। ਇਸ ਨੂੰ ਵਿਗਿਆਨਕ ਬੋਲੀ ਵਿਚ ਪ੍ਰਮਾਣੂਵਾਦ ਆਖੇ ਜਾਂ ਕੁਝ ਹੋਰ। ਵਰਤ ਇਹ ਸਭ ਕੁਝ ਰੱਬੀ ਨੇਮਾਂ ਅਧੀਨ ਹੀ ਰਿਹਾ ਹੈ। ਫੇਰ, ਆਤਮਾ ਜਾਂ ਆਤਮਵਾਦ ਨੂੰ ਕਿਸੇ ਗਿਣੀ ਮਿਥੀ ਵਿਉਂਤ ਅਧੀਨ ਨਾ ਮੰਨਣਾ, ਸਿਵਾਏ ਹੱਠ ਤੇ ਸਚਾਈ ਵੱਲੋਂ ਮੁੰਹ ਫੇਰਨ ਦੇ ਹੋਰ ਕੀ ਹੋ ਸਕਦਾ ਹੈ? ਵਿਗਿਆਨ ਕੇਵਲ ਕੁਦਰਤੀ ਨੇਮਾਂ ਨੂੰ ਲਭਦਾ ਹੈ, ਆਪੋਂ ਕੋਈ ਨਵਾਂ ਨੇਮ ਨਹੀਂ ਘੜ ਸਕਦਾ।

ਹਰੇਕ ਜੀਵ ਆਪਣੇ ਆਪ ਨੂੰ ਜਿੰਨਾ ਰੱਬੀ-ਰੈ ਨਾਲ ਇਕ-ਸੁਰਤਾ ਵਿੱਚ ਤੇਰਦਾ ਹੈ, ਉੱਨਾ ਹੀ ਵਧੇਰੇ ਉਹ ਪ੍ਰਭੂ-ਆਗਿਆ ਵਿੱਚ ਤੁਰਦਾ ਹੈ। ਸਨੇ ਸਨੇ, ਉਸ ਦੀ ਆਤਮਕ ਨੇਮਾਂ ਬਾਰੇ ਸੂਝ ਬੂਝ ਵਧਦੀ ਜਾਂਦੀ ਹੈ। ਇਸ ਤਰ੍ਹਾਂ, ਉਹ ਇਹਨਾਂ ਕੁਦਰਤੀ ਨੇਮਾਂ ਉੱਤੇ ਤੁਰ ਕੇ ਪ੍ਰਭੂ ਦਾ ਨਿਕਟਵਰਤੀ ਹੋ ਜਾਂਦਾ, ਅਤੇ ਆਖਰ ਗੁਣਾਂ ਕਰਕੇ, ਉਸੇ ਦਾ ਹੀ ਰੂਪ ਬੀ ਵੰਫਦਾ ਹੈ। ਸਰਤ ਇਹ ਹੈ ਕਿ ਉਹ ਇਸ ਪਾਸੇ ਅਮਲੀ ਤੌਰ ਉੱਤੇ ਪੈਰ ਪੁੱਟੇ। ਕਦੀ ਕੋਈ ਮੁਸਾਫਿਰ ਮੰਜ਼ਲ ਵੇਖ ਕੇ ਘਰੋਂ ਨਹੀਂ ਨਿਕਲਦਾ। ਇਹ ਸਦਾ ਘੁੱਟ ਕੇ ਪੱਲੇ ਬੰਨ੍ਹਣ ਵਾਲੀ ਸਿਖਿਆ ਹੈ ਕਿ :

(1) Go as far as you can see. When you reach there, you will see further.

(ਅਰਥ—ਜਿੱਥੋਂ ਤਕ ਵੇਖ ਸਕਦੇ ਹੋ, ਜਾਓ। ਜਦ ਤੁਸੀਂ ਉਥੇ ਪਹੁੰਚੋਗੇ, ਤੁਸੀਂ ਹੋਰ ਅੱਗੇ ਵੇਖ ਸਕੋਗੇ।)

(2) A thousand mile journey is just begun with one step.

(ਅਰਥ—ਹਜ਼ਾਰਾਂ ਮੀਲਾਂ ਦਾ ਸਫਰ, ਸਦਾ ਇਕ ਕਦਮ ਨਾਲ ਹੀ ਸ਼ੁਰੂ ਕੀਤਾ ਜਾਂਦਾ ਹੈ।)

(8)

ਵਾਹਿਗੁਰੂ ਆਪਣੇ ਆਪ ਨੂੰ, ਮਨੁੱਖਾਂ ਉੱਤੇ ਦੋ ਤਰ੍ਹਾਂ ਪ੍ਰਗਟ ਕਰਦਾ ਹੈ—ਸੁਖਮ ਤੇ ਅਸਥੂਲ ਵਸੀਲਿਆਂ ਰਾਹੀਂ। ਸਦੀਆਂ ਤੋਂ ਮਨੁੱਖ ਵਿਗਿਆਨਕ ਢੰਗਾਂ ਰਾਹੀਂ ਮਾਦੇ (ਅਸਥੂਲ) ਦੀ ਖੇਤ ਵਿਚ ਜੁੱਟਿਆ ਹੋਇਆ ਹੈ। ਉਪਰੋਂ ਉਪਰੋਂ ਜਾਪਦਾ ਹੈ, ਜਿਵੇਂ ਇਸ ਨੇ ਕਾਫੀ ਪੈਂਡਾ ਮੁਕਾ ਲਿਆ ਹੋਵੇ। ਪਰੰਤੂ ਹਕੀਕਤ ਇਹ ਹੈ ਕਿ ਇਸ ਦੇ ਖੇਤੇ ਤੇ ਜਾਣੇ ਨਾਲੋਂ, ਕਿਤੇ ਵੱਧ ਅਣਜਾਣਿਆ ਅਜੇ ਬਾਕੀ ਹੈ। ਚਤੁਰ ਤੇ ਵਿਗਿਆਨੀ ਦੀ

ਵਰਤਮਾਨ ਦਸ਼ਾ ਕੁਝ ਇਉਂ ਨਿਰੂਪਨ ਕੀਤੀ ਜਾ ਸਕਦੀ ਹੈ :

ਹਮ ਨੇ ਧਿਹ ਜਾਨਾ ਬਾ: ਕਿ ਇਲਮ ਸੇ ਕੁੱਛ ਜਾਨੇਗੋ।

ਜਾਨਾ ਤੋਂ ਧਿਹ ਜਾਨਾ, ਕਿ ਨ ਜਾਨਾ ਕੁੱਛ ਭੀ।

ਆਸਤਕਤਾ ਤੇ ਸ਼ਰਧਾ-ਬਿਰਤੀ ਨਾਲ ਅਸੀਂ ਜਿਤਨਾ ਵਧੇਰੇ ਕੁਦਰਤ ਦੇ ਗੁੱਝੇ ਭੇਤਾਂ ਤੋਂ ਜਾਣੂ ਹੋਵਾਂਗੇ, ਉਤਨਾ ਹੀ ਵੱਧ ਵਾਹਿਗੁਰੂ ਦੇ ਜਾਣਨ ਵਿੱਚ ਸਫਲ ਥੀਵਾਂਗੇ। ਆਖਰ, ਉਹ ਆਪਣੀ ਕੁਦਰਤ ਵਿੱਚ ਹੀ ਵੱਸ ਅਤੇ ਵਿਗਸ ਰਿਹਾ ਹੈ :

ਦੂਜੀ ਕੁਦਰਤ ਸਾਜੀਐ, ਕਰਿ ਆਸਣੁ ਭਿੱਠੋ ਚਾਉ ॥੧॥

(ਗੁਰੂ ਨਾਨਕ, ਵਾਰ ਆਸਾ)

ਆਤਮਾ ਤੋਂ ਬਿਨਾਂ ਮਨੁੱਖ ਕੀ ਹੋਵੇਗਾ—ਇੱਕ ਪਸੂ, ਜਿਸ ਵਿੱਚ ਹੋਰ ਜੀਵਾਂ ਨਾਲੋਂ ਮਾਨਸਕ ਸਕਤੀਆਂ ਦੀ ਕੁੱਝ ਬਹੁਲਤਾ ਹੈ। ਅਸੀਂ ਆਤਮਾ-ਹੀਨ ਮਨੁੱਖ ਦਾ ਅਨੁਭਵ, ਉਹਨਾਂ ਬੰਦਿਆਂ ਦੀਆਂ ਕਾਲੀਆਂ ਕਰਤੂਤਾਂ ਤੋਂ ਹੀ ਕਰ ਸਕਦੇ ਹਾਂ, ਜਿਨ੍ਹਾਂ ਦੇ ਕੌਮਾਂ ਵਿੱਚ ਪਸੂ-ਬਿਰਤੀ ਪਰਧਾਨ ਹੈ। ਮਨੁੱਖ ਬਾਕੀ ਜੀਵਾਂ ਨਾਲੋਂ ਵਧੇਰੇ ਚਤੂਰ ਤੇ ਸਾਧਨ-ਸੰਯੁਕਤ ਹੋਣ ਕਰਕੇ, ਆਤਮ-ਹੀਨ ਹੋਣ ਦੀ ਸੂਰਤ ਵਿੱਚ, ਦ੍ਰਿੰਦਿਆਂ ਨਾਲੋਂ ਕਿਤੇ ਵੱਧ ਪ੍ਰਤਰਨਾਕ ਤੇ ਮਾਰੂ ਸਾਬਤ ਹੁੰਦਾ ਹੈ। ਜਿਵੇਂ, ਸਿਆਣਿਆਂ ਦਾ ਕਬਨ ਹੈ ਕਿ ਪੜ੍ਹਿਆ ਹੋਇਆ ਮੂਰਖ, ਅਨਪੜ੍ਹ ਮੂਰਖ ਨਾਲੋਂ ਸੰਸਾਰ ਲਈ ਕਿਤੇ ਵੱਧ ਹਾਨੀਕਾਰਕ ਹੈ। ਵਰਤਮਾਨ ਜੁਗ ਵਿੱਚ ਆਤਮ-ਹੀਨ ਚਤੂਰ, ਲੋਭੀ, ਤ੍ਰਿਸ਼ਨਾਲੂ ਤੇ ਹੋਕਾਰੀ ਮਨੁੱਖਾਂ ਅਤੇ ਕੌਮਾਂ ਨੇ ਮਜ਼ਹਬ, ਕੌਮ ਜਾਂ ਦੇਸ਼ ਦੇ ਨਾਂ ਉਤੇ ਉਹ ਉਹ ਮਾਰੂ ਤੇ ਘਿਰਣਤ ਕਾਰੇ ਕੀਤੇ ਹਨ, ਕਿ ਹੱਕ-ਪ੍ਰਸਤ ਲੋਕਾਂ ਦਾ ਸਿਰ, ਸ਼ਰਮ ਨਾਲ ਝੁੱਕ ਜਾਂਦਾ ਹੈ।

ਵਿਗਿਆਨਕ ਸਿਧਾਂਤ, ਅਸਲ ਵਿੱਚ ਕਿਸੇ ਤਰ੍ਹਾਂ ਵੀ, ਕਿਸੇ ਸਰਲ, ਸੱਚੇ, ਸਦੀਵੀ ਤੇ ਸਾਈਂਟਿਫਿਕ ਧਰਮ ਦੀ ਵਿਰੋਧਤਾ ਨਹੀਂ ਕਰਦੇ। ਅਤੇ ਜੋ ਧਰਮ (ਮਜ਼ਹਬ) ਸੰਪੰਦਾਇਕ ਅਨ-ਵਿਗਿਆਨਕ, ਮਿਥਿਹਾਸਕ ਅਤੇ ਕਪੋਲ-ਕਲਪਨਾਵਾਂ ਉੱਤੇ ਆਧਾਰਤ ਹੈ, ਉਹ ਇਕ ਵਕਤੀ ਸੰਪੰਦਾਇ ਤਾਂ ਅਖਵਾ ਸਕਦਾ ਹੈ, ਪਰ ਸੱਚ ਜਾਂ ਨਾਮ—ਧਰਮ ਅਤੇ ਸਰਬ-ਦੇਸੀ ਤੇ ਸਰਬ-ਕਾਲੀ (Universal) ਮੱਤ ਨਹੀਂ ਅਖਵਾ ਸਕਦਾ, ਅਤੇ ਨਾ ਹੀ ਸਹਿਵਾਸ (Co-existence) ਤੇ ਭਾਵਕ-ਏਕਤਾ (Emotional integration) ਜਿਹੇ ਕਲਿਆਣਕਾਰੀ ਗੁਣਾਂ ਨਾਲ ਸੱਭਤ ਹੋਣ ਦਾ ਮਾਣ ਪ੍ਰਾਪਤ ਕਰ ਸਕਦਾ ਹੈ।

ਕਈ ਆਸਤਕ-ਵਾਦੀ ਮੱਤ ਨਵੇਂ ਨਵੇਂ ਵਿਗਿਆਨਕ ਸਿਧਾਂਤ ਤੋਂ ਘਬਰਾਉਂਦੇ ਹਨ, ਖਾਸ ਕਰਕੇ ਡਾਰਵਿਨ ਦੀ ਵਿਕਾਸ-ਬਿਉਰੀ ਤੋਂ। ਇਸ ਵਿੱਚ ਘਬਰਾਉਣ ਵਾਲੀ ਕਿਹੜੀ ਗੱਲ ਹੈ? ਕੀ ਇਸ ਸਾਰੇ ਕੁੱਝ ਦਾ, ਕੇਵਲ ਇਤਨਾ ਕੁ ਉੱਤਰ ਹੀ ਕਾਢੀ ਨਹੀਂ ਕਿ ਅੱਜ ਮਨੁੱਖ ਅੰਦਰ ਆਤਮਾ ਹੈ—ਵਾਹਿਗੁਰੂ ਦੀ ਅੰਸ਼ ਹੈ?

ਹੋ ਸਕਦਾ ਹੈ ਕਿ ਅਸੀਂ ਕਦੀ ਵੀ ਇਹ ਨਾ ਜਾਣ ਸਕੀਏ ਕਿ ਰੱਬ ਨੇ ਕਦ ਪਹਿਲਾਂ ਮਨੁੱਖਾਂ ਅੰਦਰ ਆਤਮਕ ਜੀਵਨ ਪਾਇਆ; ਪਰੰਤੂ, ਇਸ ਗੱਲ ਵਿੱਚ ਕਿੰਤੂ ਨਹੀਂ ਕੀਤਾ ਜਾ ਸਕਦਾ ਕਿ ਉਸ ਨੇ ਅਜਿਹਾ ਕਰਨ ਸਮੇਂ, ਜੀਵਾਂ ਦੀ ਸਭ ਤੋਂ ਉੱਤਮ ਸ਼ੇਣੀ ‘ਮਨੁੱਖ’ ਨੂੰ ਹੀ ਚੁਣਿਆ। ਸੰਭਵ ਹੈ ਕਿ ਕਿਸੇ ਸਮੇਂ ਸਾਇੰਸ (ਵਿਗਿਆਨ) ਵੀ ਏਸੇ ਸਿੱਟੇ ਉੱਤੇ ਹੀ ਪ੍ਰੰਜੇ।

ਧਰਮ ਅਤੇ ਸਾਈਸ ਦੀ ਮਨੌਤ ਤੇ ਵਿਧੀ ਵਿੱਚ ਕੇਵਲ ਇਤਨਾ ਕੁ ਅੰਤਰ ਹੈ ਕਿ ਸਾਈਸ ਤੋੜ ਤੋੜ ਕੇ ਐਟਮ (ਇਲੈਕਟ੍ਰਾਨ) ਦੀ ਇਕਾਈ ਉੱਤੇ ਪਹੁੰਚਦੀ ਹੈ, ਜਦ ਕਿ ਧਰਮ ਜੋੜ ਜੋੜ ਕੇ—ਜੋਗ ਦੁਆਰਾ। ਸਾਈਸ ਅੱਜ ਤੱਕ ਇਹ ਸਾਬਤ ਨਹੀਂ ਕਰ ਸਕੀ ਕਿ ਮਨੁਖ ਅੰਦਰ ਆਤਮਾ ਹੈ, ਜਾਂ ਨਹੀਂ ਹੈ। ਆਤਮਾ, ਚੂਂਕਿ ਪਰਮਾਤਮਾ ਦੀ ਅੰਸ਼ ਤੇ ਸੂਖਮ ਹੈ, ਇਸ ਲਈ ਸੰਭਵ ਹੈ ਕਿ ਪਦਾਰਥ (ਅਸੂਲ) ਦੀ ਖੋਜ ਕਰਨ ਵਾਲਾ ਵਿਗਿਆਨ ਕਦੀ ਵੀ ਇਸ ਮਸਲੇ ਨੂੰ ਹਲ ਨਹੀਂ ਕਰ ਸਕੇਗਾ। ਆਤਮਕ ਮੰਡਲ ਦੀ ਖੋਜ ਇਸ ਦੀਆਂ ਪ੍ਰਯੋਗਸ਼ਾਲਾਵਾਂ ਦੇ ਘੇਰੇ ਤੋਂ ਪਰੇ ਦੀ ਦੁਨੀਆ ਹੈ।

(੫)

ਹਰੇਕ ਮਨੁਖ ਦਾ ਜੀਵਨ ਢਾਲਣ ਲਈ, ਮੋਟੇ ਤੌਰ ਉੱਤੇ ਹੇਠ ਲਿਖੀਆਂ ਸ਼ਕਤੀਆਂ ਕੁਦਰਤੀ ਨਿਯਮਾਂ ਦੇ ਅਧੀਨ ਕੰਮ ਕਰਦੀਆਂ ਹਨ—ਵਿਰਸਾ, ਪਿਛਲੇ ਜਨਮਾਂ ਤੇ ਕਰਮਾਂ ਦੇ ਸੰਸਕਾਰ, ਆਲਾ-ਦੁਆਲਾ ਤੇ ਇੱਛਾ-ਸ਼ਕਤੀ। ਇਹਨਾਂ ਦੋਹਾਂ ਦੇ ਪ੍ਰਭਾਵ ਤੇ ਆਪਸ ਵਿਚਲੇ ਸੰਬੰਧਾਂ ਨੂੰ ਸਮਝਣਾ ਜ਼ਰੂਰੀ ਹੈ।

ਪਹਿਲੀ : ਵਿਰਸਾ-ਸ਼ਕਤੀ ਮਾਪਿਆਂ ਵਲੋਂ ਪ੍ਰਾਪਤ ਹੋਇਆ ਸਰੀਰਕ ਜਾਂ ਮਾਨਸਕ ਗੁਣ ਤੇ ਸੁਭਾਵ ਹੈ। ਇਹ ਗੁਣ ਜਾਂ ਸੁਭਾਵ ਖਾਸ ਹਾਲਾਤ ਤੇ ਸਾਧਨਾਂ ਨਾਲ ਵਧਾਇਆ ਜਾ ਸਕਦਾ ਹੈ।

ਦੂਜੀ : ਜਨਮਾਂ-ਜਨਮਾਤਾਂ ਦੇ ਸੰਸਕਾਰਾਂ ਮੁੜਬ ਬਣਿਆ ਸੁਭਾਵ।

ਤੀਜੀ : ਬੱਚੇ ਦੇ ਜਨਮ ਲੈਂਦਿਆਂ ਸਾਰ ਉਸ ਦਾ ਆਲਾ-ਦੁਆਲਾ ਉਸ ਉੱਤੇ ਪ੍ਰਭਾਵ ਪਾਉਣਾ ਆਰੰਭ ਦਿੰਦਾ ਹੈ। ਇਸ ਪ੍ਰਭਾਵ ਦੇ ਜ਼ਿੰਮੇਵਾਰ ਬੱਚੇ ਦੇ ਮਾਤਾ ਪਿਤਾ ਜਾਂ ਪਾਲਣਾ ਕਰਨ ਵਾਲੇ ਹੁੰਦੇ ਹਨ।

ਚੌਥੀ : ਇੱਛਾ ਜਾਂ ਸੰਕਲਪ-ਸ਼ਕਤੀ ਮਨ ਦਾ ਉਹ ਭਾਗ ਹੈ, ਜਿਸ ਰਾਹੀਂ ਮਨੁਖ ਚੋਣ ਕਰਦਾ ਹੈ। ਇਹ ਸ਼ਕਤੀ ਛੋਟੀ ਉਮਰ ਤੋਂ ਆਪਣਾ ਕੰਮ ਆਰੰਭ ਦਿੰਦੀ ਹੈ; ਪਰੰਤੂ, ਬਾਲਪੁਣੇ ਵਿਚ ਇਸ ਦੇ ਪ੍ਰਭਾਵ ਦਾ ਨਿਰਭਰ ਵਿਰਸੇ ਅਤੇ ਆਲੇ-ਦੁਆਲੇ ਉੱਤੇ ਹੀ ਹੁੰਦਾ ਹੈ। ਮਾਪਿਆਂ, ਮਿੱਤਰਾਂ, ਅਧਿਆਪਕਾਂ ਤੇ ਭੌਤਕ ਆਲੇ-ਦੁਆਲੇ ਦੇ ਪ੍ਰਭਾਵ ਬੱਚੇ ਨੂੰ ਗੱਭਰੂ ਹੈ ਕੇ ਸੰਸਾਰਕ ਜ਼ਿੰਮੇਵਾਰੀਆਂ ਸੰਭਾਲਣ ਲਈ ਤਿਆਰ ਕਰਦੇ ਹਨ।

ਇਹਨਾਂ ਦੋਹਾਂ ਤਾਕਤਾਂ ਦੇ ਨਾਲ ਨਾਲ ਆਤਮਕ ਸ਼ਕਤੀ ਵੀ ਕੰਮ ਕਰਦੀ ਹੈ, ਅਤੇ ਇੱਛਾ-ਸ਼ਕਤੀ ਨੂੰ ਤੋੜਨ ਤੇ ਮੋਤਨ ਲਈ ਆਪਣਾ ਬਲ ਲਾਉਂਦੀ ਹੈ।

ਬਾਲਕ, ਜਵਾਨ ਹੋ ਕੇ ਫੈਸਲੇ ਕਰਨ ਵੇਲੇ ਆਪਣੇ ਆਲੇ-ਦੁਆਲੇ ਦੀ ਬਹੁਤੀ ਪਰਵਾਹ ਨਹੀਂ ਕਰਦਾ। ਉਹ ਇੱਛਾ ਅਨੁਸਾਰ ਆਪਣੇ ਅੱਗੇ ਸੰਬੰਧੀ ਫੈਸਲੇ ਕਰਨ ਦਾ ਹੱਕ ਵਰਤਦਾ ਹੈ। ਆਪਣੀ ਸ਼ਕਤੀ ਰਾਹੀਂ ਉਸ ਨੂੰ ਇਹ ਫੈਸਲਾ ਕਰਨ ਦੀ ਬੁਲ੍ਹੀ ਹੈ ਕਿ ਵਿਰਸੇ ਵਿੱਚ ਪ੍ਰਾਪਤ ਹੋਈਆਂ ਮਾਨਸਕ ਤੇ ਸਰੀਰਕ ਰੁਚੀਆਂ ਨੂੰ ਚੰਗੇ ਤੇ ਬਲਵਾਨ ਬਣਾ ਸਕੇ। ਪਰੰਤੂ, ਅਜਿਹੇ ਫੈਸਲੇ ਕਰਨ ਦੀ ਸਮਰੱਥਾ, ਇੱਛਾ-ਸ਼ਕਤੀ ਉੱਤੇ ਇਕ ਖਾਸ ਜ਼ਿੰਮੇਵਾਰੀ ਪਾਉਂਦੀ ਹੈ ਕਿ ਉਹ ਦੂਰ-ਦ੍ਰਿਸ਼ਟੀ ਦੁਆਰਾ ਫੈਸਲੇ ਕਰੇ। ਇੱਛਾ-ਸ਼ਕਤੀ ਜਿਵੇਂ

ਚਾਹੇ, ਅੰਦਰਲੀ ਆਤਮਕ ਆਵਾਜ਼ ਨੂੰ ਸਵੀਕਾਰ ਜਾਂ ਰੱਦ ਕਰ ਸਕਦੀ ਹੈ। ਜਵਾਨ ਹੋਣ ਉੱਤੇ ਇੱਛਾ-ਸ਼ਕਤੀ ਪਰਧਾਨ ਹੁੰਦੀ ਹੈ। ਇਸ ਦੇ ਨਾਲ ਨਾਲ ਈਸ਼ਵਰੀ ਇੱਛਾ ਵੀ ਪ੍ਰੇਰਕ ਸ਼ਕਤੀ ਰਾਹੀਂ ਆਪਣਾ ਕੰਮ ਜਾਰੀ ਰਖਦੀ ਹੈ। ਮਨੁੱਖ ਦੀ ਜਿੰਨੀ ਹਉਮੈ ਘਟੇਗੀ, ਮੈਂ ਦਾ ਅਭਾਵ ਹੋਵੇਗਾ, ਉਤਨੀ ਹੀ ਪ੍ਰਭੂ-ਇੱਛਾ ਪ੍ਰਬਲ ਹੋਵੇਗੀ। ਭਾਈ ਨੰਦ ਲਾਲ ਜੀ ਦਾ ਸਾਰਥਕ ਕਥਨ ਹੈ ਕਿ ਇਨਸਾਨ ਦੀ ਭੁਦ-ਨਮਾਈ (ਹਉਮੈ, ਹੋਕਾਰ) ਤੋਂ ਰੱਬ ਦੂਰ, ਦੂਰ-ਤਰ ਰਹਿੰਦਾ ਹੈ। ਜਦ ਅਸੀਂ ਹਉਮੈ ਦੇ ਪੜਦੇ ਵਿਚ ਹੋਵਾਂਗੇ ਤਾਂ ਚੰਦਰ-ਮੁਖੀ (ਮਹਲਕਾ) ਪ੍ਰਭੂ ਮਿੱਤਰ ਕੀ ਕਰੇਗਾ? ਕਿਵੇਂ ਦੀਦਾਰ ਦੇਵੇਗਾ? ਹਾਂ, ਅੰਦਰਮੁਖੀ ਹੋਣ ਨਾਲ ਇਸ ਭੁਦੀ (ਅਹੰ-ਭਾਵ) ਤੋਂ ਖਲਾਸ ਹੋਇਆ ਜਾ ਸਕਦਾ ਹੈ। ਭਾਵ-ਪੂਰਤ ਕਥਨ ਹਨ:

ਈਂ ਭੁਦ-ਨਮਾਈਓਂ ਤੋਂ, ਭੁਦਾ ਹਸਤ ਦੂਰ ਤਰ।

ਬੀਨੀ ਦਰੂਨਿ ਪ੍ਰੇਬ, ਵ ਸਵੀ ਅਜ ਭੁਦੀ ਖਲਾਸ।

ਤਬਾ— ਜਮਾਲ ਉੱਤੇ, ਹਮਾ ਜਾ ਬੇ ਹਜਾਬ ਜਲਵਾਗਰ ਅਸਤ।

ਤੂ ਕਿ ਦਰ ਹਜਾਬ ਭੁਦੀ, ਯਾਰਿ ਮਹਲਕਾ ਚਿਹ ਕੁਨੱਦ? (ਸਾਚੀ ਪ੍ਰੀਤਿ ਚੌ)

(੬)

ਇਸ ਤਰ੍ਹਾਂ ਅਸੀਂ ਜੀਵਨ ਦੇ ਇਕ ਐਸੇ ਡਲਸਫ਼ੇ, ਤੜ੍ਹ-ਗਿਆਨ ਉੱਤੇ ਪੁੱਜ ਜਾਂਦੇ ਹਾਂ ਜਿਸ ਦੀ ਵਿਸ਼ਾਲ ਗਲਵਕੜੀ ਵਿੱਚ ਹਰੇਕ ਮਨੁੱਖ, ਚਾਹੇ ਉਹ ਕਿਸੇ ਵੀ ਰੰਗ ਰੂਪ, ਨਸਲ ਜਾਂ ਮੱਤ ਦਾ ਹੋਵੇ, ਆ ਜਾਂਦਾ ਹੈ। ਡਲਸਫ਼ਾ ਇਹ ਹੈ:

ਜਿਸ ਹੱਦ ਤਕ ਅਸੀਂ ਆਪਣੀ ਅੰਦਰਲੀ ਆਤਮਕ ਆਵਾਜ਼ ਮੁਜਬ ਈਸ਼ਵਰੀ ਹੋਂਦ ਉੱਤੇ ਵਿਸ਼ਵਾਸ ਕਰਦੇ ਹਾਂ, ਉਸ ਹੱਦ ਤਕ ਅਸੀਂ ਈਸ਼ਵਰੀ ਇੱਛਾ ਅਨੁਸਾਰ ਤੁਰਦੇ ਅਤੇ ਆਪਣੇ ਆਪ ਨੂੰ ਲੋਕ ਪ੍ਰਲੋਕ ਵਿੱਚ ਜੀਉਣ ਦੇ ਯੋਗ ਬਣਾਉਂਦੇ ਹਾਂ। ਹਰੇਕ ਮਨੁੱਖ ਦਾ ਵਿਰਸਾ ਤੇ ਆਲਾ-ਦੁਆਲਾ ਤਾਂ ਭਿੰਨ ਭਿੰਨ ਹੋ ਸਕਦਾ ਹੈ; ਪਰ, ਇੱਛਾ-ਸ਼ਕਤੀ, ਜਿਸਨੇ ਨਿਰਣਾ ਤੇ ਫੈਸਲਾ ਕਰਨਾ ਹੈ, ਸਭ ਨੂੰ ਧੁਰ-ਦਰਗਾਂ ਸਮਾਨ ਪ੍ਰਾਪਤ ਹੈ। ਇਹੋ ਹਾਲ ਆਤਮਾ (ਜ਼ਮੀਰ) ਦੀ ਆਵਾਜ਼ ਦਾ ਹੈ। ਇਸ ਲਈ ਜੀਵਨ-ਪ੍ਰੀਖਿਆ ਸਭ ਤੇ ਇੱਕੋ ਜਿਹੀ ਘੱਟਦੀ ਹੈ।

ਕਿਸੇ ਹਸਤੀ ਜਾਂ ਗੱਲ ਨੂੰ ਸਿੱਧ ਕਰਨ ਲਈ ਮੇਟੇ ਤੌਰ ਉੱਤੇ ਤਰਕ-ਸ਼ਾਸਤਰ ਚਾਰ ਤਰ੍ਹਾਂ ਦੇ ਪ੍ਰਮਾਣ ਵਰਤਦਾ ਹੈ—ਪਰਤੱਖ, ਅਨੁਮਾਨ, ਉਪਮਾ ਅਤੇ ਸਾਖੀ ਪ੍ਰਮਾਣ। ਈਸ਼ਵਰ, ਪਹਿਲੇ ਤਿੰਨਾਂ ਪ੍ਰਮਾਣਾਂ ਦੁਆਰਾ ਪੂਰਨ ਤੌਰ ਤੇ ਸਿੱਧ ਨਹੀਂ ਕੀਤਾ ਜਾ ਸਕਦਾ। ਉਹ ਮਨੁੱਖ ਦੇ ਅਨੁਮਾਨ ਤੇ ਉਪਮਾ (ਮੁਸ਼ਹਬਤ) ਦੇ ਖੇਤਰ ਤੋਂ ਬਾਹਰ ਹੈ ਅਤੇ ਪ੍ਰਤੱਖ ਤੌਰ ਤੇ ਉਹ ਸਾਡੇ ਇੰਦਿਆਂ ਦਾ ਦ੍ਰਿਸ਼ (ਵਿਸ਼ਾ) ਨਹੀਂ ਬਣ ਸਕਦਾ। ਹਾਂ, ਸਾਖੀ ਜਾਂ ਸ਼ਬਦ ਪ੍ਰਮਾਣ ਹੀ ਇੱਕ ਐਸਾ ਵਸੀਲਾ ਹੈ, ਜਿਸ ਰਾਹੀਂ ਅਸੀਂ ਉਸ ਦੀ ਗਵਾਹੀ ਜਾਂ ਹੋਂਦ ਤੇ ਹੁਕਮ ਉੱਤੇ ਵਿਸ਼ਵਾਸ ਕਰ ਸਕਦੇ ਹਾਂ। ਪਰ, ਸ਼ਰਤ ਇਹ ਹੈ ਕਿ ਸਾਖੀ (ਗਵਾਹੀ) ਭਰਨ ਵਾਲਾ ਵਿਅਕਤੀ, ਪ੍ਰਭੂ ਨਾਲ ਇੱਕ-ਸੁਰ ਹੋਵੇ ਅਤੇ ਉਸ ਦਾ ਹਗੀ ਬਾਰੇ ਅਨੁਭਵ ਹੋਵੇ—ਸੱਚੇ ਸੱਚ। ਗੁਰਬਾਣੀ ਵਿੱਚ ਸਤਿਵਾਦੀ ਸਿਖ ਸਤਿਗੁਰੂ, ਕਾਮਲ ਮੁਰਸ਼ਦ, ਪਰਮ ਤਿਆਗੀ, ਪਰ-ਸੁਆਰਥੀ, ਪਰਮ ਨਮ੍ਰ ਅਤੇ ਲੁਕਾਈ ਦੀ ਪੀੜਾ ਹਰਨ ਲਈ ਬੇਤਾਬ, ਬਾਰ ਬਾਰ ਇਹ ਵਿਸ਼ਵਾਸ ਦਿਵਾਉਂਦੇ ਹਨ ਕਿ :

(੬) ਸਚ ਕੀ ਬਾਣੀ ਨਾਨਕੁ ਆਖੈ,
ਸਚੁ ਸੁਣਾਇਸੀ ਸਚ ਕੀ ਬੇਲਾ ॥੨॥੩॥੫॥

(ਮ: ੧, ਪੰਨਾ ੨੨੩)

(੭) ਤਾ ਮੈ ਕਹਿਆ ਕਹਣੁ,
ਜਾ ਤੂਝੈ ਕਹਾਇਆ ॥

(ਮ: ੧, ਪੰਨਾ ੫੬੬)

(੮) ਧਰ ਕੀ ਬਾਣੀ ਆਈ ॥
ਤਿਨਿ ਸਗਲੀ ਚਿੰਡ ਮਿਟਾਈ ॥

(ਮ: ੫, ਪੰਨਾ ੬੨੯)

ਵੰਨਗੀ ਵਜੋਂ, ਉੱਪਰ ਦਿਤੇ ਗੁਰ-ਵਾਕ ਇਹ ਨਿਸਚਾ ਬੰਨਾਉਂਦੇ ਹਨ ਕਿ ਜਦ ਨਿਰੰਕਾਰੀ ਸਤਿਗੁਰੂ ਜੀ ਆਪਣੇ ਤੁਸਰਬੇ ਦੀ ਗੱਲ ਸੰਸਾਰ ਨਾਲ ਸਾਂਝੀ ਕਰਦੇ ਹਨ, ਤਾਂ ਉਹ ਆਪਣੀ ਗੱਲ ਸ਼ੁਰੂ ਹੀ 'ਨਿਤ ਸਤਿ' ਤੋਂ ਕਰਦੇ ਹਨ। ਫੇਰ, ਰੱਬ ਦੀ ਹਸਤੀ, ਹੋਂਦ ਉੱਤੇ ਸੰਸਾ ਕਿਉਂ? ਅਸਾਂ ਰੱਬ ਨਹੀਂ ਵੇਖਿਆ; ਪਰ, ਰੱਬ ਦਾ ਰੂਪ, ਗੋਬਿੰਦ ਰੂਪ, ਰੱਬੀ ਗੁਣਾਂ ਵਾਲੇ ਗੁਰੂ ਨਾਨਕ ਜੀ ਤਾਂ ਵੇਖੇ ਹਨ। ਉਹ ਪੌਰਾਣਿਕ ਨਹੀਂ, ਇਤਿਹਾਸਕ ਵਿਅਕਤੀ ਹਨ, ਜੋ ਸਾਡੇ ਵਾਂਗ ਇਸ ਧਰਤੀ ਉੱਤੇ ਵਿਚਾਰੇ। ਉਹ ਬੇਗਾਰਜ ਸਨ। ਬਸ ਜੀਅ-ਦਾਨ ਦੇਣ ਵਾਲੇ: ਉਪਕਾਰੀ ਹੀ ਉਪਕਾਰੀ। ਉਹ ਰੱਬ ਦੇ ਨਿਰਗੁਣ ਤੇ ਸਰਗੁਣ ਸਰੂਪ ਦੀ ਗੱਲ ਕਰਦੇ ਹਨ। ਨਿਰਗੁਣੀ ਤੌਰ ਉੱਤੇ ਉਹ ਰੂਪ, ਰੇਖ, ਰੰਗ ਤੇ ਆਕਾਰ-ਰਹਿਤ ਹੈ, ਅਤੇ ਸਰਗੁਣ ਸਰੂਪ ਵਿੱਚ ਉਹ ਆਪਣੀ ਕੁਦਰਤ, ਸਾਰੀ ਰਚਨਾ ਵਿੱਚ ਸਮਾਇਆ ਹੋਇਆ ਹੈ। ਪਹਿਲੀ ਪਾਤਸ਼ਾਹੀ ਦੇ ਸੋਹਿਲੇ ਵਿੱਚ ਅੰਕਿਤ ਇਹ ਸ਼ਬਦ, ਇਸ ਰਾਜ ਤੇ ਰਹੱਸ ਨੂੰ ਸਮਝਣ ਲਈ ਬੇਹੱਦ ਸਹਾਇਕ ਹਨ :

ਸਹਸ ਤਵ ਨੈਨ, ਨਨ ਨੈਨ ਹੈ ਤੋਹਿ ਕਉ,
ਸਹਸ ਮੁਰਤਿ, ਨਨਾ ਏਕ ਤੋਹੀ ॥
ਸਹਸ ਪਦ ਬਿਮਲ, ਨਨ ਏਕ ਪਦ,
ਗੰਧ ਬਿਨੁ, ਸਹਸ ਤਵ ਗੰਧ,
ਇਵ ਚਲਤ ਮੋਹੀ ॥੨॥

(ਧਨਾਸਰੀ, ਪੰਨਾ ੬੬੩)

[ਭਾਵ—ਹੋ ਵਾਹਿਗੁਰੂ! ਤੇਰੇ ਹਜ਼ਾਰਾਂ (ਬੇਅੰਤ) ਹੀ ਨੇਤਰ ਹਨ, ਤੇਰਾ ਕੋਈ ਭੀ ਨੇਤਰ ਨਹੀਂ। ਤੇਰੇ ਰਚੇ ਸਾਰੇ ਜੀਵ ਤੇਰੇ ਵਲੋਂ ਬਖ਼ਬੀ ਜੋਤਿ ਦੁਆਰਾ ਵੇਖਦੇ ਹਨ। ਤੇਰੀ ਰਚੀ ਸਾਰੀ ਕੁਦਰਤ ਤੇਰੀ ਹੀ ਮੂਰਤ, ਆਕਾਰ, ਵੈਰਾਟ ਰੂਪ ਹੈ, ਪਰ ਨਿਰਗੁਣ ਸਰੂਪ ਵਿੱਚ ਤੇਰੀ ਕੋਈ ਮੁਰਤ ਨਹੀਂ। ਏਸੇ ਤਰ੍ਹਾਂ ਸਾਰੇ ਚਰਨ ਤੇ ਨੱਕ ਤੇਰੇ ਹੀ ਹਨ, ਪਰ ਤੇਰਾ ਕੋਈ ਚਰਨ ਤੇ ਨੱਕ ਨਹੀਂ। ਹੇ ਪ੍ਰਭੂ! ਤੇਰਿਆਂ ਇਹਨਾਂ ਕੌਤਕਾਂ ਨੇ ਮੈਨੂੰ ਮੋਹ ਲਿਆ ਹੈ।]

ਪੰਜਵੇਂ ਗੁਰਦੇਵ ਬੜੀ ਦਿੜ੍ਹੜਾ ਨਾਲ ਐਲਾਨ ਕਰਦੇ ਹਨ :

ਬੇਦ ਕਤੇਬ ਸੰਸਾਰ, ਹਭਾ ਪ੍ਰੀ ਬਾਹਰਾ ॥

ਨਾਨਕ ਕਾ ਪਾਤਿਸਾਹੁ, ਦਿਸੈ ਜਾਹਰਾ ॥੪॥੩॥

(ਆਸਾ ਮ: ੫, ਪੰਨਾ ੩੮੭)

ਤਥਾ— ਹੈ ਤੂ ਹੈ ਤੂ ਹੋਵਨਹਾਰ ॥

(ਪੰਨਾ ੨੨੪)

[ਭਾਵ—ਹੋ ਵਾਹਿਗੁਰੂ, ਤੂ ਹੁਣ (ਵਰਤਮਾਨ) ਵਿੱਚ ਵੀ ਹੈਂ ਅਤੇ ਅੱਗੇ ਨੂੰ ਸਦਾ ਹੋਵੇਂਗਾ।]

ਵੇਖੋ ! ਸ਼ੋਮਣੀ ਭਗਤ ਕਬੀਰ ਜੀ ਕਿਸ ਦਿੜ੍ਹਤਾ ਤੇ ਪੁਖਤਾ-ਯਕੀਨੀ ਨਾਲ ਹਗੀ-ਹੋਂਦ
ਦੀ ਗਵਾਹੀ ਭਰਦੇ ਹਨ :

ਹਾਹਾ, ਹੋਤ ਹੋਏ ਨਹੀਂ ਜਾਨਾ ॥
ਜਬ ਹੀ ਹੋਏ, ਤਬਹਿ ਮਨੁ ਮਾਨਾ ॥
ਹੈ ਤਉ ਸਗੋ, ਲਖੈ ਜਉ ਕੋਈ ॥
ਤਬ ਓਹੋ ਉਹੁ, ਏਹੁ ਨ ਹੋਈ ॥੪੨॥

(ਪੰਨਾ ੩੪੨)

[ਭਾਵ—ਬਾਵਨ ਅਖਰੀ ਬਾਣੀ ਵਿਚ, ਹਾਹਾ ਅੱਖਰ ਦੁਆਰਾ ਉਪਦੇਸ਼ ਕਰਦੇ ਹਨ
ਕਿ : ਇਸ ਸੰਸਾਰ ਵਿੱਚ ਪੈਦਾ ਹੋ ਕੇ ਉਸ ਪ੍ਰਤੀ ਦੀ ਹੋਂਦ ਨਹੀਂ ਜਾਣੀ। ਜਦ ਹੋਂਦ ਦਾ
ਯਕੀਨ ਹੋ ਗਿਆ ਤਾਂ ਮਨ ਨੂੰ ਸ਼ਾਂਤੀ ਹੋਈ। ਫੇਰ, ਹਰ ਥਾਂ ਉਹ ਵਾਹਿਗੁਰੂ ਹੀ ਵਾਹਿਗੁਰੂ
ਨਜ਼ਰੀ ਆਇਆ ਅਤੇ ਇਹ ਜੀਵ ਉਸ ਤੋਂ ਵਖਰਾ ਨਾ ਦਿੱਸਿਆ। ਵਾਹਿਗੁਰੂ ਹੈ, ਪਰ
ਸ਼ਰਤ ਇਹ ਹੈ ਕਿ ਉਸਨੂੰ ਜਾਣਨ ਲਈ ਜੀਵ ਅੰਦਰ ਸਾਰੀ ਸਿੱਦਤ ਤੇ ਸਮੱਗਰਤਾ ਨਾਲ
ਪਿਆਸ ਹੋਵੇ, ਪਿੱਚ ਹੋਵੇ।]

ਬੜੀ ਦਿਲਚਸਪ ਤੇ ਭਾਵ-ਪੂਰਤ ਸਾਖੀ ਹੈ ਕਿ ਕਬੀਰ ਜੀ ਪਾਸ ਇਕ ਪੰਡਿਤ
ਆਇਆ, ਤੇ ਰੱਬ ਦੇ ਦਰਸ਼ਨ ਕਰਾਉਣ ਲਈ ਬੇਨਤੀ ਕੀਤੀ। ਭਗਤ ਜੀ ਨੇ ਉਸ ਪ੍ਰਤੀ
ਇਹ ਭਾਵ-ਪੂਰਤ ਸ਼ਬਦ ਉਚਾਰਨ ਕੀਤਾ :

ਓਇ ਜੁ ਦੀਸਹਿ ਅੰਬਰਿ ਤਾਰੇ ॥

ਕਿਨਿ ਓਇ ਚੀਤੇ ਚੀਤਨਹਾਰੇ ? ॥

ਕਹੁ ਰੇ ਪੰਡਿਤ ਅੰਬਰੁ ਕਾ ਸਿਉ ਲਾਗਾ ?

ਬੁਝੈ ਬੁਝਨਹਾਰੁ ਸਭਾਗਾ ॥੧॥

ਸੁਰਜ ਚੰਦ੍ਰ ਕਰਹਿ ਉਜੀਆਰਾ ॥

ਸਭ ਮਹਿ ਪਸਰਿਆ ਬਹੁ ਪਸਾਰਾ ॥੨॥

ਕਹੁ ਕਬੀਰ ਜਾਨੈਗਾ ਸੋਇ ॥ (ਸਰਤ ਇਹ ਹੈ ਕਿ—)

ਹਿਰਦੈ ਰਾਮੁ ਮੁਖਿ ਰਾਮੈ ਹੋਇ ॥੩॥੨੯॥

(ਗਊੜੀ, ਪੰਨਾ ੩੨੯)

ਅੰਤ ਵਿੱਚ, ਇਸ ਬਿਖਮ ਸਮੱਸਿਆ ਦਾ ਸਰਲ ਜਿਹੇ ਢੰਗ ਤੇ ਵੀਚਾਰ ਨਾਲ ਇਉਂ
ਵੀ ਨਿਪਟਾਰਾ ਹੋ ਸਕਦਾ ਹੈ :

ਦੇ ਵਿਅਕਤੀ ਹਨ, ਇਕ ਰੱਬ ਨੂੰ ਮੰਨਦਾ ਹੈ, ਆਸਤਕ ਹੈ; ਦੂਜਾ ਨਾਸਤਕ ਹੈ,
ਨਹੀਂ ਮੰਨਦਾ। ਆਸਤਕ ਵਾਹਿਗੁਰੂ ਦੇ ਨਿਰਮਲ ਭਉ ਅੰਦਰ ਸਤਿ, ਸੰਤੋਖ, ਸਬਰ, ਸਹਿਜ,
ਸੇਵਾ, ਤਿਆਗ ਤੇ ਧਰਮ ਦਾ ਜੀਵਨ ਬਤੀਤ ਕਰਦਾ ਹੈ; ਪਰੰਤੂ, ਨਾਸਤਕ, ਲੱਬ, ਲੋਭ,
ਸੁਆਰਥ, ਹੰਕਾਰ, ਜੋਰ, ਜੁਲਮ, ਲੁੱਟ ਖਸੁੱਟ ਤੇ ਐਸ਼-ਪਸਤੀ ਦਾ। ਦੋਵੇਂ ਸੌ ਸਾਲ ਬਾਅਦ
ਮਰ ਕੇ ਇਕੋ ਜਿਹੇ ਹੋ ਜਾਂਦੇ ਹਨ। ਪਰ, ਜੇ ਵਾਹਿਗੁਰੂ ਹੈ ਅਤੇ ਕੀਤੇ ਕਰਮਾਂ ਦਾ ਲੇਖਾ
ਦੇਣਾ ਪੈਣਾ ਹੈ ਤਾਂ ਆਸਤਕ ਅਵੱਸ਼ ਲਾਹੇ ਵਿੱਚ ਰਿਹਾ ਅਤੇ ਨਾਸਤਕ ਛੱਸ ਗਿਆ।
ਜੇ, ਫਰਜ਼ ਕਰੋ, ਲੇਖਾ ਮੰਗਣ ਵਾਲਾ ਕੋਈ ਰੱਬ ਨਹੀਂ, ਤਾਂ ਦੋਵੇਂ ਸਮਾਨ ਹੋ ਗਏ। ਨਾਸਤਕ

ਨੂੰ ਭੋਗੇ ਭੋਗਾਂ ਦਾ ਕੋਈ ਧਰਵਾਸ ਨਹੀਂ ਅਤੇ ਆਸਤਕ ਨੂੰ ਝੋਰਾ ਜਾਂ ਪਛਤਾਵਾ ਨਹੀਂ। ਸੌ, ਰੱਬੀ ਹੋਂਦ ਨੂੰ ਇਉਂ ਮੰਨਣਾ ਕਿ ਰੱਬ ਇੱਕ ਹੈ, ਸਤਿ ਚਿੱਤ ਤੇ ਅਨੰਦ ਹੈ, ਸਭ ਦਾ ਸਾਂਝਾ ਪਿਤਾ ਤੇ ਕਰਤਾ ਹਰਤਾ ਹੈ, ਜੇ ਗਲਤ ਵੀ ਹੈ ਤਾਂ ਇੱਕ ਚੰਗੀ ਗਲਤੀ ਅਥਵਾ ਵਧੀਆ ਭੁੱਲ ਹੈ। ਇਸ ਨੂੰ Earring on the right side (ਚੰਗੇ ਪਾਸੇ ਭੁੱਲ ਕਰਨਾ) ਆਖਦੇ ਹਨ।

ਹਾਂ, ਇਸ ਮਨੌਤ ਲਈ ਵੱਡੀ ਸ਼ਰਤ ਇਹ ਹੈ ਕਿ ਜਿਸ ਰੱਬ ਨੂੰ, ਪਰਮ ਸਤਿ ਨੂੰ ਤੁਸੀਂ ਮੰਨਦੇ ਹੋ, ਉਹ ਸਭ ਦਾ ਸਾਂਝਾ, ਸਭ ਦਾ ਕਰਤਾ, ਬੇਅੰਤ ਅਤੇ ਇਕ ਤੇ ਕੇਵਲ ਇਕ ਹੋਵੇ। ਆਪਣੇ ਬੰਦਿਆਂ ਨੂੰ ਸੰਪ੍ਰਦਾਵਾਂ ਵਿੱਚ ਵੰਡਣ ਵਾਲਾ ਰੱਬ ਇਕ ਉਅੰਕਾਰੀ ਜਾਂ ਰਥੁੱਲ ਆਲਮੀਨ ਨਹੀਂ ਹੋ ਸਕਦਾ। ਹਾਂ ਜੀ, ਐਸੇ ਦੀਰਖਾਲੂ, ਧੜੇ-ਬਾਜ਼, ਵੰਡਾਂ-ਪਾਊ, ਸੰਪ੍ਰਦਾਈ ਇਗੜੇ ਤੇ ਛੁਰੇ-ਬਾਜੀ-ਕਰਾਊ ਸ਼ੈਤਾਨ ਤੇ ਨਿਰਦਈ ਰੱਬ ਦਾ ਨਾ ਹੋਣਾ ਜਾਂ ਮਰ ਜਾਣਾ ਹੀ ਉੱਚਿਤ ਹੈ। ਉਸ ਦੀ ਗੱਲ ਹੀ ਨਾ ਕਰੋ।

ਹਾਂ, ਗੱਲ ਕਰਨ ਜੋਗ ਰੱਬ ਦੀ ਗੁਣੀ-ਨੁਹਾਰ, ਗੁਰੂ ਸਾਹਿਬਾਨ ਕੁਝ ਇਵੇਂ ਚਿਤਰਦੇ ਹਨ :

(੧) ਉਚਿਤ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੁਰਤਿ ਅਜੂਨੀ ਸੈਣੁ ॥

(੨) ਆਦਿ ਸਚੁ, ਚੁਗਾਦਿ ਸਚੁ ॥ ਹੈ ਭੀ ਸਚੁ, ਨਾਨਕ, ਹੋਸੀ ਭੀ ਸਚੁ ॥

(ਜਪ)

(੩) ਮਿਠ ਬੋਲੜਾ ਜੀ, ਹਰਿ ਸਜਣੁ ਸੁਆਮੀ ਮੇਰਾ ॥

ਹਉ ਸੰਮਲਿ ਬਕੀ ਜੀ, ਓਹੁ ਕਦੇ ਨ ਬੋਲੈ ਕਉਰਾ ॥

ਕਉਰਾ ਬੋਲਿ ਨ ਜਾਨੈ, ਪੂਰਨ ਭਗਵਾਨੈ, ਅਉਗਣੁ ਕੌ ਨ ਚਿਤਾਰੇ ॥

ਪਤਿਤ ਪਾਵਨੁ ਹਰਿ ਬਿਰਦੁ ਸਦਾਏ, ਇਕੁ ਤਿਲੁ ਨਹੀਂ ਭੈਨੈ ਘਾਲੇ ॥

ਘਟ ਘਟ ਵਾਸੀ, ਸਰਬ-ਨਿਵਾਸੀ, ਨੇਰੈ ਹੀ ਤੇ ਨੇਰਾ ॥

ਨਾਨਕ, ਦਾਸੁ ਸਦਾ ਸਰਣਾਗਤਿ, ਹਰਿ ਅੰਮ੍ਰਿਤ ਸਜਣੁ ਮੇਰਾ ॥੧॥

(ਅ: ੫, ਪੰਨਾ ੨੯੪)

(੪) ਮਿਹਰਵਾਨੁ ਸਾਹਿਤੁ ਮਿਹਰਵਾਨੁ ॥ ਸਾਹਿਤੁ ਮੇਰਾ ਮਿਹਰਵਾਨੁ ॥

(ਅ: ੫, ਪੰਨਾ ੨੨੮)

(੫) ਕੋਟਿ ਬਹੁਮੰਡ ਕੇ ਠਾਕੁਰੁ ਸੁਆਮੀ, ਸਰਬ ਜੀਆ ਕਾ ਦਾਤਾ ਰੇ ॥

(ਅ: ੫, ਪੰਨਾ ੬੧੨)

(੬) ਢੂੰ ਮੇਰਾ ਪਿਤਾ, ਢੂੰ ਹੈ ਮੇਰਾ ਮਾਤਾ ॥

ਢੂੰ ਮੇਰਾ ਬੰਧੂ, ਢੂੰ ਮੇਰਾ ਭੂਤਾ ॥

ਢੂੰ ਮੇਰਾ ਰਾਖਾ ਸਭਨੀ ਬਾਈ, ਤਾਂ ਭਉ ਕੇਹਾ ਕਾਝਾ ਜੀਉ ॥੧॥

(ਮਾਝ ਅ: ੫, ਪੰਨਾ ੧੦੩)

(੭) ਚਕੂ ਚਿਹਨ, ਅਰੁ ਬਰਨ ਜਾਤਿ, ਅਰ ਪਾਤਿ ਨਹਿਨ ਜਿਹ ॥੧॥

(ਜਾਪ, ਸ੍ਰੀ ਦਸਮੇਥ ਜੀ)

(੯) ਹਭ ਸਮਾਣੀ ਜੋਤਿ, ਜਿਉ ਜਲ ਘਟਾਉ ਚੰਦ੍ਰਮਾ ॥

(H: 4, ਪੰਜਾਬ ੧੦੮੯)

(੯) ਫਰੀਦਾ, ਖਾਲਕ ਖਲਕ ਮਹਿ, ਖਲਕ ਵਸੈ ਰਬ ਮਾਹਿ

ਮੰਦਾ ਕਿਸ ਨੇ ਆਖੀਐ, ਜਾਂ ਤਿਸ ਬਿਨੁ ਕੋਈ ਨਾਹਿ ॥੨੫॥

(H: 4, ਪੰਜਾਬ ੧੩੮੯)

(੧੦) ਨਿਰਗਾਨ ਆਪਿ, ਸਰਗਾਨ ਭੀ ਓਹੀ ॥

ਕਲਾ ਧਾਰਿ ਜਿਨਿ ਸਗਲੀ ਮੋਹੀ ॥੮॥੧੯॥

(ਸਖਮਨੀ, ਪੰਨਾ ੨੮੭)

ਸੋ, ਕੁਛ ਐਸਾ ਹੈ ਰੱਬ, ਗੁਰੂ ਸਾਹਿਬਾਨ ਦੇ ਅਨੁਭਵ ਦਾ, ਜਿਸ ਦੀ ਜਿੰਨੀ ਵੀ ਗੱਲ ਕਰੋ, ਬੋੜੀ ਹੈ। ਐਸੀ ਗੱਲ-ਕੱਬ ਰਾਹੀਂ ਉਪਜੀ ‘ਭਾਵਕ-ਏਕਤਾ’ ਤੇ ‘ਸਹਿਵਾਸ’ ਦੀ ਭਾਵਨਾ ਹੀ ਸਰਵਨਾਸ਼ ਦੇ ਦਹਾਨੇ ਉੱਤੇ ਖੜੀ ਮਾਨਵਤਾ ਨੂੰ ਬਚਾਅ ਸਕਦੀ ਹੈ।

“੧ਓਂ ਸਤਿ”

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਪੁਜੀ ਦੇ ਅੰਗ ਵਿਚ :

੧ਓਂ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਤੁ
ਅਕਾਲ ਮੂਰਤਿ ਅਜੂਨੀ ਸੈਭੈ ਗੁਰਪ੍ਰਸਾਦਿ ॥

ਦਾ ਉਚਾਰਨ ਕੀਤਾ ਹੈ। ਇਹ ਜਪੁਜੀ ਅਥਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਆਦਿ ਦਾ ਮੰਗਲ ਹੈ। ਇਸ ਵਿਚ ਅਕਾਲ ਪੁਰਖ ਵਾਹਿਗੁਰੂ ਦੇ ਅਨੁਭਵੀ ਸਰੂਪ ਦਾ ਅਤਿ ਸੰਖੇਪ, ਸਰਲ, ਅਦੁੱਤੀ ਅਤੇ ਭਾਵ-ਪੁਰਤ ਵਰਣਨ ਹੈ। ਇਹ ਸਿੱਖ ਧਰਮ ਦਾ ਮੁਲ ਸਿਧਾਂਤ ਹੈ, ਇਸ ਲਈ ਇਸ ਨੂੰ ਮੂਲ-ਮੰਤ੍ਰ ਕਰਕੇ ਵੀ ਮੰਨਿਆ ਗਿਆ ਹੈ। ਜਪੁਜੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ, ਇਕ ਤਰ੍ਹਾਂ ਨਾਲ, ਇਸੇ ਮੰਗਲਾਚਾਰ ਅਥਵਾ ਮੂਲ-ਮੰਤ੍ਰ ਦੀ ਹੀ ਵਿਆਖਿਆ, ਵਿਸਥਾਰ ਤੋਂ ਸਿਫਤ-ਸਲਾਹ ਹੈ।

ਭਾਈ ਮਨੀ ਸਿੱਖ ਜੀ ਗਿਆਨ ਰਤਨਾਵਲੀ ਦੇ ਆਰੰਭ ਵਿੱਚ ਭਾਈ ਗੁਰਦਾਸ ਜੀ ਦੀ ਪਹਿਲੀ ਵਾਰ ਦਾ ਟੀਕਾ ਕਰਦੇ ਹੋਏ, ਇਸ ਮੰਗਲ ਦੀ ਵਿਆਖਿਆ ਇਉਂ ਕਰਦੇ ਹਨ :

“ਨਾਮ ਸਭ ਦੇਵਾਂ ਦਾ ਦੇਵ ਹੈ। ਕੋਈ ਦੇਵੀ ਨੂੰ ਮਨਾਂਵਦਾ ਹੈ, ਕੋਈ ਸ਼ਿਵਾਂ ਨੂੰ, ਕੋਈ ਗਣੇਸ਼ ਨੂੰ, ਕੋਈ ਹੋਰ ਦੇਵਤਿਆਂ ਨੂੰ, ਗੁਰੂ ਕੇ ਸਿਖ ‘ਸਤਿਨਾਮ’ ਨੂੰ ਆਰਾਧਦੇ ਹੈਨ, ਜਿਸ ਕਰਕੇ ਸਭ ਵਿਘਨ ਨਾਸ਼ ਹੋਂਦੇ ਹਨ, ਤਾਂ ਤੇ ਸਤਿਨਾਮ ਦਾ ਮੰਗਲਾਚਾਰ ਆਦਿ ਰਖਿਆ ਗਿਆ ਹੈ।”

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਇਹ ਮੰਗਲ ਸੰਖੇਪ ਜਾਂ ਸੰਪੂਰਨ ਰੂਪ ਵਿੱਚ ਇੱਕ ਬੱਝਵੇਂ ਨੇਮ ਅਨੁਸਾਰ, ਕੁਲ ੫੬੭ ਵੇਰ ਵਰਤਿਆ ਗਿਆ ਹੈ। ਇਸ ਗਿਣਤੀ ਦਾ ਬਿਉਰਾ ਇਸ ਪ੍ਰਕਾਰ ਹੈ :

- | | |
|--|-----------|
| (੧) ੧ਓਂ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਤੁ ਅਕਾਲ ਮੂਰਤਿ
ਅਜੂਨੀ ਸੈਭੈ ਗੁਰਪ੍ਰਸਾਦਿ ॥ (ਸੰਪੂਰਨ ਰੂਪ ਵਿਚ) | = ੩੩ ਵੇਰ |
| (੨) ੧ਓਂ ਸਤਿ ਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥ | = ੮ ਵੇਰ |
| (੩) ੧ਓਂ ਸਤਿ ਨਾਮੁ ਗੁਰਪ੍ਰਸਾਦਿ ॥ | = ੨ ਵੇਰ |
| (੪) ੧ਓਂ ਸਤਿ ਗੁਰਪ੍ਰਸਾਦਿ ॥ | = ੫੨੨ ਵੇਰ |
| (੫) ੧ਓਂ | = ੨ ਵੇਰ |

ਮੰਗਲਾਂ ਦੀ ਉਪਰ ਦਿਤੀ। ਗਿਣਤੀ ਤੋਂ ਸਪੱਸ਼ਟ ਹੈ ਕਿ ਸਭ ਤੋਂ ਵਧ ਵੇਰ '੧ੴ ਸਤਿ ਗੁਰਪ੍ਰਸਾਦਿ' ਨੂੰ ਮੰਗਲ ਦੇ ਤੌਰ ਉਤੇ ਵਰਤਿਆ ਗਿਆ ਹੈ। ਇਸ ਸੰਖੇਪ ਮੰਗਲ ਵਿਚ ਪਦ 'ਸਤਿ' ਦੇ ਅਸਥਾਨ ਤੇ ਸੰਬੰਧ ਨੂੰ ਗਹੁ ਨਾਲ ਵਾਚਣ ਦੀ ਲੋੜ ਹੈ। ਇਥੇ ਇਸ ਦਾ ਸੰਬੰਧ ੧ੴ ਨਾਲ ਹੈ, ਸਿੱਧਾ 'ਗੁਰਪ੍ਰਸਾਦਿ' ਨਾਲ ਨਹੀਂ। ਇਸ ਨੂੰ ਨਿਖੇਡ ਕੇ ਇਉਂ ਲਿਖਾਂਗੇ—੧ੴ ਸਤਿ, ਗੁਰਪ੍ਰਸਾਦਿ ॥ ਵੇਖੋ, ਇਹ ਗੱਲ, ਉਤੇ ਦਿਤੇ ਨੰਬਰ ੧, ੨ ਤੇ ੩ ਸੰਪੂਰਨ ਤੇ ਸੰਖੇਪ ਮੰਗਲਾਂ ਤੋਂ ਵੀ ਸਾਫ਼ ਸਿੱਧ ਹੁੰਦੀ ਹੈ। ਇਨ੍ਹਾਂ ਵਿਚ 'ਗੁਰਪ੍ਰਸਾਦਿ' ਅਖੀਰ ਉਤੇ ਆਇਆ ਹੈ ਅਤੇ ਇਸ ਤੋਂ ਪਹਿਲਾਂ ਪਦ 'ਸਤਿ' ਨਹੀਂ; ਸਗੋਂ ਅੰਕ ੧ ਵਿਚ 'ਸੈਂਕੇ', ਅੰਕ ੨ ਵਿਚ 'ਪੁਰਖੁ' ਤੇ ਅੰਕ ੩ ਵਿਚ 'ਸਤਿ ਨਾਮੁ' ਹੈ। ਜੇ 'ਸਤਿ' ਅਤੇ 'ਗੁਰਪ੍ਰਸਾਦਿ' ਦਾ ਆਪਸ ਵਿਚਦੀ ਅਤੁੱਟ ਸੰਬੰਧ ਰਖਿਆ ਗਿਆ ਹੁੰਦਾ ਤਾਂ ਅੰਕ ੧, ੨ ਅਤੇ ੩ ਦੇ ਸਮੁੰਹ ਮੰਗਲਾਂ ਵਿਚ ਵੀ ਪਦ 'ਸਤਿ' ਨੂੰ '੧ੴ' ਦੇ ਨਾਲ ਲਿਖਣ ਦੀ ਥਾਂ 'ਗੁਰਪ੍ਰਸਾਦਿ' ਤੋਂ ਪਹਿਲਾਂ ਅੰਕਿਤ ਕੀਤਾ ਜਾਂਦਾ।

ਉਪਰਲੀ ਸੰਖੇਪ ਜਿਹੀ ਵੀਚਾਰ ਤੋਂ ਸੁਜਾਨ ਪਾਠਕ ਇਸ ਨੁਕਤੇ ਨੂੰ ਭਲੀ-ਭਾਂਤ ਸਮਝ ਗਏ ਹੋਣਗੇ ਕਿ ਮੰਗਲਾਂ ਵਿਚ ਸਪੱਸ਼ਟ ਤੌਰ ਉਤੇ ਸਤਿ ਦਾ ਸੰਬੰਧ ੧ੴ ਨਾਲ ਹੈ। ਵਾਸਤਵ ਵਿਚ ਇੱਥੇ ੧, ੬ ਤੋਂ 'ਸਤਿ' ਤਿੰਨੇ ਪਦ, ਸਮਾਨ ਅਰਥ ਰਖਦੇ ਤੇ ਇੱਕੋ ਹਸਤੀ ਦੇ ਲਖਾਇਕ ਅਤੇ ਆਪਣੀ ਜਾਤ ਵਿਚ ਸੁਤੰਤ੍ਰ ਹਨ। ਇਥੇ '੧' ਤੇ 'ਸਤਿ' ਅਕਾਲ ਪੁਰਖ (੬) ਦੇ ਵਾਚਕ ਹਨ, ਪਰੰਤੂ ਬਾਣੀ ਵਿਚ ਕਈ ਵੇਰ ਬਤੌਰ ਵਿਸ਼ੇਸ਼ਣ ਵੀ ਵਰਤੇ ਗਏ ਹਨ। ਇਨ੍ਹਾਂ ਤਿੰਨਾਂ ਤੋਂ ਤੁਹੀਦ-ਪ੍ਰਸਤ ਗੁਰੂ ਨਾਨਕ ਜੀ ਦਾ ਭਾਵ, ਉਸ 'ਪਾਤਸ਼ਾਹ' ਤੋਂ ਹੈ, ਜੋ ਬੇਦਾਂ (ਰਿਗ ਵੇਦ, ਸਾਮ ਵੇਦ ਆਦਿ) ਤੇ ਕਤੇਬਾਂ (ਕੁਰਾਨ, ਅੰਜੀਲ, ਜੰਬੂਰ ਆਦਿ) ਤੋਂ ਤਾਂ ਪਰੇ ਹੈ, ਪਰੰਤੂ ਗੁਰੂ ਜੀ ਨੂੰ 'ਕੁਰਤਾਪਿਆ ਕਾਦਿਰੁ' ਤੇ ਵਾਣਿ ਤ੍ਰਿਣਿ ਰਤੜਾ ਨਾਰਾਇਣਾ', ਵਿਆਪਕ ਤੇ ਪ੍ਰਗਟ ਹੋ ਦਿਖਾਈ ਦੇ ਰਿਹਾ ਹੈ।

ਜਿਵੇਂ 'ਮੂਲ-ਮੰਦ੍ਰ', ਜਪੂਜੀ ਅਥਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਮੁੱਢ ਹੈ, ਦੇਸੇ ਤਰ੍ਹਾਂ ੧ੴ, ਸਤਿ ਤੇ ਨਾਮ ਦਾ ਸਮੁਦਾਇ ਵੀ ਮੂਲ-ਮੰਦ੍ਰ ਦਾ ਮੁੱਢ ਹੈ। ਇਨ੍ਹਾਂ ਦਾ ਅਸਥਾਨ ਮੂਲ-ਮੰਦ੍ਰ ਵਿਚ ਇਸੇ ਤਰ੍ਹਾਂ ਵਿਸ਼ੇਸ਼ ਹੈ; ਜਿਵੇਂ ਮੂਲ-ਮੰਦ੍ਰ ਦਾ ਬਾਕੀ ਗੁਰਬਾਣੀ ਵਿਚ। ਆਏ, ਹੁਣ

1. ਨੈਣ—੧. ਭਾਈ ਸਾਹਿਬ ਭਾਈ ਕਾਨੁ ਸਿੰਘ ਜੀ ਨੇ ਵੀ ਗੁਰਮਤਿ ਮਾਰਤੰਡ ਦੇ ਪੰਨਾ ੫੮ ਉਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਆਏ ਮੰਗਲ ਨੂੰ ਪੰਜ ਪ੍ਰਕਾਰ ਦਾ ਹੀ ਦਸਿਆ ਹੈ। ਸ੍ਰੀ ਦਸਮ ਗ੍ਰੰਥ ਵਿਚ ਸਤ ਪ੍ਰਕਾਰ ਦਾ ਮੰਗਲ ਆਇਆ ਹੈ।
2. ੧ੴ ਦਾ ਮੰਗਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੰਨਾ ੧੩੫੩ ਉਤੇ 'ਪੜ੍ਹੁ ਪੁਸਤਕ ਸੰਧਿਆ ਬਾਦੇ' ਸਲੋਕ ਤੋਂ ਬਾਅਦ ਆਇਆ ਹੈ। ਮੰਗਲਾਂ ਦੇ ਲਿਖਣ-ਨੇਮ ਅਨੁਸਾਰ ਇਹ ਸ੍ਰੀ ਕਰਤਾਰਪੁਰ ਸਾਹਿਬ ਵਾਲੀ ਪਵਿੱਤਰ ਬੀੜ ਵਿਚ ਇਥੇ ਇਸ ਲਈ ਸਪੱਸ਼ਟ ਅੰਕਿਤ ਹੈ ਕਿ ਅਗਲੇ ਤਿੰਨਾਂ ਸਲੋਕਾਂ ਦਾ ਸੈਟ ਸ੍ਰੀ ਗੁਰੂ ਅੰਗਰਦ ਦੇਵ ਜੀ ਦਾ ਉਚਾਰਨ ਕੀਤਾ ਹੋਇਆ ਹੈ। '੧ੴ' ਦੇ ਸੰਖੇਪ ਮੰਗਲ ਦੀ ਵਰਤੋਂ ਸ੍ਰੀ ਦਸਮ ਗ੍ਰੰਥ ਜੀ ਵਿਚ ਵੀ ਕੀਤੀ ਗਈ ਹੈ।
3. ਜੇ ਕੋ ਮੁੰ ਉਪਦੇਸੁ ਕਰਤੁ ਹੈ ਤਾਂ ਵਾਣਿ ਤ੍ਰਿਣਿ ਰਤੜਾ ਨਾਰਾਇਣਾ ॥੫॥੩॥
3. ਬੇਦ ਕਤੇਬ ਸੰਸਾਰ ਹਡਾਹੁ ਬਾਹਰਾ ॥ ਨਾਨਕ ਕਾ ਪਾਤਸ਼ਾਹੁ ਦਿਸੈ ਜਾਹਰਾ ॥੪॥੩॥੧੦੫॥

(ਆਸਾ ਮ: ੫, ਪੰਨਾ ੩੯)

ਇਨ੍ਹਾਂ ਵਿਚੋਂ, ਖਾਸ ਕਰਕੇ '੧੯' ਤੇ 'ਸਤਿ' ਨੂੰ ਜਗ ਵਿਸਥਾਰ ਨਾਲ ਵੀਚਾਗੇ।

(ੴ) '੧' (ਇਕ, ਏਕ):

ਅੰਕ '੧' ਨੂੰ ਏਥੇ ਅਕਾਲ ਪੁਰਖ ਦਾ ਵਾਚਕ ਕਰਕੇ ਵਰਤਿਆ ਗਿਆ ਹੈ, ਸੰਖਿਅਕ ਵਿਸ਼ੇਸ਼ਣ ਦੇ ਰੂਪ ਵਿਚ ਨਹੀਂ। ਹੋਰੇ ਵੀ ਗੁਰਦੇਵ ਨੇ ਬੜੇ ਜੋਰਦਾਰ ਤੇ ਸਪੱਸ਼ਟ ਸ਼ਬਦਾਂ ਵਿਚ ਇਸ ਦੀ ਇਵੇਂ ਹੀ ਵਰਤੋਂ ਕੀਤੀ ਹੈ:

ਸਾਹਿਬ ਮੇਰਾ ਏਕੋ ਹੈ॥ ਏਕੋ ਹੈ ਭਾਈ ਏਕੋ ਹੈ॥੧॥ ਰਹਾਉ॥

(ਆਸਾ ਮ: ੧, ਪੰਨਾ ੩੫੦)

ਅਸਲ ਵਿਚ ਵਹਿਗੁਰੂ ਦੀ ਵਚਿੱਤਰ ਰਚਨਾ ਤੇ ਲੀਲਾ ਦਾ ਭੇਦ ਉਸ ਦੀ 'ਏਕਤਾ ਵਿਚ ਅਨੇਕਤਾ' (Diversity in Unity) ਅਤੇ 'ਅਨੇਕਤਾ ਵਿਚ ਏਕਤਾ' (Unity in Diversity) ਵਿਚ ਬੰਦ ਹੈ। ਆਕਾਸ਼ਾਂ, ਪਾਤਾਲਾਂ, ਧਰਤੀਆਂ, ਖੰਡਾਂ, ਸੂਰਜ-ਮੰਡਲਾਂ ਤੇ ਬ੍ਰਹਮੰਡਾਂ ਦਾ ਸਾਰਾ ਪਸਾਰਾ 'ਇਕ' ਤੋਂ ਹੈ ਅਤੇ ਮਾਲਾ ਦੇ ਧਾਰੇ ਵਾਂਗ ਇਸ ਸਾਰੇ ਪਸਾਰੇ ਦੇ ਸਮੂਹ ਮਣਕਿਆਂ ਵਿਚ ਓਹੀ 'ਇਕ' ਸੂਤਰਧਾਰੀ ਹੈ।

ਭਾਈ ਸਾਹਿਬ ਭਾਕਟਰ ਵੀਰ ਸਿੰਘ ਜੀ ਇਸ 'ਏਕੇ' ਦੀ ਵਿਆਖਿਆ ਕਰਦੇ ਲਿਖਦੇ ਹਨ :

"ਇਸ (ਇੱਕ) ਦਾ ਅਰਥ ਗੁਰੂ ਜੀ ਨੇ ਆਪ ਇਉਂ ਕੀਤਾ ਹੈ :

ਏਕਮ ਏਕੰਕਾਰੁ ਨਿਰਾਲਾ॥ ਅਮਰੁ ਅਜੋਨੀ ਜਾਤਿ ਨ ਜਾਲਾ॥

(ਬਿਲਾਵਲੁ ਮ: ੧, ਬਿਤੀ, ਪੰਨਾ ੯੩੯)

ਅਰਥ ਭਾਵ—ਏਕਮ (ਬਿਤ ਦੁਆਰਾ ਉਪਦੇਸ਼ ਕਰਦੇ ਹਨ ਕਿ) ਅਕਾਲ ਪੁਰਖ (ਜੋ, ਹੈ) ਸੋ ਇੱਕ ਹੈ। ਸਭ ਤੋਂ ਅਲਿਪਤ ਹੈ। ਉਹ ਮਿਤ ਤੇ ਜਨਮ ਤੋਂ ਰਹਿਤ ਹੈ, ਉਸ ਦੀ ਕੋਈ ਜਾਤ ਕਿਸਮ ਨਹੀਂ।"

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਰਾਮਕਲੀ ਤੇ ਬਿਲਾਵਲ ਰਾਗਾਂ ਵਿਚ ਅੰਕ '੧' ਦੇ 'ਅਕਾਲ ਪੁਰਖ ਵਾਚਕ' ਹੋਣ ਦੇ ਸਿਧਾਂਤ ਨੂੰ, ਇਉਂ ਹੋਰ ਸਪੱਸ਼ਟ ਕੀਤਾ ਹੈ :

ਇਸੁ ਏਕੇ ਕਾ ਜਾਣੈ ਭੇਉ॥੧॥

(ਰਾਮਕਲੀ, ਪੰਨਾ ੯੩੦)

ਤੇ— ਏਕੰਕਾਰੁ ਅਵਰੁ ਨਹੀਂ ਦੂਜਾ, ਨਾਨਕ ਏਕੁ ਸਮਾਈ॥੫॥

(ਰਾਮਕਲੀ ਦਖਟੀ ਚਿੰਕਾਰ, ਪੰਨਾ ੯੩੦)

ਤਥਾ— ਏਕੇ ਕਉ ਨਹੀਂ ਭਉ ਕੌਇ॥੩॥

(ਬਿਲਾਵਲੁ ਮ: ੧, ਪੰਨਾ ੯੬੬)

ਉਪਰੋਕਤ ਤਿੰਨਾਂ ਤੁਕਾਂ ਵਿਚ 'ਏਕਾ', 'ਏਕੰਕਾਰੁ' ਸ਼ਬਦ ਵਿਸ਼ੇਸ਼ਣ ਨਹੀਂ, ਸਗੋਂ 'ਪ੍ਰਤੂ-ਵਾਚਕ' ਸੰਗਿਆ ਹੈ।

ਗੁਰਦੇਵ 'ਏਕੇ' ਦੇ ਇਸ ਬਿਤਾਂਤ ਨੂੰ ਇਤਨਾ ਕੁ ਬਿਆਨ ਕਰ ਕੇ, ਏਥੇ ਹੀ ਸਮਾਪਤ

1. ਸਗਲ ਸਮਗਰੀ, ਤੁਮਰੇ ਸੂਝਿ ਧਾਰੀ॥

(ਸੁਖਮਨੀ)

ਨਹੀਂ ਕਰ ਦਿੰਦੇ ਕਿ ਉਹ ਅਕਾਲ ਪੁਰਖ ਇੱਕ ਹੈ ਜਾਂ 'ਇਕ' ਹੀ ਅਕਾਲ ਪੁਰਖ ਹੈ, ਸਗੋਂ
ਉਸ ਦੇ ਪ੍ਰਾਪਤ ਕਰਨ ਦੀ ਵਿਧੀ ਵੀ ਨਾਲ ਹੀ ਸਮਝਾ ਦਿੰਦੇ ਹਨ ਅਤੇ ਕੇਵਲ ਕਬਨੀ
ਮਾਤਰ ਤੋਂ ਕਰਨੀ ਵਲ ਵਧਣ ਲਈ ਇਉਂ ਪੇਰਨਾ ਤੇ ਸੇਧ ਦਿੰਦੇ ਹਨ :

ਏਕੋ ਏਕੁ ਕਹੈ ਸਭੁ ਕੋਈ, (ਪਰਿਤੂ) ਹਉਮੈ ਗਰਬੁ ਵਿਆਪੈ ॥
ਅੰਤਰਿ ਬਾਹਰਿ ਏਕੁ ਪਛਾਣੈ, ਇਉਂ ਘਰੁ ਮਹਲੁ ਸਿਵਾਪੈ ॥
ਪ੍ਰਭੁ ਨੇੜੈ, ਹਰਿ ਦੂਰਿ ਨ ਜਾਣਹੁ, ਏਕੋ ਸਿਸਟਿ ਸਥਾਈ ॥
ਏਕੰਕਾਰੁ ਅਵਰੁ ਨਹੀਂ ਦੂਜਾ, ਨਾਨਕ ਏਕੁ ਸਮਾਈ ॥੫॥

(ਰਾਮਕਲੀ ਦਖਣੀ ਉਅਕਾਰ, ਪੰਨਾ ੯੩੦)

ਦਸਮ ਪਾਤਸ਼ਾਹ ਜੀ ਦਾ ਇਹ ਮਹਾਂਵਾਕ :

ਪ੍ਰਣਵੇ ਆਦਿ ਏਕੰਕਾਰਾ ॥ ਜਲ ਬਲ ਮਹੀਅਲ ਕੀਓ ਪਸਾਰਾ ॥
ਆਦਿ ਪੁਰਖ ਅਬਿਗਤ ਅਬਿਨਾਸੀ ॥ ਲੋਕ ਚੱਤ੍ਰਦਸ ਜੋਤਿ ਪ੍ਰਕਾਸੀ ॥੧॥

ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮੂਲ-ਮੰਤ੍ਰ ਦੇ ਮੁਢ ਵਿਚ ਰੱਖੇ '੧' ਦੀ ਵਿਆਖਿਆ ਵਿਚ
ਗੁਰਮਤਿ ਦੇ ਇਸ ਅਦੁੱਤੀ ਸਿਧਾਂਤ ਨੂੰ ਹੀ ਪ੍ਰੱਕ ਤੇ ਉਜਾਗਰ ਕਰਦਾ ਹੈ ਕਿ 'ਅਨੇਕਤਾ',
'ਨਾਨਤ੍ਰ' ਅਥਵਾ ਸਿਸ਼ਟੀ ਦਾ ਮੂਲ '੦' ਸ਼ੁਨ ਜਾਂ ਅਣਹੋਂਦ ਨਹੀਂ, ਸਗੋਂ ਹੋਂਦ ਹੈ, ਜਿਸ ਨੂੰ
'੧' ਲਿਖ ਕੇ ਪ੍ਰਗਟ ਕੀਤਾ ਗਿਆ ਹੈ। ਇਹ 'ਆਦਿ ਪੁਰਖ' ਵੀ ਹੈ ਅਤੇ ਅਦੂੱਤੀ [ਅਦੁੱਤੀ,
ਲਾਸਾਨੀ] ਤੇ 'ਅਬਿਨਾਸੀ' ਭੀ।

ਭਾਈ ਨੰਦ ਲਾਲ ਜੀ ਉਸ ਦੀ 'ਇਕਾਈ' ਨੂੰ ਇਉਂ ਬਿਆਨ ਕਰਦੇ ਹਨ :

ਦੀਗਰੇ ਰਾ ਅਜ ਭੁਜਾ ਆਰੇਮ ਮਾ ।
ਬੈਰ ਦਰ ਆਲਮ ਯਕੇ ਅਫਗੰਦਾ ਅਸਤ ।

(ਦੀਵਾਨਿ ਗੋਯਾ)

[ਭਾਵ—ਅਸੀਂ ਦੂਜੇ ਨੂੰ (ਵਾਹਿਗੁਰੂ ਤੋਂ ਬਿਨਾਂ, ਕਿਸੇ ਹੋਰ ਨੂੰ) ਕਿਥੋਂ ਲਿਆਈਏ। ਸੰਸਾਰ
ਵਿਚ ਇਕ ਉਸੇ ਦੀ ਹੀ ਚਰਚਾ ਹੈ।]

ਉਪਰੋਕਤ ਸੰਖੇਪ ਜਿਹੀ ਵੀਚਾਰ ਦਾ ਸਿੱਟਾ ਇਹ ਨਿਕਲਿਆ ਕਿ ਇਹ ਸਾਰਾ ਪਸਾਰ
'ਇਕ' ਤੋਂ ਹੈ ਅਤੇ ਉਹੀ ਇਸ ਨੂੰ ਧਾਰ ਰਿਹਾ ਹੈ। ਉਸ ਦੀ ਵੱਡੀ ਸਿਫਤ ਹੈ ਹੀ ਇਹ
ਕਿ ਉਹ ਅਦੁੱਤੀ ਹੈ, ਲਾਸਾਨੀ ਹੈ:

ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ, ਨਾ ਕੋ ਹੋਇ ॥੩॥

(ਰਹਗਾਂਸਿ, ਆਸਾ ਅ: ੧)

ਮਨੁੱਖ ਨੂੰ ਇਸ 'ਏਕੇ' ਅਥਵਾ ਏਕੜ੍ਹ ਤੋਂ ਉਖੇੜ ਕੇ ਇੰਤਸ਼ਾਰ ਤੇ ਅਨੇਕਤਾ ਦੀ ਛੂੰਘੀ ਖੱਡ
ਵਿਚ ਸੁੱਟਣ ਵਾਲਾ ਦੀਰਘ ਰੋਗ ਹੈ—ਹਉਮੈ, ਖੁਦੀ। ਇਸ ਹਉਮੈ ਦਾ ਇਲਾਜ 'ਏਕ' ਤੇ

1. (ਉ) ਹਉਮੈ ਦੀਰਘ ਰੋਗ ਹੈ, ਦਾਰੂ ਭੀ ਇਸੁ ਮਾਹਿ ॥

(ਆਸਾ ਕੀ ਵਾਰ)

(ਅ) ਈਂ ਖੁਦ ਨੁਸਾਈ-ਏਂ ਤੋਂ, ਖੁਦਾ ਹਸਤ ਦੂਰ ਤਰ।

ਬੀਨੀ ਦਰੂਨਿ ਖੇਡ, ਵ ਸਵੀ ਅਜ ਖੁਦੀ ਖਲਾਸ।

(ਭਾਈ ਨੰਦ ਲਾਲ ਜੀ)

[ਭਾਵ—ਤੇਰੇ ਹਉਮੈ-ਭਾਵ ਤੋਂ ਰੱਖ ਬਹੁਤ ਦੂਰ ਹੈ, ਜੇ ਤੂੰ ਆਪਣੇ ਅੰਦਰ ਆਪਣੇ ਆਪੇ (ਅਸਲੇ) ਵਲ
ਝਾਤੀ ਮਾਰੋਂ ਤਾਂ ਹਉਮੈ ਤੋਂ ਖਲਾਸੀ ਪਾ ਲਵੇ।]

'ਆਪੇ' ਦੇ ਸਿਧਾਂਤ ਨੂੰ ਸਮਝਣ ਵਿਚ ਹੈ :

ਏਕੇ ਕਉ ਸਚੁ ਏਕਾ ਜਾਣੈ, ਹਉਮੈ ਦੂਜਾ ਦੂਰਿ ਕੀਆ ॥

(ਦਖਣੀ ਓਂਕਾਰ ਮ: ੧, ਪੰਨਾ ੯੪੦)

ਜਦ ਕੋਈ ਹਉਮੈ-ਗੂਪੀ ਦਵੈਤ ਨੂੰ ਦੂਰ ਕਰ ਲਵੇਗਾ ਤਦ 'ਇਕੈ ਇਕ' ਨੂੰ ਸੱਚ-ਮੁੱਚ 'ਇਕ' ਜਾਣ ਲਵੇਗਾ ਅਤੇ ਜਦ 'ਇਕ' ਨੂੰ ਜਾਣ ਲਵੇਗਾ ਤਾਂ ਹਉਮੈ ਸੂਤੇ ਸਿਧ ਦੂਰ ਹੋ ਜਾਵੇਗੀ। ਪਰੰਤੂ, ਇਸ 'ਇਕਾਈ' ਤੋਂ ਭੁੰਡਿਆ ਮਨੁੱਖ ਵਿਗਿਆਨ ਤੇ ਸਪੇਸ ਦੇ ਜੁਗ ਵਿਚ ਵੀ ਪਹਿਲੇ ਨਾਲੋਂ ਨਾ ਕੇਵਲ ਵਧੇਰੇ ਅਸ਼ਾਂਤ, ਇਕੱਲਾ ਤੇ ਭੈ-ਗਸਤ ਹੈ; ਸਗੋਂ, ਵਧੇਰੇ ਚਿੰਤਾਤੁਰ ਤੇ ਦੁਖੀ ਵੀ। ਇਤਨੇ ਸਰੀਰਕ ਤੇ ਮਾਨਸਕ ਸੁਖਾਂ ਤੇ ਲਭਤਾਂ ਦੇ ਹੋਇਆਂ ਹੋਇਆਂ ਵੀ ਇਹ ਉਸ ਅਭਾਗੇ ਮੁਸਾਫਿਰ ਸਮਾਨ ਹੈ, ਜਿਸ ਨੂੰ ਮੰਜਲ ਉਤੇ ਪੁੱਜ ਕੇ ਵੀ ਆਪਣੀ ਮੰਜਲ ਨਾ ਦਿੱਸੇ।

ਸਵਾਲ ਪੈਦਾ ਹੁੰਦਾ ਹੈ ਕਿ ਐਸੀ ਬਹੁਤਾਤ ਵਿਚ ਇਹ ਕਮੀ ਕਿਉਂ? ਵਿਗਿਆਨ ਦੇ ਪ੍ਰਕਾਸ਼ ਵਿਚ ਇਸ ਘੁੱਪ ਅੰਧੇਰੇ ਦਾ ਕਾਰਨ ਕੀ? ਕਿਤੇ ਕਸਰ ਹੈ, ਕੋਈ ਉਕਾਈ ਹੈ, ਕਿਤਿਓਂ ਭੁੰਡਿਆ ਹੈ ਇਸ ਨਵੇਂ ਜੁਗ ਦਾ ਪ੍ਰਬੰਧਨ ਘੜਨਹਾਰਾ। ਨਹੀਂ ਤਾਂ, ਸੁਖ, ਸ਼ਾਂਤੀ, ਵਿਸ਼ਵਾਸ, ਪਰਸੁਆਰਥ, ਭਰਾਤੀ-ਭਾਵ, ਸੱਚੇ ਸੁਚੇ ਆਚਾਰ, ਪਦਾਰਥਾਂ ਦੀ ਬਹੁਲਤਾ ਤੇ ਵਿਗਿਆਨਕ ਖੇਜ ਦੇ ਫਲ-ਸਰੂਪ ਸੰਸਾਰ ਹਰ ਪੱਖੋਂ ਮਾਲਾ ਮਾਲ, ਰਮਣੀਕ, ਸੁਹਾਵਣਾ ਤੇ 'ਬੇਗਮ ਪੁਰਾ' ਦਿਸ ਆਉਣਾ ਚਾਹੀਦਾ ਸੀ।

ਜਿਵੇਂ ਸੰਸਾਰ ਦੀ ਪਦਾਰਥਕ (ਪ੍ਰਕਿਰਿਤਿਕ) ਰਚਨਾ ਵਿਚ ਇਸ ਦੇ ਰਚਨਹਾਰ ਨੇ:

ਪਉਣ ਉਪਾਇ ਧਰੀ ਸਭ ਧਰਤੀ, ਜਲ ਅਗਨੀ ਕਾ ਬੰਧੁ ਕੀਆ ॥੧॥

(ਆਸਾ ਮ: ੧, ਪੰਨਾ ੩੪੦)

ਵਾਲੀ ਵਚਿੱਤਰ ਖੇਡ ਵਰਤਾ ਛੱਡੀ ਹੈ, ਇਸੇ ਤਰ੍ਹਾਂ ਮਨੁੱਖ ਦੀ ਮਾਨਸਕ ਜਾਂ ਮਨੋ-ਵਿਗਿਆਨਕ ਬਣਤਰ ਵਿਚ ਵੀ ਕਈ ਪ੍ਰਕਾਰ ਦੇ ਵਿਰੋਧੀ ਭਾਵ ਇਕੱਠੇ ਕਰ ਰੱਖੇ ਹਨ। ਵੇਖੋ, ਮਨੁੱਖ ਭਾਈਚਾਰਕ ਜੀਵ (Social being) ਵੀ ਹੈ, ਪਰੰਤੂ ਨਾਲ ਹੀ ਹਉਮੈ ਤੇ ਭੁਦ-ਪਸੰਦੀ ਆਸੂਤ ਹੋਇਆ ਸਮਝੀ ਬੈਠਾ ਹੈ ਕਿ—

ਹਮ ਚੂ ਮਨ, ਦੀਗਰੇ ਨੇਸਤ

[ਭਾਵ-ਮੇਰੇ ਵਰਗਾ ਦੂਸਰਾ ਕੋਈ ਨਹੀਂ।]

ਇਸ ਨੂੰ 'ਏਕੇ' ਤੋਂ ਉਖੇੜਨ ਲਈ ਹਉਮੈ ਤੇ ਕੂੜ ਦੀਆਂ ਅਸੂਗੀ ਸ਼ਕਤੀਆਂ—ਕਾਮ, ਕ੍ਰੋਧ, ਲੋਭ, ਮੋਹ, ਹੰਕਾਰ, ਈਰਖਾ, ਦਵੈਖ, ਸੁਆਰਥ, ਜਬਰ, ਤਾਹਦੀ ਆਦਿ ਦਾ ਇਕ ਵੱਡਾ ਲਾਈ-ਲਸ਼ਕਰ ਹਰ ਵੇਲੇ ਘਾਤ ਲਾਈ ਰਖਦਾ ਤੇ ਇਸ ਨੂੰ 'ਏਕੇ' ਨਾਲ ਜੁੜ ਕੇ 'ਆਪੇ' ਦੀ ਸੋਝੀ ਨਹੀਂ ਪੈਣ ਦੇਂਦਾ।

ਸਵਾਲ ਪੈਦਾ ਹੁੰਦਾ ਹੈ ਕਿ ਫਿਰ ਮਨੁੱਖ ਦੀ ਇਹ ਸਮੱਸਿਆ ਹੱਲ ਕਿਵੇਂ ਹੋਵੇ? ਇਹ ਕਿਵੇਂ ਭਗਤ ਰਵਿਦਾਸ ਜੀ ਵਲੋਂ ਉਲੀਕੇ 'ਬੇਗਮਪੁਰੇ'¹ ਦਾ ਵਾਸੀ ਹੋਵੇ? ਸੀ ਗੁਰੂ ਅਰਜਨ

1. ਬੇਗਮਪੁਰਾ ਸਹਰ ਕੋ ਨਾਉ ॥ ਦੂਰੁ ਅੰਦੋਹੁ ਨਹੀਂ ਤਿਹਿ ਠਾਉ ॥

ਨਾਂ ਤਸਵੀਸ, ਖਿਰਾਜੁ ਨ ਮਾਲੁ । ਖਉਣੁ ਨ ਖਤਾ, ਨ ਤਰਸੁ ਜਵਾਲੁ ॥੧॥

ਅਥ ਮੌਹਿ ਖੂਬ ਵਤਨ ਗਹ ਪਾਈ । ਉਹਾਂ ਖੈਰਿ, ਸਦਾ ਮੇਰੇ ਭਾਈ ॥੧॥ ਰਹਾਉ ॥

ਦੇਵ ਜੀ ਦੇ ਹਲੇਮੀ ਰਾਜਾਂ ਦਾ ਸੁਨਹਿਗੀ ਸੁਪਨਾ ਕਿਵੇਂ ਸਾਕਾਰ ਹੋਵੇ ?

ਇਨ੍ਹਾਂ ਪ੍ਰਸ਼ਨਾਂ ਦਾ ਉੱਤਰ 'ਚਿੰਤਿ' ਦੇ 'ਏਕੇ' ਵਿਚੋਂ ਮਿਲਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਾਮਨ ਸਮੇਂ ਇਸ ਦੇਸ਼ ਅਬਵਾ ਸੰਸਾਰ ਵਿਚ ਸਭ ਕੁਝ ਸੀ, ਪਰੰਤੁ 'ਏਕੇ' ਦਾ ਅਭਾਵ ਸੀ। ਮਜ਼ਹਬੀ ਆਗਾ ਸਚ-ਰੂਪੀ ਏਕੇ ਨੂੰ ਕਿਨਾਰੇ ਰੱਖ ਕੇ ਆਪਸ ਵਿਚ ਖਹਿ ਖਹਿ ਮਰ ਰਹੇ ਸਨ। ਭੁਦੀ, ਬਖੀਲੀ, ਤਕੱਬਰੀ, ਖਿੱਚੋਤਾਣ ਤੇ ਸੀਨਾ-ਜੋਗੀ ਸਿਖਰਾਂ ਉਤੇ ਸੀਂ। ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਗਟੇ। ਉਨ੍ਹਾਂ ਭੁਲੀ ਭਟਕੀ ਲੋਕਾਈ ਨੂੰ ਇਕ ਵਾਹਿਗੁਰੂ ਦੇ ਲੜ ਲਾਇਆ ਤੇ ਤਾਲੋਂ ਘੁੱਥੇ ਮਨੁੱਖ ਨੂੰ ਪਿਆਰ-ਰੂਪੀ 'ਏਕਤਾ' ਦੀ ਸਮ੍ਰਾ ਜਗਾਉਣ ਦੀ ਜੁਗਤੀ ਦੱਸੀ। ਸਮਝਾਇਆ ਕਿ ਉਸਦੇ ਸਾਰੇ ਦੁਖਾਂ ਦਾ ਕਾਰਨ ਉਸ ਦੀ ਖਿੰਡਾਓ-ਭਰਪੂਰ, ਬਾਹਰ-ਮੁਖੀ, ਬਿਰਤੀ ਹੈ; ਸੁਖ ਏਕਤਾ ਵਾਲੀ ਅੰਤਰ-ਮੁਖੀ ਰੁਚੀ ਧਾਰਨ ਵਿਚ ਹੈ। ਹਰੀ-ਮਰਕਜ਼ (ਕੇਂਦਰ) ਅਬਵਾ 'ਏਕੇ ਦੀ ਇਕਾਈ' ਨਾਲ ਜੁੜਨ ਵਿਚ ਸਦ-ਜੀਵਨ ਹੈ ਅਤੇ ਵਿਛੋਡੇ ਵਿਚ ਮੌਤ, ਜੀਉਂਦੇ-ਜੀ ਮੌਤ ਤੇ ਚਉਗਸੀ ਦਾ ਗੋੜ ।³ ਸ੍ਰੁ-ਵੈਦ ਸਤਿਗੁਰੂ ਨੇ ਮਨੁੱਖ ਤੋਂ ਮਨੁੱਖ ਨੂੰ ਪਾੜਨ ਵਾਲੇ ਸਭ ਆਈਨ ਮਨਸਖ ਕਰ ਦਿਤੇ। ਏਕੇ ਦੇ ਆਸ਼ਕ ਤੇ 'ਇਕ' ਦੇ ਉਪਾਸ਼ਕ ਸਤਿਗੁਰੂ ਨੇ ਐਲਾਨ ਕੀਤਾ ਕਿ ਹੁਣ ਇਕੇ ਰੱਬ ਦੇ ਬੰਦਿਆਂ ਤੇ ਬਾਲਕਾਂ ਦੇ ਦੇਹੁਰੇ, ਇਸ਼ਟ ਦੇਵ, ਗੀਤਾਂ-ਰਸਮਾਂ, ਜਾਤਾਂ-ਪਾਤਾਂ, ਰੋਟੀ-ਪਾਣੀ, ਤੁਰਨ-ਫਿਰਨ ਵਾਲੇ ਰਸਤੇ ਅਤੇ ਸੰਗਤਾਂ-ਪੰਗਤਾਂ ਵੱਖ-ਵੱਖ ਨਹੀਂ ਹੋਣਗੀਆਂ। ਇਸ ਤਰ੍ਹਾਂ ਗੁਰਦੇਵ ਨੇ ਖਾਲਕ ਦੀ ਕੁਲ ਮਖਲੂਕ ਨੂੰ ਏਕੇ ਉਤੇ ਕੇਂਦਰਤ ਕਰਨ ਦਾ ਦੈਵੀ, ਬੇਮਿਸਾਲ ਤੇ ਇਨਕਲਾਬੀ ਪ੍ਰਗਰਾਮ ਉਲੀਕਿਆ ਅਤੇ ਇਸ ਦਾ ਅੰਗੇਂ 'ਚਿੰਤਿ' ਦੇ ਮੁਹਰੇ '੧' ਅੰਗ ਅੰਕਿਤ ਕਰ ਕੇ ਕੀਤਾ। ਏਸੇ ਵਿਚ ਹੀ ਬਾਬੇ ਦੀ ਅਦੁੱਤੀ ਉੱਚਤਾ ਤੇ ਸਫਲਤਾ ਦਾ ਬੇਦ ਸੀ। ਇਸੇ 'ਏਕੇ' ਦੇ ਬਲ-ਬੋਡੇ ਹੀ ਬਾਬਾ ਇਹ ਆਖ ਕੇ ਸਗਲੀ ਧਰਤੀ ਸੋਧਣ ਚੜ੍ਹਿਆ ਸੀ ਕਿ 'ਨਾ ਕੋਈ ਹਿੰਦੂ ਨ ਮੁਸਲਮਾਨ।'

॥ ਕਾਇਮ੍ਰ ਦਾਇਮ੍ਰ ਸਦਾ ਪਾਤਿਸਾਹੀ ॥ ਦੇਮ ਨ ਸੇਮ ਏਕ ਸੋ ਆਹੀ ॥

ਆਬਾਦਾਨੁ ਸਦਾ ਮਸਹੂਰ ॥ ਉਹਾਂ ਗਾਨੀ ਬਸਹਿ ਮਾਮੂਰ ॥੨॥

ਤਿਉ ਤਿਉ ਸੈਲ ਕਰਹਿ ਜਿਉ ਭਾਵੈ ॥ ਮਹਰਮ ਮਹਲ ਨ ਕੋ ਅਟਕਾਵੈ ॥

ਕਹਿ ਰਵਿਦਾਸ ਖਲਾਸ ਚਮਾਰਾ ॥ ਜੇ ਹਮ ਸਹਰੀ ਸੁ ਮੈਡੁ ਹਮਾਰਾ ॥੩॥੨॥

(ਗਊਂਡੀ ਰਵਿਦਾਸ ਜੀ, ਪੰਨਾ ੩੪੫)

1. ਹੁਣਿ ਹੁਕਮੁ ਹੋਆ ਮਿਹਰਵਾਣ ਦਾ ॥

ਪੈ ਕੋਇ ਨ ਕਿਸੈ ਰਵਾਣਦਾ ॥

ਸਭ ਸੁਖਾਲੀ ਵੁਠੀਆ, ਇਹੁ ਹੋਆ ਹਲੇਮੀ ਰਾਜੁ ਜੀਉ ॥੧੩॥

(ਸਿਰੀਰਾਗ ਮ: ੫, ਪੰਨਾ ੨੮)

2. ਚਾਰਿ ਵਰਨ ਚਾਰਿ ਮਜ਼ਹਬਾ ਜਗ ਵਿਚਿ ਹਿੰਦੂ ਮੁਸਲਮਾਣੇ ॥

ਭੁਦੀ ਬਖੀਲਿ ਤਕੱਬਰੀ ਖਿੱਚੋਤਾਣ ਕਰੋਨ ਪਿਛਾਣੇ ॥.....

ਸਚੁ ਕਿਨਾਰੇ ਰਹਿ ਗਇਆ ਖਹਿ ਮਰਦੇ ਬਾਹਮਣ ਮਉਲਾਣੇ ॥....॥੨੧॥

(ਭਾਈ ਗੁਰਦਾਸ ਜੀ, ਵਾਰ ੧)

3. (ਉ) ਕੋਮੁ ਕੇ ਲੋਏ ਮੌਤ ਹੈ, 'ਮਰਕਜ਼' ਸੇ ਜੁਦਾਈ ।

ਹੋ ਸਾਹਿਬਿ ਮਰਕਜ਼, ਤੋ ਭੁਦੀ ਕਿਆ ਹੈ? ਮੁਦਾਈ ।

(ਅ) ਢੁਇ ਪੁੜ ਚਕੀ ਜੋੜਿ ਕੈ, ਪੀਸਣ ਆਇ ਬਹਿਨੁ ॥

ਜੇ ਦਰਿ ਰਹੇ ਸੁ ਉਬਰੇ, ਨਾਨਕ ਅਜਥੁ ਭਿਨੁ ॥੧॥੧੧॥

(ਸਲੋਕ ਮ: ੧, ਵਾਰ ਮਾਝ ਕੀ, ਪੰਨਾ ੧੪੨)

(ਅ) ਓ

ਸੰਸਕ੍ਰਿਤ ਦੇ ਸ਼ਬਦ 'ਓਮ' ਨੂੰ ਇਹ 'ਓ' ਵਾਲਾ ਰੂਪ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦਿੱਤਾ ਹੈ। ਗੁਰ ਸ਼ਬਦ ਰਤਨਾਕਰ ਅਨੁਸਾਰ 'ਓਮ' ਦਾ ਮੂਲ, 'ਅਵ' ਧਾਰੂ ਹੈ। ਇਸ ਦਾ ਅਰਥ ਹੈ—ਰੱਖਿਆ ਕਰਨਾ, ਬਚਾਉਣਾ, ਤ੍ਰਿਪਤ ਹੋਣਾ, ਫੈਲਣਾ ਆਦਿ। 'ਓਅੰ' ਸ਼ਬਦ ਸਭ ਦੀ ਰੱਖਿਆ ਕਰਨ ਵਾਲੇ ਕਰਤਾਰ ਦਾ ਬੋਧਕ ਵੀ ਹੈ। ਓਅੰਕਾਰ ਸ਼ਬਦ ਦਾ ਅਰਥ ਹੈ—'ਓਅੰ ਧੁਨਿ'। ਇਹ ਪ੍ਰਤੂ-ਪਸਾਰੇ ਅਥਵਾ ਪ੍ਰਤੂ-ਅਸਤ੍ਰ ਦੀ ਧੁਨੀ ਹੈ। ਸੰਸਕ੍ਰਿਤ ਦੇ ਵਿਦਵਾਨਾਂ ਨੇ ਓ-ਅ-ਮ ਤਿੰਨਾਂ ਅੱਖਾਂ ਨੂੰ ਬ੍ਰਾਹਮਾ, ਬਿਸ਼ਨ, ਸਿਵ ਮੰਨ ਕੇ 'ਓਮ' ਨੂੰ ਤਿੰਨ ਦੇਵ ਰੂਪ ਕਰ ਕੇ ਕਲਪਿਆ ਹੈ, ਪਰੰਤੂ ਗੁਰਮਤਿ ਵਿਚ 'ਓਅੰ' ਦੇ ਮੁਢ 'ਏਕ' ਅੰਗ ਲਿਖ ਕੇ ਸਿੱਧ ਕੀਤਾ ਗਿਆ ਹੈ ਕਿ ਕਰਤਾਰ ਇੱਕ ਹੈ। (ਇਸ ਨੂੰ ਤਿੰਨਾਂ ਦੇਵਤਿਆਂ ਵਿਚ ਵੰਡਣਾ ਗੁਰਮਤਿ ਅਨੁਕੂਲ ਨਹੀਂ, ਭੂਲ ਹੈ।)

ਏਕ ਏਕੰਕਾਰੁ ਲਿਖਿ ਦੇਖਾਲਿਆ ॥

ਊੜਾ ਓਅੰਕਾਰੁ ਪਾਸਿ ਬਹਾਲਿਆ ॥

(ਭਾਈ ਗੁਰਦਾਸ ਜੀ)

ਇਸ ਤੋਂ ਛੁਟ 'ਓਮ' ਦੇ ਅਰਥ—ਹਾਂ, ਅੱਛਾ ਜਾਂ ਤੁਥਾ-ਅਸਤੂ (ਐਸਾ ਹੀ ਹੋਵੇ) ਵੀ ਕੀਤੇ ਜਾਂਦੇ ਹਨ। 'ਓਮ' ਉਸ ਹਸਤੀ ਦਾ ਲਖਾਇਕ ਵੀ ਹੈ ਜੋ ਜੋ ਇਕ-ਰਸ ਰਹਿੰਦੀ ਹੈ।

'ਓਸਤਿ' ਤੋਂ ਪਹਿਲਾਂ ਗੁਰੂ ਜੀ ਨੇ '੧' ਅੰਗ ਲਿਖ ਕੇ ਇਹ ਪ੍ਰਗਟ ਕੀਤਾ ਹੈ ਕਿ 'ਸਾਚਾ ਨਿਰੰਕਾਰੁ ਨਿਜ ਬਾਇ' (੧) ਭਾਵ—(੧) 'ਅਪਰੰਪਰ ਪਾਰਬ੍ਰਹਮ' ਨਿਜ ਸਰੂਪ ਵਿਚ ਇਸਥਿਤ ਹੈ, ਪਰੰਤੂ ਉਹ ਇਕੇ ਸਮੇਂ ਨਿੱਜ-ਸਰੂਪ ਵਿਚ ਇਸਥਿਤ ਹੁੰਦਾ ਹੋਇਆ (੨) 'ਵਿਆਪਕ' ਵੀ ਹੈ—

(੧) ਏਕੰਕਾਰੁ ਨਿਰੰਜਨੁ ਨਿਰਭਉ

(੧) ਅਪਰੰਪਰ ਪਾਰਬ੍ਰਹਮ

(੨) ਸਭ ਜਲਿ ਬਾਲਿ ਰਹਿਆ ਸਮਾਈ ॥੨੦॥ (੨) ਵਿਆਪਕ

(ਰਾਮਕਲੀ ਮ: ੫, ਪੰਨਾ ੯੧੯)

ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੇ ਵੀਚਾਰ ਅਨੁਸਾਰ “ਗੁਰੂ ਜੀ ਨੇ 'ਓ' ਅੱਖਰ ਨੂੰ ਪਹਿਲਾ ਥਾਂ ਦਿੱਤਾ ਹੈ। ਗੋਯਾ, ਸੂਰਾਂ ਵਿਚ 'ਓ' ਨੂੰ ਸ਼੍ਰੋਮਣੀ ਸੂਰ ਬਾਪਿਆ ਹੈ। ਇਸ ਕਰਕੇ ਇਸ ਦਾ 'ਓ' ਰੂਪ ਬਣਾ ਕੇ ਆਪਣੇ ਅਗਮ ਅਗੋਚਰ ਤੇ ਨਿਰਾਲੇ ਏਕੰਕਾਰ ਨੂੰ ਘੱਟ ਘੱਟ ਦਾ ਵਾਸੀ ਤੇ ਸਾਰੀ ਰਚਨਾ ਦਾ ਮੁਢ, ਮੂਲ ਅਤੇ ਫੇਰ ਸਾਰੇ ਪਸਾਰੇ ਵਿਚ ਵਿਆਪਕ ਕਰਤਾ ਦੱਸਣ ਲਈ '੧' ਦੇ ਨਾਲ ਲਾ ਦਿੱਤਾ।”

(ਸੰਬੰਧ ਸ੍ਰੀ ਗੁਰੂ ਗ੍ਰੰਥ ਸਾਹਿਬ)

ਉਪਰੋਕਤ ਵੀਚਾਰ ਦੀ ਪੁਸ਼ਟੀ ਵਿਚ ਭਾਈ ਸਾਹਿਬ ਨੇ ਇਹ ਚੁਕਵੇਂ ਪ੍ਰਮਾਣ ਦਿੱਤੇ ਹਨ :

(੧) ਆਪੀਨੈ ਆਪੁ ਸਾਜਿਓ, '੧'
ਆਪੀਨੈ ਰਚਿਓ ਨਾਉ॥ 'ਓ'

(੨) ਦੂਜੀ ਕੁਦਰਤਿ ਸਾਜੀਐ 'ਸਿਸਟੀ'
ਕਰਿ ਆਸਣੁ ਡਿਠੋ ਚਾਉ॥ 'ਦਿਸਟਾ'

ਗਿਆ ਹੈ ਤਾਨ । ਉਦਿਲ ਪਾਣੀਆਂ ਵਿਚ-ਚਮਾਇ ਕਿ ਨਾਲਾਂ ਮੀਪ-ਹੁਣ ਛੱਟਾਂਗੀਆਂ
ਤਿਲ੍ਹੁ ਕਿ ਭਾਮਣ ਹੋਣੀ (ਜੋਸ਼ ਕੂਡੀ, ਸਿਥਾਵ, ਸਿਥਾਠੀ) ਹੋਲਿਓ ਛੱਟ ਚੜੀਆਂ ਹਣਾਂ
ਗਾਂਘ ਭਾਮਣ ਭਾਮਣੀ ਹੈ ਅਤੇ ਰੂਝੀ ਕੇ ਏਥੇ ਰਮਾਇਆਂ ਹਨ ਵੱਖੇ ਵੱਖੇ ਸੰਭਾਵਾਂ
। ਉਦਿਲੀ

ਤਾਹਾਂਕੁਝੀ ਕਿ ਫਲਾਨ ਜਿਸੀ ਬਾਣੀਨਾਂਦੀ ਭਲੀਮ ਦੇ ਭਾਬਨ 'ਭੌਮੀਉ' ਖਲੀ
ਲੀਂ ਕਰਦੀ ਹੈ ਅਤੇ ਏਥੇ ਏਥੇ ਕਿ ਕਿਵੇਂ ਕਿ ਕਿਵੇਂ ਕਿ ਕਿਵੇਂ ਕਿ ਕਿਵੇਂ ਕਿ ਕਿਵੇਂ ਕਿ ਕਿਵੇਂ
ਮੁਖ-ਬੰਧ ਚੱਡ ਕੁ ਮਹਾਨਾਪ ਬੁਨਦੀਸ

ਪ੍ਰੰ: ਦੀਵਾਨ ਸਿੰਘ ਐਮ.ਏ. (ਅਗਰੇਜ਼ੀ, ਫਾਰਸੀ, ਪੰਜਾਬੀ), ਪੀ-ਐਚ.ਡੀ.
ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ

ਇਹ ਪੁਸਤਕ ਗੁਰਮਤਿ ਵਿਆਖਿਆਨ ਪ੍ਰਿੰ: ਹਰਿਭਜਨ ਸਿੰਘ ਦੇ ਧਾਰਮਕ ਲੇਖਾਂ
ਦਾ ਸੰਗਹਿ ਹੈ। ਇਸ ਵਿਚ ਗੁਰਮਤਿ ਅਤੇ ਸਿੱਖ ਧਰਮ ਦੇ ਕਈ ਮਹੱਤਵਪੂਰਨ ਸਿਧਾਂਤਾਂ
ਅਤੇ ਉਦੇਸ਼ਾਂ ਦੀ ਬੜੀ ਖੁੱਲ੍ਹੀ ਚਰਚਾ ਅਤੇ ਭਰਪੂਰ ਵਿਆਖਿਆ ਕੀਤੀ ਗਈ ਹੈ। ਪ੍ਰਿਸੀਪਲ
ਸਾਹਿਬ ਦੇ ਬੜੇ ਲੇਮੇ ਅਤੇ ਦੀਰਘ ਧਾਰਮਕ ਤਜਰਬੇ ਤੇ ਅਧਿਐਨ ਦਾ ਨਿਰੋਜ਼ ਇਨ੍ਹਾਂ
ਲੇਖਾਂ ਵਿਚ ਵਿਦਾਨ ਹੈ। ਇਸ ਤਰ੍ਹਾਂ ਇਹ ਪੁਸਤਕ ਸਿੱਖ ਧਰਮ ਬਾਰੇ ਲੋੜੀਂਦੀ ਜਾਣਕਾਰੀ
ਪ੍ਰਾਪਤ ਕਰਨ ਦੇ ਚਾਹੀਦਾਨ ਪ੍ਰਾਣੀਆਂ ਲਈ ਇਕ ਅਤਿ ਲਾਭਕਾਰੀ ਸੋਮਾ ਤੇ ਸਾਧਨ
ਬਣ ਗਈ ਹੈ।

ਪ੍ਰਿਸੀਪਲ ਸਾਹਿਬ, ਨਾ-ਕੇਵਲ ਸਿੱਖਾਂ ਦੇ ਸ਼੍ਰੋਮਣੀ ਧਰਮ-ਪ੍ਰਚਾਰ-ਕੇਂਦਰ 'ਸ਼ਹੀਦ ਸਿੱਖ
ਮਿਸ਼ਨਰੀ ਕਾਲਜ, ਸ੍ਰੀ ਅੰਮ੍ਰਿਤਸਰ' ਦੇ ਕਾਡੀ ਸਮੇਂ ਤੋਂ ਅਧਿਆਪਕ ਅਤੇ ਪ੍ਰਿਸੀਪਲ ਦੀ
ਉੱਚੀ ਪਦਵੀ ਦੇ ਸਵਾਮੀ ਚਲੇ ਆ ਰਹੇ ਹਨ; ਸਗੋਂ, ਸਿੱਖਾਂ ਦੇ ਸਭ ਤੋਂ ਸੁ-ਪ੍ਰਸਿੱਧ ਤੇ
ਸੁਵਕਤਾ (Eloquent) ਪ੍ਰਚਾਰਕ (ਮਿਸ਼ਨਰੀ) ਤੇ ਵਿਆਖਿਆਕਾਰ ਮੰਨੇ ਗਏ ਹਨ। ਇਨ੍ਹਾਂ
ਲੇਖਾਂ ਵਿਚ ਵੀ ਉਨ੍ਹਾਂ ਦੇ ਅਦੁੱਤੀ ਵਿਆਖਿਆ-ਕਾਰੀ ਗੁਣਾਂ ਅਤੇ ਉੱਤਮ
ਭਾਸ਼ਨਕਾਰੀ-ਢੰਗਾਂ ਦੀ ਝਲਕ ਮਿਲ ਜਾਂਦੀ ਹੈ। ਉਨ੍ਹਾਂ ਦੇ ਲਿਖਣ-ਢੰਗ ਦੀ ਵਿਲੱਖਣ
ਵਿਸ਼ੇਸ਼ਤਾ ਵੀ ਇਸੇ ਕਾਰਨ ਭਾਸ਼ਨਕਾਰੀ (Declamatory) ਕਲਾ-ਜੁਗਤੀਆਂ ਨਾਲ
ਸੰਬੰਧਤ ਕੀਤੀ ਜਾ ਸਕਦੀ ਹੈ। ਇਕ ਅਸਲੋਂ ਮੌਲਿਕ ਤੇ ਉਪਯੋਗੀ ਲੇਖ 'ਅਨੰਦ-ਵਿਵਾਹ'
ਦਾ ਪਹਿਲਾ ਵਾਕ ਲੇਖਕ ਦੀ ਸੁੰਦਰ ਸ਼ੈਲੀ ਦਾ ਸੂਚਕ ਹੈ:

“ਜਿਵੇਂ ਮਾਲਣ ਫੁੱਲਾਂ ਦਾ ਹਾਰ ਗੁੰਦਣ ਸਮੇਂ ਅੱਖੀਰ ਉਤੇ ਇਕ ਵੱਡਾ ਸਾਰਾ ਫੁੱਲ
ਗੁੰਦਦੀ ਅਤੇ ਉਸ ਨੂੰ ਮੇਰ (ਸ਼੍ਰੋਮਣੀ) ਫੁੱਲ ਆਖਦੀ ਹੈ, ਤਿਵੇਂ ਹੀ ਮਨੁੱਖ ਦੀ
ਜੀਵਨ-ਤੌਰ ਵਿਚ ਜਿੰਨੀਆਂ ਵੀ ਧਾਰਮਕ ਜਾਂ ਸਮਾਜਕ ਰਸਮਾਂ ਆਉਂਦੀਆਂ ਹਨ,
ਵਿਆਹ ਦੀ ਗੀਤ ਉਹਨਾਂ ਸਭਨਾਂ ਚੋਂ ਉੱਤਮ, ਸੁਭਾਵਕ ਅਤੇ ਸ਼੍ਰੋਮਣੀ ਮੰਨੀ
ਗਈ ਹੈ।”

ਲੇਖਕ ਨੇ ਗੁਰਮਤਿ ਦੀ ਵਿਆਖਿਆ ਕਰਦੇ ਹੋਏ ਹੋਰ ਧਰਮ (ਹਿੰਦੂ ਧਰਮ, ਬੁੱਧ
ਧਰਮ, ਇਸਲਾਮ, ਈਸਾਈ ਧਰਮ ਆਦਿ) ਸੰਸਾਰ ਦੇ ਪਰਮੁੱਖ ਧਰਮਾਂ ਦੇ ਤੁਲਨਾਤਮਕ

‘੧੯’ ਉਪਰੰਤ ਜੋ ਪਹਿਲਾ ਪਦ ਮੂਲ-ਮੰਡ ਵਿਚ ਆਇਆ ਹੈ, ਉਹ ‘ਸਤਿ’ ਹੈ। ‘ਸਤਿ’ ਜਾਂ ‘ਸੱਚ’ ਮਨੁੱਖ ਦੀ ਜੀਵਨ-ਨਈਆ ਨੂੰ ਸੰਸਾਰ-ਸਾਗਰ ਵਿਚੋਂ, ਜਿਸ ਵਿਚ ਕਾਮ, ਕ੍ਰੋਧ, ਲੋਭ, ਮੋਹ, ਹੋਰਾਂ ਦੀਆਂ ਛੱਲਾਂ ਅਤੇ ਈਰਖਾ, ਦਵੈਖ ਤੇ ਕੂੜ-ਕੁਸੱਤ ਦੇ ਕੱਪੱਤ ਪੈ ਰਹੇ ਹਨ, ਪਾਰ ਲਾਉਣ ਲਈ ਓਵੇਂ ਹੀ ਜੂਰੂ ਵਸਤੂ ਹੈ; ਜਿਵੇਂ ਸਮੁੰਦਰੀ ਜਹਾਜ਼ਾਂ ਲਈ ਅੰਨ੍ਹੇ ਤੂਢਾਨਾਂ ਵਿਚਦੀ ਲੰਘ ਕੇ ਮਿੱਬੀ ਮੰਜ਼ਲ ਉਤੇ ਪੁੱਜਣ ਲਈ ‘ਕੰਪਾਸ’। ਏਸੇ ਲਈ ‘ਸਤਿ’ ਪਦ ਨੂੰ ‘੧੯’ ਤੋਂ ਬਾਅਦ ਮੂਲ-ਮੰਡ ਵਿਚ ਉਹ ਅਸਥਾਨ ਪ੍ਰਾਪਤ ਹੈ ਜੋ ਅਕਾਲ ਪੁਰਖ ਨਾਲ ਸੰਬੰਧਤ ਹੋਰ ਕਿਸੇ ਪਦ ਨੂੰ ਨਹੀਂ।

‘ਸਤਿ’ ਪਦ ਅਸਲ ਵਿਚ ‘੧’ ਦਾ ਟੀਕਾ ਅਥਵਾ ‘ਅਕਾਲ ਪੁਰਖ’ ਦਾ ਹੀ ਦੂਜਾ ਨਾਂ ਹੈ। ਗੁਰੂ ਜੀ ਮੂਲ-ਮੰਡ ਉਚਾਰਨ ਉਪਰੰਤ ਜੇ ਕਿਸੇ ਸ਼ਬਦ ਰਾਹੀਂ ਅਕਾਲ ਪੁਰਖ ਦੀ ਵਿਆਖਿਆ ਅਥਵਾ ਪਰਿਭਾਸ਼ਾ ਕਰਦੇ ਹਨ ਤਾਂ ਉਹ ‘ਸਤਿ’ ਜਾਂ ‘ਸਚ’ ਦਾ ਸ਼ਬਦ ਹੀ ਹੈ:

ਆਦਿ ਸਚੁ ਸੁਗਾਦਿ ਸਚੁ ॥

ਹੈ ਭੀ ਸਚੁ, ਨਾਨਕ, ਹੋਸੀ ਭੀ ਸਚੁ ॥

(ਜਪੁਜੀ)

ਉਪਰੋਕਤ ਸਿਫਤ ਵਾਲੀ ਹਸਤੀ ਇੱਕ, ਕੇਵਲ ਇੱਕ ਹੈ, ਜਿਸ ਨੂੰ ਗੁਰਦੇਵ ਨੇ ਆਦਿ ਵਿਚ ‘੧੯’ ਕਰ ਕੇ ਲਖਾਇਆ ਹੈ। ਇਸ ਤਰ੍ਹਾਂ ‘੧੯’ ਤੇ ‘ਸਤਿ’ ਅਭੇਦ ਹਨ।

ਗੁਰੂ ਜੀ ਨੇ ਅਕਾਲ ਪੁਰਖ, ਵਾਹਿਗੁਰੂ, ਹਰੀ ਆਦਿ ਸਮਾਨ-ਅਰਥਕ ਸ਼ਬਦਾਂ ਤੋਂ ਬਾਅਦ ਜਿਤਨਾ ਜ਼ੋਰ ‘ਸੱਚ’ ਉਤੇ ਦਿਤਾ ਅਤੇ ਇਸ ਪਦ ਦੀ ਵਰਤੋਂ ਕੀਤੀ ਹੈ, ਉਤਨੀ ਹੋਰ ਕਿਸੇ ਪਦ ਦੀ ਨਹੀਂ। ਸੱਚ ਦੀ ਅਣਹੋਦ ਦਾ ਨਾਂ ਹੀ ਕੂੜ ਹੈ, ਸੱਚ ਦੇ ਅਭਾਵ ਉਤੇ ਕੂੜ ਕੀ ਕਾਰੇ ਵਰਤਾਉਂਦਾ ਹੈ, ਜਗ ਗੁਰੂ-ਬਾਬੇ ਦੇ ਆਪਣੇ ਸ਼ਬਦਾਂ ਵਿਚ ਹੀ ਵਾਚੋ :

(੬) ਮਾਣਸ ਖਾਣੇ ਕਰਹਿ ਨਿਵਾਜ ॥

ਛੁਰੀ ਵਗਾਇਨਿ ਤਿਨ ਗਲਿ ਤਾਗ ॥

ਤਿਨ ਘਰਿ ਬ੍ਰਹਮਣ ਪੂਰਹਿ ਨਾਦ ॥

ਉਨਾ ਭਿ ਆਵਹਿ ਓਈ ਸਾਦ ॥

ਕੂੜੀ ਰਾਸਿ ਕੂੜਾ ਵਾਪਾਰੁ ॥

ਕੂੜੁ ਬੋਲਿ ਕਰਹਿ ਆਹਾਰੁ ॥

ਸਰਮ ਧਰਮ ਕਾ ਛੇਰਾ ਦੂਰਿ ॥

ਨਾਨਕ, ਕੂੜੁ ਰਹਿਆ ਭਰਪੂਰਿ ॥

(ਆਸਾ ਕੀ ਵਾਰ, ਪੰਨਾ ੪੭੧)

(੭) ਕਾਲਿ ਕਾਤੀ ਰਾਜੇ ਕਾਸਾਈ, ਧਰਮੁ ਪੰਖ ਕਰਿ ਉਡਾਇਆ ॥

ਕੂੜੁ ਅਮਾਵਸ, ਸਚੁ ਚੰਦਮਾ, ਦੌਸੈ ਨਾਹੀ ਕਹ ਚਕਿਆ ॥

ਹਉ ਭਾਲਿ ਵਿਕੁਨੀ ਹੋਈ ॥ ਅਧੇਰੈ ਰਾਹੁ ਨ ਕੋਈ ॥

ਵਿਚਿ ਹਉਮੈ ਕਰਿ ਦੁਖੁ ਰੋਈ ॥

ਕਹੁ ਨਾਨਕ ਕਿਨਿ ਬਿਧਿ ਗਤਿ ਹੋਈ ॥੧॥

(੮. ੧, ਵਾਰ ਮਾਝ, ਪੰਨਾ ੧੪੫)

(੮) ਕਾਦੀ ਕੂੜੁ ਬੋਲਿ ਮਲੁ ਖਾਇ ॥

ਬ੍ਰਾਹਮਣੁ ਨਾਵੈ ਜੀਆ ਘਾਇ ॥

ਪਰ ਸ਼ਰਤ ਇਹ ਹੈ ਕਿ ਸਿਖ :

ਗੁਰ ਬਚਨੀ ਹਰਿਨਾਮ੍ਭ ਉਚਰੈ ॥

ਸਤਿਗੁਰੂ ਸਿਖ ਕੇ ਬੰਧਨ ਕਾਏ ॥੧॥੧੯॥

(ਪੰਨਾ ੨੯੯)

ਸੇਵਕ ਇਹਨਾਂ ਗੁਣਾਂ ਅਬਵਾ ਬਿਰਤੀ ਦਾ ਧਾਰਨੀ ਹੋਵੇ :

ਮਨੁ ਥੇਚੈ ਸਤਿਗੁਰ ਕੈ ਪਾਸਿ ॥

ਤਿਸੁ ਸੇਵਕ ਕੇ ਕਾਰਜ ਰਾਸਿ ॥

ਸੇਵਾ ਕਰਤ ਹੋਇ ਨਿਹਕਾਮੀ ॥

ਤਿਸ ਕਉ ਹੋਤ ਪਰਾਪਰਿ ਸੁਆਮੀ ॥

ਅਪਨੇ ਕ੍ਰਿਪਾ ਜਿਸੁ ਆਪਿ ਕਰੋਇ ॥

ਨਾਨਕ, ਸੋ ਸੇਵਕੁ ਗੁਰ ਕੀ ਮਤਿ ਲੋਇ ॥੨॥੧੯॥

(ਪੰਨਾ ੨੯੭-੯੮)

ਉਪਰੋਕਤ ਰਚਨਾ ਵਿਚ ਇਹ ਦੋ ਨੁਕਤੇ ਵਿਸ਼ੇਸ਼ ਤੌਰ ਉੱਤੇ ਨੋਟ ਕਰਨ ਵਾਲੇ ਹਨ। ਏਥੇ, 'ਸੇਵਕ ਤੇ ਸਿਖ' ਦੋਵੇਂ ਪਦ ਸਮ-ਅਰਥਕ (Synonymous) ਹਨ। ਸਹੀ ਸੇਵਕ ਹੀ ਪੂਰਨ ਸਿਖ ਤੇ ਅਨਿੰਨ ਸੇਵਕ ਹੈ। ਦੂਜੇ, ਇਹ ਚੇਤਾਵਨੀ ਹੈ ਕਿ ਸੇਵਕ ਅਬਵਾ ਸਿਖ ਦੀ ਪਰਮ ਪਦਵੀ, ਗੁਰੂ ਦੀ ਸਿਖਿਆ ਅਤੇ ਪ੍ਰਭੂ ਦੀ ਕਿਰਪਾ ਦੁਆਰਾ ਕਿਸੇ ਵਿਰਲੇ ਨੂੰ ਹੀ ਪ੍ਰਾਪਤ ਹੁੰਦੀ ਹੈ। 'ਗੁਰਪ੍ਰਸਾਦ' ਦੀ ਇਹ ਗੱਲ ਚੇਤੇ ਰੱਖਣ ਨਾਲ ਸੇਵਕ ਮਾਨ ਅਭਿਮਾਨ ਤੋਂ ਬਚਿਆ ਰਹਿੰਦਾ ਹੈ। ਇਹ ਚੇਤਾਵਨੀ ਕਿਤਨੀ ਅਹਿਮ ਹੈ, ਇਹ ਹਕੀਕਤ ਪੰਜਵੇਂ ਗੁਰੂ ਜੀ ਦੇ ਇਹਨਾਂ ਫੁਰਮਾਨਾਂ ਤੋਂ ਸਪੱਸ਼ਟ ਹੋ ਜਾਂਦੀ ਹੈ :

ਮਾਨ ਅਭਿਮਾਨ ਮੰਧੇ, ਸੋ ਸੇਵਕੁ ਨਾਹੀ ॥

ਤਤ ਸਮਦਰਸੀ ਸੰਤਹੁ, ਕੋਈ ਕੌਣ ਮੰਧਾਹੀ ॥੨॥੯੯॥

(ਪੰਨਾ ੫੧)

ਏਥੇ ਇਸ ਭੇਦ ਨੂੰ ਕਿ ਕਰੋੜਾਂ ਵਿਚੋਂ ਕੋਈ ਇਕ ਅੱਧ ਹੀ, 'ਤੱਤ ਸਮਦਰਸੀ', ਵਿਅਕਤੀ ਹੀ, ਪਰਮ ਸਤਿ ਨੂੰ ਸਮਝਣ ਤੇ ਧਾਰਨ ਵਾਲਾ ਸੇਵਕ ਹੁੰਦਾ ਹੈ, ਸ੍ਰੀ ਗੁਰੂ ਅਮਰਦਾਸ ਜੀ ਇਸ ਸਚਾਈ ਨੂੰ ਇਉਂ ਪਰਪੱਕ ਕਰਾਉਂਦੇ ਹਨ ਕਿ ਸਫਲ ਸੇਵਾ ਅਤਿ ਬਿਖਮ ਹੈ ਅਤੇ ਗੁਰ-ਸ਼ਬਦ ਦੁਆਰਾ ਆਪਾ-ਭਾਵ, ਮੈਂ ਤੇ ਹਉਮੈ ਨੂੰ ਮਾਰੇ ਬਿਨਾਂ ਕਮਾਉਣੀ ਅਸੰਭਵ ਹੈ :

ਸਤਿਗੁਰ ਕੀ ਸੇਵਾ ਗਾਖੜੀ, ਸਿਰੁ ਦੀਜੈ ਆਪੁ ਗਵਾਇ ॥

ਸਬਦਿ ਮਰਹਿ ਫਿਰਿ ਨਾ ਮਰਹਿ, ਤਾ ਸੇਵਾ ਪਵੈ ਸਭ ਬਾਇ ॥

(ਪੰਨਾ ੬੪੮)

(4)

ਸਿੱਖੀ ਵਿਚ 'ਸੇਵਾ ਦਾ ਸੰਕਲਪ' ਤੇ ਇਸ ਸੰਕਲਪ ਦੀ ਸਤਿਗੁਰੂਆਂ ਤੇ ਗੁਰੂ ਕੇ ਸਿੱਖਾਂ ਵਲੋਂ ਕੀਤੀ ਕਮਾਈ ਦਾ ਬਿਉਰਾ ਬਹੁਤ ਉਚੇਰਾ ਤੇ ਲੰਮੇਰਾ ਹੈ। ਸਤਿਗੁਰੂਆਂ ਦੇ ਕਬਨ ਤੇ ਕਰਤੱਵ ਦਾ ਮੁਖ ਨਿਸ਼ਾਨਾ ਹੈ—ਪਰਮ ਦਾ ਬੋਲ ਬਾਲਾ, ਅਬਵਾ ਧਰਮ-ਅਸਥਾਪਨ। ਇਹ ਨਿਸ਼ਾਨਾ ਪੂਰਾ ਹੋ ਸਕਦਾ ਹੈ, ਵਾਹਿਗੁਰੂ ਦੇ ਅਨਿੰਨ ਸੇਵਕ, ਦਾਸ ਬਣਿਆਂ। ਧਰਮ-ਬਿਰਧੀ ਬਾਰੇ ਸ੍ਰੀ ਦਸ਼ੇਸ਼ ਜੀ ਦਾ ਬਰ-ਹੁੱਕ ਐਲਾਨ ਹੈ ਕਿ :

੧੪੯

ਸਚਾਈ ਚੁੰਕਿ ਦੇਸ਼-ਕਾਲ ਦੀ ਹੱਦ ਤੋਂ ਉਪਰ ਹੈ, ਇਸ ਲਈ 'ਹਿੰਦੀ' ਦੀ ਲੋਅ ਵਿਚ ਤੁਰਨ ਵਾਲੇ ਬੰਦਿਆਂ ਦੇ ਵੀਚਾਰਾਂ ਤੇ ਸਦੀਵੀ ਸਿਧਾਂਤਾਂ ਬਾਰੇ, ਪਰਸਪਰ ਕੋਈ ਅੰਤਰ ਨਹੀਂ। ਜੋ ਸਿਆਣਿਆਂ ਇਕੋ ਮਤ' ਵਾਲੀ ਗੱਲ ਹੈ। ਇਹੀ ਕਾਰਨ ਹੈ ਕਿ ਇੰਗਲੈਂਡ ਦਾ ਨੇਤਰ-ਹੀਨ ਪ੍ਰਸਿੱਧ ਕਵੀ ਮਿਲਟਨ ਵੀ ਇਸ ਸਚਾਈ ਨੂੰ ਇਉਂ ਹੀ ਬਿਆਨ ਕਰਦਾ ਹੈ:

Truth is as impossible to be soiled by an outward touch as the sun-beam.

[ਭਾਵ—ਸੱਚ ਨੂੰ ਕਿਸੇ ਵੀ ਬਾਹਰੀ ਵਸਤੂ ਨਾਲ ਮੈਲਾ ਕਰਨਾ ਉਸੇ ਤਰ੍ਹਾਂ ਅਸੰਭਵ ਹੈ ਜਿਵੇਂ ਕਿ ਸੂਰਜ ਦੀ ਕਿਰਨ ਨੂੰ।]

ਸ਼ੈਕਸਪੀਅਰ, ਸੰਸਾਰ ਪ੍ਰਸਿੱਧ ਮਨੋਵਿਗਿਆਨੀ ਤੇ ਮਹਾਨ ਨਾਟਕਕਾਰ ਵੀ ਇਸ ਹਕੀਕਤ ਨੂੰ ਇਉਂ ਪੇਸ਼ ਕਰਦਾ ਹੈ:

Truth is truth to the end of reckoning.

[ਭਾਵ—ਸੱਚ ਪਰਲੋ ਤਕ ਸੱਚ ਹੀ ਰਹੇਗਾ।]

ਮੇਲੋ : ਬੁੜ ਨਿਖੁਟੇ ਨਾਨਕਾ, ਓੜਕਿ ਸਚਿ ਰਹੀ ॥੨॥

(ਮ: ੧, ਪੰਨਾ ੯੪੩)

ਰੱਬ ਦਾ ਜਾਤੀ ਨਾਮੁ

ਵਾਹਿਗੁਰੂ ਜੀ ਦੇ ਦੇ ਪ੍ਰਕਾਰ ਦੇ ਨਾਮ ਹਨ—ਇਕ ਜਾਤੀ ਤੇ ਦੂਜੇ ਸਿਫਾਤੀ ਜਾਂ ਕਿਰਤਮ ਨਾਮ। ਗੁਣ ਜਾਂ ਕਰਮ ਕਰਕੇ ਪਏ ਨਾਵਾਂ ਨੂੰ ਕਿਰਤਮ ਜਾਂ ਕਰਮ ਨਾਮ ਕਰਕੇ ਦਸਿਆ ਗਿਆ ਹੈ। ਉਦਾਹਰਣ ਵਜੋਂ—ਰਹੀਮ, ਕਰੀਮ, ਅਨੀਲ, ਅਗਮ, ਅਗੋਚਰ, ਅਭੰਜ, ਅਨੂਪ, ਪ੍ਰਤਿਪਾਲ, ਰਾਹਿਰ, ਰੰਭੀਰ ਤੇ ਬਖਸ਼ਿੰਦ ਆਦਿ ਸਭ ਕਰਮ ਨਾਮ ਹਨ। ਇਸ ਤੋਂ ਸੁਚੇ ਹੀ ਇਹ ਭਾਵ ਵੀ ਨਿਕਲਦਾ ਹੈ ਕਿ ਪ੍ਰਭੂ ਦਾ ਕੋਈ ਅਕਰਮ ਜਾਂ ਅਕਿਰਤਮ ਨਾਮ ਵੀ ਅਵੱਸ਼ ਹੋਵੇਗਾ। ਇਸ ਅਕਿਰਤਮ ਨਾਮ ਨੂੰ ਉਸ ਦਾ ਜਾਤੀ ਨਾਮ ਕਿਹਾ ਜਾ ਸਕਦਾ ਹੈ। ਗੁਰਦੇਵ ਨੇ ਪ੍ਰਭੂ ਦਾ ਜਾਤੀ ਨਾਮ ਹੋਣ ਦਾ, ਇਹ ਆਲੂ ਤੇ ਅਦੁੱਤੀ ਰੁਤਬਾ ਵੀ, 'ਸਤਿ' ਨੂੰ ਦਿਤਾ ਹੈ। ਛੁਰਮਾਨ ਹੈ :

ਕਿਰਤਮ ਨਾਮ ਕਥੇ ਤੇਰੇ ਜਿਹਥਾ ॥

ਸਤਿ ਨਾਮੁ ਤੇਰਾ ਪਰਾ ਪੁਰਬਲਾ ॥

(ਪੰਨਾ ੧੦੬੩)

1. ਸਭ ਤੋਂ ਸੋਝਟ ਤੇ ਮੁੱਢਲਾ।
2. ਗੁਰਬਾਣੀ ਵਿਚ ਆਏ ੫੨੨ ਮੰਗਲਾਂ ਵਿਚ ਪਦ 'ਨਾਮੁ' ਦੀ ਵਰਤੋਂ ਨਹੀਂ, ਪਰੰਤੁ ਬਾਕੀ ਦੇ ੩੩ ਸੰਪੂਰਨ ਮੰਗਲਾਂ, ਅਥਵਾ ਮੂਲ-ਮੰਡਾਂ ਅਤੇ ਦਸਾਂ ਸੰਖੇਪ ਮੰਗਲਾਂ ਵਿਚ 'ਹਿੰਦੀ ਸਤਿ' ਦੇ ਨਾਲ 'ਨਾਮੁ' ਪਦ ਦੀ ਵਰਤੋਂ ਕੀਤੀ ਗਈ ਹੈ। ਵਾਸਤਵ ਵਿਚ 'ਹਿੰਦੀ, ਸਤਿ, ਨਾਮੁ' ਚਾਰੇ ਪਦ ਹੀ 'ਅਕਾਲ ਪੁਰਖ ਵਾਹਿਗੁਰੂ' ਦੇ ਸਰੂਪ ਦੇ ਲਖਾਇਕ ਹਨ ਅਤੇ ਬਾਅਦ ਵਿਚ ਵਰਤੇ 'ਕਰਤਾ, ਪੁਰਖ, ਨਿਰਭਉ, ਨਿਰਵੈਰ, ਅਕਾਲ ਮੂਰਤਿ, ਅਜੂਨੀ, ਸੈਭੇ' ਪਦ ਉਸ ਦੇ ਲੱਛਣ ਅਥਵਾ ਗੁਣ ਹਨ। ਇਸ ਤੋਂ ਅਗੇ 'ਗੁਰ ਪ੍ਰਸਾਦਿ' ਹੈ। 'ਗੁਰ ਪ੍ਰਸਾਦਿ' ਦੇ ਅਰਥ 'ਗੁਰੂ ਦੀ ਕਿਰਪਾ ਦੁਆਰਾ' ਸੁਧ ਹਨ। 'ਗੁਰ' ਦਾ 'ਰ' ਸੰਬੰਧਕੀ ਰੂਪ ਹੋਣ ਕਰਕੇ ਮੁਕਤਾ ਅੰਤ ਹੈ ਅਤੇ 'ਪ੍ਰਸਾਦਿ' ਕਰਣ ਕਾਰਕ ਵਿਚ ਹੋਣ ਕਰਕੇ ਅਰਥ ਹਨ—ਕਿਰਪਾ ਦੁਆਰਾ। ਇਸ ਵਿਚਾਰ ਦੀ ਪੁਸ਼ਟੀ ਤੇ ਵਿਆਖਿਆ ਲਈ ਅਸੀਂ ਸੁਣੋਗ ਪਾਠਕ ਜੀ ਦਾ ਧਿਆਨ ਸੁਖਮਤੀ ਸਾਹਿਬ ਦੇ ਛੇਵੇਂ ਸਲੋਕ

ਜੇ ਇਹ ਕੁਝ ਕੁ ਅਨੁਮਾਨ ਤੇ ਝਲਕ ਹੈ ਉਸ ਤਸੱਵਰ ਤੇ ਤਖੜਲ ਦੀ, ਜੋ 'ਸਤਿ' ਅਥਵਾ 'ਸੱਚ' ਬਾਰੇ ਨਿਰੰਕਾਰੀ ਬਾਬੇ ਜੀ ਦੇ ਧੂਰ ਅੰਦਰ ਵਸਦੇ ਸਨ। ਜਦ ਬਾਬਾ ਜੀ ਨੇ ਜਪੁਜੀ ਵਿਚ ਵੀ ਪ੍ਰਭੂ ਦੇ ਸਦੀਵੀ ਤੇ ਮੁਢਲੇ ਗੁਣਾਂ ਦਾ ਬਿਉਗਾ ਦਿਤਾ ਹੈ ਤਾਂ ਉਸ ਨੂੰ 'ਸਤਿ, ਸੁਹਾਣ ਸਦਾ ਮਹਿਨ ਚਾਉ' (ਪ: ੨੧) ਕਰ ਕੇ ਹੀ ਦਰਸਾਇਆ ਹੈ। ਭਾਵ ਉਹ ਸਤਿ ਹੈ, ਸੁਦਰ ਹੈ ਤੇ ਚੇਤੇਨ ਹੈ, ਸਤਿ ਚਿਤ, ਅਨੰਦ ਹੈ। ਸ੍ਰੀ ਦਸਮੇਸ਼ ਜੀ ਵੀ ਜਾਪੁ ਸਾਹਿਬ ਵਿਚ ਜਿਥੇ ਵਾਹਿਗੁਰੂ ਦੇ ਹੋਰ ਅਨੇਕ ਕਰਮ-ਨਾਮ ਉਚਾਰਦੇ ਹਨ, ਉਥੇ ਉਸ ਨੂੰ ਜਾਤੀ (ਅਕਰਮ) ਨਾਮ ਦੇਣ ਵੇਲੇ ਸਦਾ 'ਸਰਦਾ-ਨੰਦ' ਕਰਕੇ ਸਨਮਾਨਦੇ ਹਨ।

ਆਸਤਕ ਜਗਤ ਦੇ ਸਮੂੰਹ ਮਤ-ਸੰਚਾਲਕਾਂ ਤੇ ਦਾਨਿਆਂ ਪੁਰਸ਼ਾਂ ਦਾ ਅਕਾਲ ਪੁਰਖ ਬਾਰੇ ਹੋਰ ਕਿਸੇ ਨੁਕਤੇ ਉਤੇ ਭਾਵੇਂ ਮੱਤ-ਭੇਦ ਹੋਵੇ, ਪਰੰਤੂ ਇਸ ਗੱਲ ਉਤੇ ਸਾਰੇ ਸਹਿਮਤ ਹਨ ਕਿ ਉਹ 'ਸਤਿ' ਹੈ, Existent ਅਥਵਾ ਹੋਂਦ ਵਾਲਾ ਹੈ।

ਚੇਥੇ ਗੁਰੂ ਨਾਨਕ ਦੇਵ ਜੀ, ਨਾ ਕੇਵਲ 'ਸੱਚ' ਨੂੰ ਬੁਲੇਂਦ ਰੁਤਬਾ ਹੀ ਦਿੰਦੇ ਹਨ;

■ ਤੇ ਅਸਟਪਦੀ ਵਿਚ ਆਏ ਪਦ 'ਪ੍ਰਸਾਦੁ' ਤੇ 'ਪ੍ਰਸਾਦਿ' ਵਲ ਦਿਵਾਉਂਦੇ ਹਨ। ਸਲੋਕ ਵਿਚ ਇਸ ਦਾ ਰੂਪ 'ਪ੍ਰਸਾਦੁ' ਹੈ ਤੇ ਅਸਟਪਦੀ ਵਿਚ ਸਾਰੀ ਬਾਈਂ ੩੭ ਵੇਰ 'ਪ੍ਰਸਾਦਿ'।

ਗੁਰਬਾਣੀ ਵਿਚ 'ਨਾਮੁ' ਕੇਵਲ ਸੰਗਿਆ ਦੇ ਰੂਪ ਵਿਚ ਹੀ ਨਹੀਂ ਵਰਤਿਆ ਗਿਆ ਹੈ। ਨਾਮੁ, ਨਾਮੀ—ਵਾਹਿਗੁਰੂ—ਦਾ ਹੋਣ ਕਰਕੇ ਉਸ ਨਾਲ ਅਡੇਂਦ ਹੈ। ਭਾਈ ਸਾਹਿਬ ਭਾਈ ਸੰਤੋਖ ਸਿੰਘ ਜੀ ਪੁਸਤਕ ਗਰਬ ਗੰਜਨੀ ਵਿਚ ਲਿਖਦੇ ਹਨ ਕਿ 'ਨਾਮ ਅਰ ਨਾਮੀ ਅਗਿਆਨ ਕਰਕੇ ਦੰਦਿ ਰੂਪ ਹੋ ਕਰ ਫੁਰੇ ਹੋਣੇ।

ਛਾਕਟਰ ਭਾਈ ਵੀਰ ਸਿੰਘ ਜੀ ਅਨੁਸਾਰ—ਗੁਰਬਾਣੀ ਅਨੁਸਾਰ 'ਨਾਮ' ਇਕ ਵਿਦਿਆ ਹੈ ਜੋ ਜਗਿਆਸੂ ਦੀ ਈਸ਼ਵਰ-ਪ੍ਰਾਪਤੀ ਦੀ ਅਕਾਖਿਆ ਤੋਂ ਲੈ ਕੇ, ਜਪ ਤੋਂ ਅਰੰਭ ਹੋ ਕੇ ਸਾਈਂ-ਮਿਲਾਪ ਤਕ ਲੈ ਜਾਂਦੀ ਹੈ।

(ਸੰਬੰਧ ਸ੍ਰੀ ਗੁਰੂ ਗ੍ਰੰਥ ਸਾਹਿਬ)

ਛਾਕਟਰ ਭਾਈ ਜੋਪ ਸਿੰਘ ਜੀ ਗੁਰਮਤਿ ਨਿਰਣਯ ਵਿਚ ਲਿਖਦੇ ਹਨ—ਨਾਮ ਪਦ ਇਕ ਸਰਬ-ਵਿਆਪਕ ਸ਼ਬਦੀ ਹੈ, ਜੋ ਹਰ ਥਾਂ ਭਰਪੂਰ ਹੋ ਕੇ ਘਟ ਘਟ ਨੂੰ ਧਾਰ ਰਹੀ ਹੈ।.....ਨਾਮ ਦਾ ਸਿਮਰਨ ਨਿਰੰਕਾਰ ਦੀ ਪ੍ਰਸ਼ਾਸਨ ਹੈ। ਗੁਰਵਾਕ ਹਨ :

(ੴ) ਨਾਮ ਕੇ ਧਾਰੇ ਸਗਲੇ ਜੰਤ ॥

ਨਾਮ ਕੇ ਧਾਰੇ ਖੱਡ ਬੁਨ ਨ ਹੋਵੈ ॥੫॥੧੯॥

(ਗੁਰੂਤ੍ਰੀ ਸੁਖਮਨੀ ਮ: ੫)

(ਅ) ਬਿਨੁ ਨਾਵੈ ਹੋਰ ਪੁਜ ਨ ਹੋਵੈ,

ਭਰਮਿ ਭੁਲੀ ਲੋਕਾਈ ॥੬॥

(ਗੁਰਕਲੀ ਮ: ੩, ਪੰਨਾ ੬੧੦)

ਗੁਰਬਾਣੀ ਵਿਚ 'ਸਤਿ' ਅਤੇ 'ਨਾਮੁ' ਨੂੰ ਇਕੱਠਾ ਕਰਕੇ ਵੀ ਲਿਖਿਆ ਹੈ, ਅਤੇ ਇਸ ਦੇ ਜਪਣ ਦੀ ਆਗਿਆ ਕੀਤੀ ਗਈ ਹੈ—

(ੴ) ਜਪਿ ਮਨ ਸਤਿਨਾਮੁ ਸਦਾ ਸਤਿਨਾਮੁ ॥

(ਧਨਾਸਰੀ ਮ: ੪, ਪੰਨਾ ੬੨੦)

(ਅ) ਸਤਿ ਰੂਪੁ ਸਤਿਨਾਮੁ ਕਰਿ, ਸਤਿਗੁਰ ਨਾਨਕ ਦੇਉ ਜਪਾਇਆ ॥੧॥

(ਭਾ: ਗੁਰਦਾਸ ਜੀ, ਵਾਰ ੨੪)

ਭਾਈ ਸਾਹਿਬ ਭਾ: ਕਾਨੂ ਸਿੰਘ ਜੀ 'ਸਤਿ ਨਾਮੁ' ਦੀ ਵਿਆਖਿਆ ਕਰਦੇ ਹੋਏ ਲਿਖਦੇ ਹਨ—ਸਤਿ (ਸਤਿਜ) ਇਹ ਨਾਮ, ਅਥਵਾ ਸਤਨ ਹੈ ਜਿਸ ਅਕਾਲ ਪੁਰਖ ਦਾ ਨਾਮ, ਉਹ ਸਿਖਾਂ ਦਾ ਉਪਾਖਨ ਦੇਵ ਹੈ, ਇਸ ਭਾਵ ਅਨੁਸਾਰ ਸਤਿਨਾਮੁ ਦਾ ਉਪਦੇਸ਼ ਹੈ। ਰਿੰਤਨ ਅਤੇ ਜਪ ਸਮੇਂ, 'ਸਤਿ ਨਾਮੁ' ਬਥਦ ਦਾ ਅਭਿਆਸ ਨਹੀਂ ਹੋਂਦਾ, ਕੇਵਲ 'ਸਤਿ' ਦਾ ਹੋਇਆ ਕਰਦਾ ਹੈ। ਨਾਮ ਬਥਦ ਇਦੰਤਾ (ਅਪਣਤ) ਬੋਧਕ ਹੈ, ਜਿਵੇਂ ਹਰਿ ਨਾਮੁ, ਰਾਮ ਨਾਮੁ ਆਦਿਕ ਵਿਚ ਨਾਮ ਬਥਦ ਵੇਖੀਦਾ ਹੈ।

(ਗੁਰਮਤਿ ਮਾਰਤੰਡ, ਪੰਨਾ ੧੨੯)

ਸਗੋਂ, ਹਰ ਹਾਲਤ ਵਿੱਚ 'ਸੱਚ' ਬੋਲਣ ਵਾਲਿਆਂ ਤੋਂ ਬਲ-ਬਲ, ਸਦ-ਵਾਰਨੇ ਵੀ ਜਾਂਦੇ ਹਨ, ਚਉਥੰਨੀਏ ਹੁੰਦੇ ਹਨ। ਆਪ ਜੀ ਦਾ ਵਾਕਾ ਹੈ:

ਹਉ ਬਲਹਾਰੀ ਤਿਨ ਕਉ ਜਿ ਅਨਦਿਨੁ ਸਚੁ ਲਵੇ ॥੨੧॥

(ਵਾਰ ਗਉਭੀ ਮ: ੪, ਪੰਨਾ ੩੧੨)

ਪਰੰਤੂ, ਸੱਚ ਰਿਦਿਉ ਬੋਲਣਾ ਹੈ, ਦਿਨ ਰਾਤ ਬੋਲਣਾ ਹੈ, ਹਰ ਅਭੀ ਨਭੀ ਵੇਲੇ ਬੋਲਣਾ ਹੈ। ਆਦਿ ਗਰੂ ਜੀ, ਸ੍ਰੀ 'ਆਸਾ ਕੀ ਵਾਰ' ਵਿਚ ਕੁਝ ਨਿਸ਼ਾਨੀਆਂ, ਕੁਝ ਬਹੁ-ਪਤੇ, ਕੁਝ ਅਲਾਮਤਾਂ ਦਾ ਵੇਰਵਾ ਵੀ ਦਿੰਦੇ ਹਨ, ਜੋ ਸੱਚ ਬੋਲਣ ਵਾਲਿਆਂ ਵਿਚ ਵਾਪਰਦੀਆਂ ਅਥਵਾ ਆ ਪਰਵੇਸ਼ ਕਰਦੀਆਂ ਹਨ। ਜੇ ਇਹ ਨਿਸ਼ਾਨੀਆਂ ਮਨੁੱਖ ਵਿਚ ਪਗਟ ਨਾ ਹੋਣ ਤਾਂ ਸਮਝ ਲਵੇ ਕਿ ਉਹ ਅਜੇ ਮਨ, ਬਚਨ, ਕਰਮ ਕਰਕੇ 'ਸੱਚ' ਦਾ ਪ੍ਰਸਤਾਰ (ਉਪਾਸ਼ਕ) ਨਹੀਂ ਬਣਿਆ, ਕੁਝ ਨੂੰ ਸੱਚ-ਤੁਪੀ ਮਿੱਠੇ ਵਿਚ ਗਲੇਡ ਕੇ ਪੇਸ਼ ਕਰਨ ਦੀ ਚਤੁਰਾਈ ਦੁਆਰਾ ਠੱਗੀ ਮਾਰ ਰਿਹਾ ਹੈ। ਪਰੰਤੂ ਅਸੀਂ ਹਾਂ ਕਿ ਸਾਨੂੰ ਕਦੀ ਇਨ੍ਹਾਂ ਸਚਾਈਆਂ ਵਲ ਪੂਰਾ ਗਹੁ ਕਰਨ, ਇਨ੍ਹਾਂ ਨੂੰ ਘੱਖਣ ਤੇ ਧਾਰਨ ਕਰਨ ਦੀ 'ਫੁਰਸਤ ਹੀ ਨਹੀਂ ਮਿਲਦੀ, ਵਰਨਾ, ਇਹ ਕਿਵੇਂ ਹੋ ਸਕਦਾ ਹੈ ਕਿ ਅਸੀਂ 'ਬਾਬੇ' ਵਾਂਗ 'ਸੀਨੇ ਖਿਚ ਖਾ', ਦੀਵਾਨੇ ਹੋ, ਸੜ ਰਹੇ ਸੰਸਾਰ ਨੂੰ ਸੋਧਣ ਦਾ ਬੀੜਾ ਨਾ ਚੁੱਕੀਏ? ਹਰਮਾਂ ਦੇ ਚੈਨ, ਆਰਾਮ ਤੇ ਅਲਪ ਸੁਖ ਹਰਾਮ ਨਾ ਹੋਣ ਸਾਡੇ ਉਤੇ, ਅਤੇ ਚੀਰ ਨਾ ਜਾਈਏ ਅਸੀਂ ਖਾਰੇ ਸਾਗਰ, ਪਰਬਤ ਤੇ ਜੰਗਲ-ਬੇਲੇ 'ਨਾਚ ਸਤਿ' ਦਾ ਛੱਟਾ ਦੇ ਕੇ, ਠੰਢਾਂ ਵਰਤਾਉਣ ਹਿਤ?

ਵੇਖੋ, ਜਗਤ-ਬਾਬੇ ਨੇ ਤਾਂ ਸਾਨੂੰ ਸਮਝਾਉਣ, ਬੁਝਾਉਣ ਤੇ ਜੀਵਨ-ਜੁਗਤੀ ਦੱਸਣ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ; ਪਰੰਤੂ, ਅਸੀਂ ਹਾਂ ਕਿ ਬਾਬੇ ਦੇ ਅੰਮ੍ਰਿਤ-ਬਚਨਾਂ ਦੀ ਛਹਿਬਰ ਹੇਠ ਹੁੰਦੇ ਹੋਏ ਵੀ ਵਿਰਵੇ ਹਾਂ, ਤਿਹਾਏ ਹਾਂ, ਦੁਖੀ ਹਾਂ^{੧੨} ਮੰਜ਼ਲ ਵਲ ਵਧਣ ਲਈ ਪੁੱਗੇ ਹੋਏ ਮਹਾਂਪੁਰਸ਼ਾਂ ਦੀ, ਪੁਰ ਕੀ ਗੁਰਬਾਣੀ ਦੇ ਰੂਪ ਵਿਚ ਅਭੂਲ ਰਹਨਮਾਈ ਪ੍ਰਾਪਤ ਹੈ, ਪਰੰਤੂ ਉਧਰ ਪੈਰ ਪੁੱਟਣ ਦੀ ਥਾਂ ਅਸੀਂ ਦੰਭੀ ਪਾਖੰਡੀ ਗੁਰਾਂ ਦੇ ਪੈਰ ਫੜੀ ਬੈਠੇ ਹਾਂ। ਸੁਣੋ, ਬਾਬੇ ਦੀ ਸਾਫ਼ਗੋਈ ਤੇ ਸਪੱਸ਼ਟ ਸੇਧ, ਜੋ ਉਹ ਤੁੱਠ ਕੇ ਬਖਸ਼ਣ ਦੀ ਮਿਹਰੰਮਤ ਕਰ ਰਹੇ ਹਨ:

- (੧) ਸਚੁ ਤਾ ਪਰੁ ਜਾਣੀਐ, ਜਾ ਰਿਦੈ ਸਚਾ ਹੋਇ ॥
- ਬੁਢ ਕੀ ਮਲੁ ਉਤਰੈ, ਤਨੁ ਕਰੇ ਹਛਾ ਧੋਇ ॥
- (੨) ਸਚੁ ਤਾ ਪਰੁ ਜਾਣੀਐ, ਜਾ ਸਚਿ ਧਰੇ ਪਿਆਰੁ ॥
- ਨਾਉ ਸੁਣਿ ਮਨੁ ਰਹਸੀਐ, ਤਾ ਪਾਏ ਮੌਖ ਦੁਆਰੁ ॥
- (੩) ਸਚੁ ਤਾ ਪਰੁ ਜਾਣੀਐ, ਜਾ ਜੁਗਤਿ ਜਾਣੈ ਜੀਉ ॥
- ਪਰਤਿ ਕਾਇਆ ਸਾਧਿ ਕੈ, ਵਿਚਿ ਦੇਇ ਕਰਤਾ ਬੋਉ ॥

1. ਬਗੈਰ ਬਦਰਕਾ-ਦਿ ਇਸ਼ਕ, ਕੈ ਰਸੀ ਬਾ ਦੋਸਤ।

ਬਗੈਰ ਜਜਬਾ-ਦਿ ਸੋਕਿ ਤੇ ਰਹਨਮਾ ਚਿ: ਕੁਨਦ।

[ਭਾਵ—ਰਾਹ ਵਿਖਾਉਣ ਵਾਲੇ ਤੋਂ ਬਿਨਾਂ ਮਿੱਤਰ (ਵਾਹਿਗੁਰੂ) ਪਾਸ ਕਿਵੇਂ ਪਹੁੰਚੇਂਗਾ? (ਭਾਵ—ਨਹੀਂ ਪਹੁੰਚ ਸਕੇਂਗਾ)। ਪਰੰਤੂ ਤੇਰੇ ਉਤਸ਼ਾਹ ਤੇ ਸੋਕ ਤੋਂ ਬਿਨਾਂ (ਕਾਮਲ) ਆਗੂ ਵੀ ਕੀ ਕਰੇਗਾ?]

2. ਤੁਰਾ ਕਿ: ਪਾਏ ਬਵੱਦ ਲੇਫ, ਰਹਨਮਾ ਚਿ: ਕੁਨੱਦ।

(ਭਾਈ ਨੰਦ ਲਾਲ ਜੀ)

[ਭਾਵ—ਤੂੰ ਜੋ ਆਪੋ ਹੀ ਪੈਰੋਂ ਲੰਡਾ ਹੋਂ, ਰਾਹ ਦੱਸਣ ਵਾਲਾ ਕੀ ਕਰੇਗਾ?]'

- (8) ਸਚੁ ਤਾ ਪਰੁ ਜਾਣੀਐ, ਜਾ ਸਿਖ ਸਰੀ ਲੇਇ ॥
- ਦਇਆ ਜਾਣੈ ਜੀਅ ਕੀ, ਕਿਛੁ ਪੁੰਨੁ ਦਾਨੁ ਕਰੋਇ ॥
- (4) ਸਚੁ ਤਾਂ ਪਰੁ ਜਾਣੀਐ, ਜਾ ਆਤਮ ਤੌਰਥ ਕਰੇ ਨਿਵਾਸੁ ॥
- ਸਤਿਗੁਰੂ ਨੋ ਪੁਛਿ ਕੇ, ਬਹਿ ਰਹੈ ਕਰੇ ਨਿਵਾਸੁ ॥
- (੬) ਸਚੁ ਸਭਨਾ ਹੋਇ ਦਾਨੁ, ਪਾਪ ਕਢੈ ਧੋਇ ॥
- ਨਾਨਕ ਵਖਾਣੈ ਬੇਨਤੀ, ਜਿਨ ਸਚੁ ਪਲੈ ਹੋਇ ॥੨॥੧੦॥

(ਆਸਾ ਕੀ ਵਾਰ, ਪਿਨਾ ੮੬੯)

ਇਹੋ ਜਿਹਾ ਹੈ ਬਾਬੇ ਦਾ ਬਖ਼ਸ਼ਿਆ 'ਸਤਿ' ਜੋ ਜਲੰਦੇ-ਜਗਤ ਦੀ ਸਦੀਵੀ ਅਗਵਾਈ ਲਈ, ਉਨ੍ਹਾਂ ਨੇ, '੧੬' ਨਾਲ ਲੱਗਵਾਂ ਅੰਕਿਤ ਕੀਤਾ ਹੈ। ਅੱਜ ਦਾ ਸਿਖਰਾਂ ਛੁਹ ਰਿਹਾ ਵਿਗਿਆਨੀ ਚਾਹੇ ਚੰਦ ਤੇ ਪੁਜ ਜਾਏ, ਚਾਹੇ ਸ਼ੁੱਕਰ ਤੇ, ਚਾਹੇ ਅਰਬਾਂ ਬ੍ਰਹਮੰਡਾਂ (ਜਿਸ ਬ੍ਰਹਮੰਡ ਦਾ ਸਾਡਾ ਸੂਰਜ-ਮੰਡਲ ਇਕ ਨਿਗੁਣਾ ਜਿਹਾ ਹਿੱਸਾ ਹੈ, ਉਸ ਵਿਚ ਇਕ ਅਰਬ ਪੰਜਾਹ ਕਰੋੜ ਦੇ ਲਗਪਗ ਸੂਰਜ-ਮੰਡਲ ਹਨ) ਦੀ ਥਾਂ ਹੋਰ ਖਰਬਾਂ ਬ੍ਰਹਮੰਡਾਂ ਦਾ ਬਹੁ ਪਤਾ ਲਾ ਲਵੇ, ਉਸ ਨੂੰ ਸ਼ਾਂਤੀ ਨਿਰੰਕਾਰੀ ਸਤਿਗੁਰੂ ਦੇ '੧੬ ਸਤਿ' ਮੂਲ-ਮੰਤ੍ਰ ਤੇ ਇਸ ਦੀ ਵਿਆਖਿਆ—ਗੁਰਬਾਣੀ ਵਿਚ ਦਰਸਾਈਆਂ ਅਥਵੀ (ਅਸਰ) ਸਚਾਈਆਂ ਨੂੰ ਸਮਝਣ ਤੇ ਰਿਦਿਓਂ ਅਪਣਾਉਣ ਤੇ ਕਮਾਉਣ ਵਿਚ ਹੀ ਪ੍ਰਾਪਤ ਹੋਵੇਗੀ। ਸਦੀਵੀ ਅਨੰਦ—'ਬਾਹਰਿ ਢੁਢਨ ਤੇ ਛੂਟਿ ਪਰੇ ਗੁਰਿ ਘਰ ਹੀ ਮਾਹਿ ਦਿਖਾਇਆ ਥਾ' ਦਾ ਭੇਦ ਸਮਝਣ ਵਿਚ ਹੀ ਸਿਲੇਗਾ। ਪਰਮ ਸੁਖ ਦਾ ਨਿਰਭਰ ਮਨ ਦੀ ਅਵਸਥਾ ਉਤੇ ਹੈ, ਬਾਹਰ ਦੇ ਪਦਾਰਥਾਂ ਤੇ ਸਾਧਨਾਂ ਉਤੇ ਨਹੀਂ। ਅਜਿਹੀ ਅਵਸਥਾ '੧੬ ਸਤਿ' ਨਾਲ ਜੁੜਿਆਂ ਪ੍ਰਾਪਤ ਹੁੰਦੀ ਹੈ; ਹਜ਼ੂਰੀ ਵਿਚੋਂ ਮਿਲਦੀ ਹੈ, ਦੂਰੀ ਵਿਚੋਂ ਨਹੀਂ।

ਨਿਰੰਕਾਰੀ ਤੇ ਉਪਕਾਰੀ ਸਤਿਗੁਰੂ ਦਾ ਇਹ ਪੈਗਾਮ ਸਮੱਸਤ ਸੰਸਾਰ ਦੀਆਂ ਅਸ਼ਾਂਤ ਤੇ ਧਰਮ-ਭੁੱਖੀਆਂ ਰੂਹਾਂ ਨੂੰ ਦੇਣ ਦੀ ਜ਼ਿੰਮੇਵਾਰੀ ਉਸ ਦੇ ਨਾਮ-ਧਰੀਕ (ਨਾਮ ਦੇ ਧਾਰਨੀ) ਸਿੱਖਾਂ ਉਤੇ ਹੈ। ਜੇ ਅਸੀਂ ਬਾਬੇ ਦੀ ਹਜ਼ੂਰੀ, ਬਾਬੇ ਦੇ ਦਰਬਾਰ, ਬਾਂਹ ਲੁਡਾਉਂਦੇ ਤੇ ਸੁਰਖਰੂ ਹੋ ਕੇ ਜਾਣਾ ਲੋੜਦੇ ਹਾਂ, ਉਸਦੇ ਚਰਨਾਂ ਅਥਵਾ ਗੋਦੀ ਦੀ ਛੂਹ ਦਾ 'ਘਣਾ ਤੇ ਸਦੀਵੀ ਅਨੰਦ' ਮਾਣਨਾ ਚਾਹੁੰਦੇ ਹਾਂ; ਤਾਂ ਆਓ, ਅੱਜ, ਹੁਣੇ ਹੀ, ਤੱਤ-ਛਿਨ ਪ੍ਰਤੱਗਿਆ ਤੇ ਪ੍ਰਣ ਕਰੀਏ ਕਿ ਅਸਾਂ ਗੁਰਦੇਵ, ਬਾਬੇ ਦੀ 'ਸਿਖ ਮਤ' ਪਹਿਲਾਂ ਆਪ ਰਿਦਿਓਂ ਧਾਰਨੀ ਹੈ, ਆਪ ਸਚਿਆਰੇ ਬਣਨਾ ਹੈ ਤੇ ਫੇਰ ਸੋਜ਼-ਭਰੇ ਦਿਲ ਤੇ ਪਵਿੱਤਰ ਨਿਗਾਹ ਨਾਲ 'ਨਿਰਭਉ' ਹੋ ਕੇ ਸੰਸਾਰ ਦੇ ਕੋਨੇ ਕੋਨੇ ਤਕ '੧੬ ਸਤਿ' ਉਤੇ ਆਸੂਤ 'ਨਾਮ ਜਪਣ', 'ਧਰਮ ਦੀ ਕਿਰਤ ਕਰਨ' ਤੇ 'ਵੰਡ ਛਕਣ' ਦਾ ਝੈ-ਪਖਾ ਪੈਗਾਮ ਤੇ ਪੈਗਾਮ ਪਹੁੰਚਾਣਾ ਅਤੇ ਬਾਬੇ ਦੇ ਮਣਾਂ-ਮੁੱਹੀਂ ਇਣ ਵਿਚੋਂ ਇਕ ਕਿਣਕਾ ਮਾੜ੍ਹ ਅਦੱਕ ਕਰਨ ਦਾ ਨਿਮਾਣਾ ਜਿਹਾ ਜਤਨ ਕਰਨਾ ਹੈ।

ਗੁਰਦੇਵ ਆਪਣੇ ਬਿਰਦ ਦੀ ਲਾਜ ਰਖਦੇ ਹੋਏ ਅਵੱਸ਼ ਸਾਡੀ ਬਹੁੜੀ ਕਰਨਗੇ। ਵੇਖੋ, ਗੁਰੂ ਕੇ ਅਨਿੰਨ ਸਿਖ, ਭਾਈ ਗੁਰਦਾਸ ਜੀ, ਕਿਵੇਂ ਆਪਣੇ ਮਖਸੂਸ ਅੰਦਾਜ਼ ਤੇ ਪ੍ਰਭਤਾ ਵਿਸ਼ਵਾਸ ਨਾਲ ਸਾਨੂੰ ਗੁਰੂ-ਦੀਖਿਆ ਵਲ ਅਗੇ ਵਧਣ ਤੇ ਸਮੱਸਤ ਸੰਸਾਰ ਨੂੰ ਪ੍ਰਬੰਧਣ ਲਈ ਪੇਰ ਤੇ ਉਤਸ਼ਾਹਤ ਕਰ ਰਹੇ ਹਨ :

(ੴ) ਚਰਨ ਸਰਨ ਗੁਰੂ ਏਕ ਪੈਂਡਾ ਜਾਇ ਚਲ,
ਸਤਿਗੁਰੂ ਕੋਟ ਪੈਂਡਾ ਆਗੇ ਹੋਇ ਲੇਤ ਹੈ ॥
ਏਕ ਬਾਰ ਸਤਿਗੁਰ ਮੰਤ੍ਰ ਸਿਮਰਨ ਮਾੜ੍ਹ,
ਸਿਮਰਨ ਤਾਹਿ ਬਾਰੰ ਬਾਰ ਗੁਰੂ ਹੇਤ ਹੈ ॥
ਭਾਵਨੀ ਭਗਤਿ ਭਾਇ ਕਉਡੀ ਅਗ੍ਰਭਾਗ ਰਾਖੈ,
ਤਾਹਿ ਗੁਰੂ ਸਰਬ ਨਿਧਾਨ ਦਾਨ ਹੇਤ ਹੈ ॥
ਸਤਿਗੁਰੂ ਦਯਾ ਨਿਧਿ ਮਹਿਮਾ ਅਗਾਧਿ ਬੋਧ,
ਨਮੋ ਨਮੋ ਨਮੋ, ਨੇਤਿ ਨੇਤਿ ਨੇਤਿ ਹੈ ॥੧੧੧॥ (ਕਬਿੰਤ ਭਾਈ ਗੁਰਦਾਸ ਜੀ)

(ਅ) ਗੁਰਮੁਖਿ ਪੰਡਿਤੁ ਹੋਇ, ਜਗ ਪਰਥੋਧੀਐ ॥
ਗੁਰਮੁਖਿ ਆਪੁ ਗਵਾਇ, ਅੰਦਰੁ ਸੋਧੀਐ ॥
ਗੁਰਮੁਖਿ ਸਭੁ ਸੰਤੋਖੁ, ਨ ਕਾਮੁ ਕਰੋਧੀਐ ॥
ਗੁਰਮੁਖਿ ਹੈ ਨਿਰਵੈਰੁ, ਨ ਵੈਰ ਵਿਰੋਧੀਐ ॥
ਚਹੁ ਵਰਨਾ ਉਪਦੇਸ਼ੁ, ਸਹਜਿ ਸਮੋਧੀਐ ॥
ਧੰਨੁ ਜਣੇਦੀ ਮਾਉ, ਜੋਧਾ ਜੋਧੀਐ ॥੧੯॥

(ਭਾਈ ਗੁਰਦਾਸ ਜੀ, ਵਾਰ ੧੯)

ਬੋਲੇ ਸੋ ਨਿਹਾਲ—ਗੁਰਬਰ ਅਕਾਲ !

ਜਾਹਰ ਪੀਰ, ਜਗਤ ਗੁਰ ਬਾਬੇ ਦੇ ਦਰੋਂ-ਘਰੋਂ ਮਿਹਰਾਂ ਦੇ ਕਿਣਕੇ ਚੁੱਗਣ ਲਈ ਬੇਤਾਸ.

ਗੁਰੂ ਦਾ ਲਾਲਾ ਗੋਲਾ—
ਹਰਿਭਜਨ ਸਿੰਘ